

## ਬਾਰਹਮਾਹਾ ਮਾਘ

ਡਾ. ਜਗਜੀਤ ਸਿੰਘ

ਰਾਗ ਤੁਖਾਰੀ ਵਿਚ ਪ੍ਰਾਪਤ ਗੁਰੂ ਨਾਨਕ ਦੇਵ ਜੀ  
ਦੇ ਬਾਰਹਮਾਹਾ ਵਿਚੋਂ ਅਤੇ ਰਾਗ ਮਾਝ ਵਿਚ ਉਚਾਰਨ  
ਕੀਤੇ ਗੁਰੂ ਅਰਜਨ ਦੇਵ ਜੀ ਦੇ ਬਾਰਹਮਾਹਾ ਵਿਚੋਂ ਮਾਘ  
ਮਹੀਨੇ ਦਾ ਪਾਠ ਤੇ ਉਸ ਦੀ ਸਰਲ ਵਿਆਖਿਆ।

ਗਗੁ ਤੁਖਾਰੀ ਛੱਤ ਮਹਲਾ ੧  
ਮਾਘ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥  
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ॥  
ਪ੍ਰੰਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ॥  
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ॥  
ਧੁਨ ਦਾਨ ਪੂਜਾ ਪਰਮੇਸ਼ਰ ਜੁਗਿ ਜੁਗਿ ਏਕੋ ਜਾਤਾ॥  
ਨਾਨਕ ਮਾਘ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ॥

ਪੰਨਾ - 1109

ਪੋਹ ਦੇ ਮਹੀਨੇ ਠੰਢ, ਪਾਲਾ, ਕੱਕਰ ਖੂਬ ਪੈਂਦਾ ਹੈ,  
ਅਤਿ ਦੀ ਸਰਦੀ ਹੁੰਦੀ ਹੈ ਅਤੇ ਮਨੁੱਖ ਦੀ ਕਾਫ਼ੀ ਸ਼ਕਤੀ  
ਪਾਲੇ ਤੋਂ ਬਚਣ ਵਿਚ ਖਰਚ ਹੋ ਜਾਂਦੀ ਹੈ। ਪਰ ਜਿਹੜੇ  
ਪਾਣੀ ਨਾਮ ਦੀ ਨਿੱਘ ਮਾਣਦੇ ਹਨ, ਜਿਨ੍ਹਾਂ ਦੇ ਹਿਰਦੇ  
ਵਿਚ ਗੁਰੂ ਪਿਆਰ ਤੇ ਮਿਲਾਪ ਦੀ ਲਗਨ ਹੁੰਦੀ ਹੈ, ਉਨ੍ਹਾਂ  
ਦੇ ਮਾਰਗ ਵਿਚ ਮੀਂਹ, ਝੱਖੜ, ਪਾਲਾ ਕੋਈ ਰੁਕਾਵਟ ਨਹੀਂ  
ਬਣਦੇ। ਫੁਰਮਾਨ ਹੈ -

ਝਖੜੁ ਸ਼ਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ॥  
ਸਮੁੰਦ ਸਾਗਰੁ ਹੋਵੈ ਬਹੁ ਖਾਰਾ  
ਗੁਰਸਿਖੁ ਲੰਘਿ ਗੁਰ ਪਹਿ ਜਾਈ॥  
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ  
ਤਿਉ ਸਿਖੁ ਗੁਰ ਬਿਨੁ ਮਰਿ ਜਾਈ॥

ਪੰਨਾ - 757

ਮਾਘ ਦਾ ਮਹੀਨਾ ਤੀਰਥਾਂ ਦੇ ਇਸ਼ਨਾਨ ਲਈ  
ਬੜਾ ਸੁਭ ਤੇ ਪਵਿੱਤਰ ਮੰਨਿਆ ਜਾਂਦਾ ਹੈ। ਲੋਕ ਪ੍ਰਯਾਗ  
ਆਦਿ ਤੀਰਥਾਂ ਤੇ ਵਿਸ਼ੇਸ਼ ਤੌਰ ਤੇ ਇਸ਼ਨਾਨ ਕਰਨ ਲਈ  
ਜਾਂਦੇ। ਗੁਰੂ ਮਹਾਰਾਜ ਨੇ ਬਾਹਰੀ ਰਸਮਾਂ ਰਿਵਾਜਾਂ ਅਤੇ  
ਕਰਮਕਾਂਡੀ ਰੀਤਾਂ ਦੀ ਥਾਂ ਅੰਦਰਲੀ ਮਨ ਦੀ ਸ਼ੁਧਤਾ ਤੇ  
ਵਧੇਰੇ ਬਲ ਦਿਤਾ ਹੈ। ਸਾਰੀਆਂ ਧਾਰਮਿਕ ਕਿਰਿਆਵਾਂ  
ਪ੍ਰਮੇਸ਼ਰ ਦੀ ਖੁਸ਼ੀ ਲੈਣ ਲਈ ਕੀਤੀਆਂ ਜਾਂਦੀਆਂ ਹਨ।  
ਗੁਰੂ ਜੀ ਜਪੁ ਬਾਣੀ ਵਿਚ ਫੁਰਮਾਨ ਕਰਦੇ ਹਨ -

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੈ॥  
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ॥

ਪੰਨਾ - 2

ਅਰਥਾਤ ਮੈਂ ਤੀਰਥ ਉਤੇ ਜਾ ਕੇ ਤਦ ਇਸ਼ਨਾਨ  
ਕਰਾਂ ਜੇ ਇਉਂ ਕਰਨ ਨਾਲ ਉਸ ਪ੍ਰਾਤਮਾ ਨੂੰ ਖੁਸ਼ ਕਰ

ਸਕਾਂ, ਪਰ ਜੇ ਇਸ ਤਰ੍ਹਾਂ ਪ੍ਰਾਤਮਾ ਖੁਸ਼ ਨਹੀਂ ਹੁੰਦਾ ਤਾਂ  
ਮੈਂ ਤੀਰਥਾਂ ਉਤੇ ਇਸ਼ਨਾਨ ਕਰਕੇ ਕੀ ਖੱਟਾਂਗਾ? ਅਕਾਲ  
ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆਂ ਮੈਂ  
ਵੇਖਦਾ ਹਾਂ, ਇਸ ਵਿਚ ਪ੍ਰਾਤਮਾ ਦੀ ਕ੍ਰਿਪਾ ਤੋਂ ਬਿਨਾਂ  
ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।  
ਜਪੁਜਾ ਦੀ ਪਉੜੀ 21 ਵਿਚ ਆਪ ਜੀ ਸਮਝਾਉਂਦੇ ਹਨ-

ਤੀਰਥੁ ਤਪੁ ਦਇਆ ਦਤੁ ਦਾਨੁ॥

ਜੇ ਕੋ ਪਾਵੈ ਤਿਲ ਕਾ ਮਾਨੁ॥

ਸੁਣਿਆ ਮੰਨਿਆ ਮਨਿ ਕੀਤਾ ਭਾਉ॥

ਅੰਤਰਗਤਿ ਤੀਰਥਿ ਮਲਿ ਨਾਉ॥

ਪੰਨਾ - 4

ਅਰਥਾਤ ਤੀਰਥ ਯਾਤਰਾ ਤੇ ਇਸ਼ਨਾਨ, ਤਪਾਂ ਦੀ  
ਸਾਧਨਾ, ਜੀਆਂ ਤੇ ਦਇਆ ਕਰਨੀ, ਦਿਤਾ ਹੋਇਆ ਦਾਨ,  
ਇਨ੍ਹਾਂ ਕਰਮਾਂ ਦੇ ਵੱਟੇ ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ  
ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ ਪਰ  
ਜਿਸ ਮਨੁੱਖ ਨੇ ਅਕਾਲਪੁਰਖ ਦੇ ਨਾਮ ਵਿਚ ਸੁਰਤ ਜੋੜੀ  
ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ ਅਤੇ  
ਜਿਸ ਨੇ ਆਪਣੇ ਮਨ ਵਿਚ ਅਕਾਲਪੁਰਖ ਦਾ ਪਿਆਰ  
ਜਮਾਇਆ ਹੋਇਆ ਹੈ, ਉਸ ਮਨੁੱਖ ਨੇ ਮਾਨੋ ਆਪਣੇ  
ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ  
ਹੈ ਅਤੇ ਆਪਣੇ ਅੰਦਰ ਵਸ ਰਹੇ ਅਕਾਲਪੁਰਖ ਵਿਚ ਜੁੜ  
ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ।

ਏਸੇ ਦ੍ਰਿਸ਼ਟੀ ਤੋਂ ਗੁਰੂ ਮਹਾਰਾਜ ਮਾਘ ਮਹੀਨੇ ਦੇ  
ਆਰੰਭ ਵਿਚ ਫੁਰਮਾਨ ਕਰਦੇ ਹਨ -

ਮਾਘ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥

ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ॥

ਪੰਨਾ - 1109

ਅਰਥਾਤ ਮਾਘ ਦੇ ਮਹੀਨੇ ਵਿਚ ਜਿਸ ਜੀਵ ਨੇ  
ਆਪਣੇ ਹਿਰਦੇ ਰੂਪੀ ਤੀਰਥ ਨੂੰ ਪਛਾਣ ਲਿਆ ਹੈ ਅਤੇ  
ਨਾਮ ਦੇ ਪਵਿੱਤਰ ਅੰਮ੍ਰਿਤ-ਸਰੋਵਰ ਵਿਚ ਇਸ਼ਨਾਨ ਕੀਤਾ  
ਹੈ, ਉਸ ਦੀ ਜਿੰਦ ਪੂਰਨ ਤੌਰ ਤੇ ਪਵਿੱਤਰ ਹੋ ਜਾਂਦੀ ਹੈ।  
ਅਸਲ ਤੀਰਥ ਇਸ਼ਨਾਨ ਪ੍ਰਾਤਮਾ ਦੇ ਗੁਣਾਂ ਨੂੰ ਹਿਰਦੇ  
ਵਿਚ ਵਸਾਉਣਾ ਅਤੇ ਉਸ ਦੇ ਚਰਨਾਂ ਵਿਚ ਲੀਨ ਹੋਣਾ  
ਹੈ ਜਿਸ ਨਾਲ ਪੂਰਨ ਟਿਕਾਉ ਦੀ ਸਹਿਜ ਅਵਸਥਾ ਪ੍ਰਾਪਤ  
ਹੋ ਕੇ ਸੱਜਣ-ਪ੍ਰਭੂ ਦਾ ਮਿਲਾਪ ਬਖਸ਼ਿਸ਼ ਹੁੰਦਾ ਹੈ।

ਮਾਘ ਦੇ ਮਹੀਨੇ ਵਿਚ ਬਹੁਤ ਭਾਰਤਵਾਸੀ ਗੰਗਾ,  
ਜਮਨਾ, ਸਰਸੂਤੀ ਅਤੇ ਜਿਥੇ ਇਨ੍ਹਾਂ ਨਦੀਆਂ ਦਾ ਮਿਲਾਪ

ਹੁੰਦਾ ਹੈ, ਤ੍ਰੈਬੈਣੀ ਵਿਖੇ ਇਸ਼ਨਾਨ ਕਰਨ ਨੂੰ ਵੱਡਾ ਪੁੰਨ ਮੰਨਦੇ ਹਨ ਪਰ ਗੁਰੂ ਜੀ ਉਪਦੇਸ਼ ਕਰਦੇ ਹਨ ਕਿ ਹੋ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫਤਿ-ਸਾਲਾਹ ਸੁਣ ਕੇ, ਨਾਮ ਜਪ ਕੇ ਤੈਨੂੰ ਚੰਗਾ ਲੱਗਣ ਲਗ ਪਵਾਂ ਤਾਂ ਮਾਨੋ ਮੈਂ ਅਨੇਕ ਤੀਰਥਾਂ ਤੇ ਇਸ਼ਨਾਨ ਕਰ ਲਿਆ (ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ) ਪਿਆਰੇ ਪ੍ਰਭੂ ਦੇ ਚਰਨਾਂ ਵਿਚ ਲੀਨਤਾ ਦੀ ਅਵਸਥਾ ਹੀ ਗੰਗਾ ਜਮਨਾ ਸਰਸਵਤੀ ਤਿੰਨਾਂ ਨਦੀਆਂ ਦੇ ਮਿਲਾਪ ਦੀ ਥਾਂ ਅਰਥਾਤ ਤ੍ਰੈਬੈਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ (ਗੰਗਾ ਜਮਨਾ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ) ਨਾਮ-ਜਾਪ-ਸਿਮਰਨ ਰਾਹੀਂ, ਪ੍ਰਭੂ ਗੁਣ-ਗਾਇਨ ਰਾਹੀਂ ਜਿਹੜਾ ਮਨੁੱਖ ਪ੍ਰਭੂ ਪਿਆਰ ਪਾ ਲੈਂਦਾ ਹੈ, ਹਰੇਕ ਜੁਗ ਵਿਚ ਵਿਆਪਕ ਇਕ ਪ੍ਰਮੇਸ਼ਰ ਨੂੰ ਜਾਣ ਲੈਂਦਾ ਹੈ ਮਾਨੋ ਉਸ ਨੇ ਸਭ ਤੀਰਥਾਂ ਦੇ ਇਸ਼ਨਾਨ ਅਤੇ ਸਾਰੇ ਪੁੰਨ ਕਰਮ ਦਾਨ ਤੇ ਪੂਜਾ ਆਦਿ ਕਰ ਲਈ (ਪੁੰਨ ਦਾਨ ਪੂਜਾ ਪਰਮੇਸ਼ਰ ਜੁਗਿ ਜੁਗਿ ਏਕੋ ਜਾਤਾ) ਅਠਾਹਠ ਤੀਰਥਾਂ ਦੇ ਇਸ਼ਨਾਨ ਦਾ ਮਹਾਤਮ ਵੀ ਐਸੇ ਗੁਰੂ ਪਿਆਰੇ ਨੇ ਮਾਨੋ ਪ੍ਰਾਪਤ ਕਰ ਲਿਆ। (ਨਾਨਕ ਮਾਘ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ) ਅਸਲ ਤੀਰਥ ਇਸ਼ਨਾਨ ਨਾਮ-ਸਰੋਵਰ ਦਾ ਇਸ਼ਨਾਨ ਹੈ। ਗੁਰੂ ਨਾਨਕ ਦੇਵ ਜੀ ਦਾ ਫੁਰਮਾਨ ਹੈ -

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ॥  
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ॥  
ਗਰ ਗਿਆਨ ਸਾਚਾ ਬਾਨੁ ਤੀਰਥੁ ਦਸ ਪੁਰਥ ਸਦਾ ਦਸਾਹਰਾ॥  
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀ ਧਰਾ॥  
ਸੰਸਾਰੁ ਰੋਗੀ ਨਾਮੁ ਦਾਰੁ ਮੈਲੁ ਲਾਗੈ ਸਚ ਬਿਨਾ॥  
ਗਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ॥

ਪੰਨਾ - 687

ਅਰਥਾਤ ਸੈਂ ਭੀ ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ ਪਰ ਮੇਰੇ ਵਾਸਤੇ ਪ੍ਰਮਾਤਮਾ ਦਾ ਨਾਮ ਹੀ ਵੱਡਾ ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ ਮੇਰੇ ਵਾਸਤੇ ਮਹਾਨ ਤੀਰਥ ਹੈ ਕਿਉਂਕਿ ਇਸ ਦੀ ਬਰਕਤ ਨਾਲ ਮੇਰੇ ਅੰਦਰ ਪ੍ਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ ਅਸਥਾਨ ਹੈ, ਮੇਰੇ ਵਾਸਤੇ ਦਸ ਪਵਿੱਤਰ ਦਿਹਾੜੇ (ਮੱਸਿਆ, ਸੰਗਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਿਣ, ਚੰਦ ਗ੍ਰਹਿਣ, ਦੌ ਅਸਟਮੀਆਂ, ਦੌ ਚੌਂਦੇ) ਹਨ, ਦਸਾਹਰਾ ਹੈ, ਦਸ ਪਾਪ ਹਰਨ ਕਰਨ ਵਾਲਾ ਦਿਨ ਹੈ, ਗੰਗਾ ਦਾ ਜਨਮ ਦਿਨ ਹੈ। ਮੈਂ ਤਾਂ ਸਦਾ ਹੀ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ ਅਰਦਾਸ ਕਰਦਾ ਹਾਂ, ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ। ਸਾਰਾ ਜਗਤ ਵਿਕਾਰਾਂ ਵਿਚ ਰੋਗੀ ਹੋਇਆ ਪਿਆ ਹੈ,

ਪ੍ਰਮਾਤਮਾ ਦਾ ਨਾਮ ਹੀ ਇਨ੍ਹਾਂ ਰੋਗਾਂ ਦਾ ਇਲਾਜ ਹੈ। ਸੱਚੇ ਨਾਮ ਤੋਂ ਬਿਨਾਂ ਮਨ ਨੂੰ ਵਿਕਾਰਾਂ ਦੀ ਮੈਲ ਲਗ ਜਾਂਦੀ ਹੈ। ਗੁਰੂ ਦਾ ਪਵਿੱਤਰ ਸ਼ਬਦ ਮਨੁੱਖ ਨੂੰ ਸਦਾ ਆਤਮਕ ਚਾਨਣ ਦਿੰਦਾ ਹੈ, ਇਹੀ ਸਦਾ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ ਇਸ਼ਨਾਨ ਹੈ।

ਰਾਗੁ ਮਾਝ ਬਾਰਗਮਾਗ ਮਹਲਾ ੫  
ਮਾਘ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸ਼ਨਾਨੁ॥  
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ॥  
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ॥  
ਕਾਮੀ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ॥  
ਸਰੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ॥  
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ॥  
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ॥  
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ॥  
ਮਾਘ ਸੁਚੇ ਸੇ ਕਾਛੀਅਹਿ ਜਿਨ ਪੂਰਾ ਗੁਰੂ ਮਿਹਰਵਾਨੁ॥

ਪੰਨਾ - 136

ਮਾਘ ਦੇ ਮਹੀਨੇ ਦਾ ਪਹਿਲਾ ਦਿਨ ਅਰਥਾਤ ਮਾਘ ਨਖੜ ਵਾਲੀ ਪੂਰਨਮਾਸੀ ਵਾਲੇ ਮਹੀਨੇ ਦਾ ਪਹਿਲਾ ਦਿਨ ਹਿੰਦੂ ਸਾਸ਼ਤਰਾਂ ਅਨੁਸਾਰ ਬੜਾ ਪਵਿੱਤਰ ਦਿਹਾੜਾ ਮੰਨਿਆ ਗਿਆ ਹੈ। ਮਾਘੀ ਦੇ ਦਿਨ ਹਿੰਦੂ ਸੱਜਣ ਪ੍ਰਯਾਗ ਤੀਰਥ ਤੇ ਇਸ਼ਨਾਨ ਕਰਨਾ ਬਹੁਤ ਪੁੰਨ ਸਮਝਦੇ ਹਨ ਪਰ ਗੁਰੂ ਮਹਾਰਾਜ ਬਾਹਰੀ ਸਾਰੀਆਂ ਕ੍ਰਿਆਵਾਂ ਨੂੰ ਫੌਕਟ ਕਰਮ ਮੰਨਦੇ ਹਨ ਕਿਉਂਕਿ ਜਿੰਨਾ ਵੀ ਕੋਈ ਵਧੇਰੇ ਤੀਰਥਾਂ ਤੇ ਘੁੰਮਦਾ ਹੈ, ਓਨਾਂ ਵਧੇਰੇ ਉਹ ਹਉਮੈ-ਵਾਦੀ ਹੋ ਕੇ ਲੋਕਾਂ ਨੂੰ ਆਪਣੀ ਤੀਰਥ ਯਾਤਰਾ ਬਾਰੇ ਦਸਦਾ ਫਿਰਦਾ ਹੈ। ਗੁਰੂ ਮਹਾਰਾਜ ਦਾ ਫੁਰਮਾਨ ਹੈ -

ਬਹੁ ਤੀਰਥ ਭਵਿਆ ਤੇਤੋ ਲਵਿਆ॥ ਪੰਨਾ - 467

ਜਿਤਨਾ ਭੀ ਕੋਈ ਬਹੁਤੇ ਤੀਰਥਾਂ ਦੀ ਯਾਤਰਾ ਕਰਦਾ ਹੈ ਉਤਨਾ ਹੀ ਥਾਂ ਥਾਂ ਤੇ ਦਸਦਾ ਫਿਰਦਾ ਹੈ (ਕਾਂ ਵਾਂਗ ਲਉਂ ਲਉਂ ਕਰਦਾ ਹੈ) ਕਿ ਮੈਂ ਫਲਾਣੇ ਫਲਾਣੇ ਤੀਰਥਾਂ ਦੀ ਯਾਤਰਾ ਕਰ ਆਇਆ ਹਾਂ। ਸੋ ਤੀਰਥ ਯਾਤਰਾ ਭੀ ਲਾਭਕਾਰੀ ਹੋਣ ਦੀ ਥਾਂ ਅਹੰਕਾਰ ਦਾ ਹੀ ਕਾਰਨ ਬਣਦੀ ਹੈ। ਇਸੇ ਪ੍ਰਸੰਗ ਵਿਚ ਮਾਘ ਦੇ ਮਹੀਨੇ ਰਾਹੀਂ ਗੁਰੂ ਜੀ ਉਪਦੇਸ਼ ਕਰਦੇ ਹਨ ਕਿ ਹੇ ਪ੍ਰਾਣੀ! ਤੂੰ ਇਸ ਮਹੀਨੇ ਵਿਚ ਤੀਰਥਾਂ ਦੇ ਇਸ਼ਨਾਨ ਕਰਨ ਦੀ ਥਾਂ ਗੁਰਮੁਖਾਂ, ਗੁਰੂ ਪਿਆਰੇ ਸਾਧੂ ਜਨਾਂ ਦੀ ਸੰਗਤ ਕਰ, ਤੇਰੇ ਲਈ ਏਹੀ ਤੀਰਥਾਂ ਦਾ ਇਸ਼ਨਾਨ ਹੈ, ਮਨ ਵਿਚ ਨਿਮਰਤਾ ਲਿਆ, ਇਉਂ ਉਨ੍ਹਾਂ ਦੀ ਚਰਨ ਧੂੜ ਦਾ ਇਸ਼ਨਾਨ ਕਰ। (ਮਾਘ ਮਜਨੁ ਸੰਗਿ ਸਾਧੂਆਂ ਧੂੜੀ ਕਰਿ ਇਸ਼ਨਾਨੁ) ਉਨ੍ਹਾਂ ਗੁਰੂ ਪਿਆਰਿਆਂ ਦੀ ਸੰਗਤ ਵਿਚ ਪ੍ਰਭੂ ਦਾ ਨਾਮ ਜਪ, ਪ੍ਰਮਾਤਮਾ ਦੀ ਸਿਫਤਿ ਸਾਲਾਹ ਸੁਣ ਅਤੇ ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤ ਵੰਡ (ਹਰਿ ਕਾ ਨਾਮੁ ਧਿਆਇ ਸੁਣਿ)

ਸਭਨਾ ਨੋ ਕਰਿ ਦਾਨੁ) ਗੁਰੂ ਰਾਮਦਾਸ ਜੀ ਗੁਰਸਿੱਖ ਦੀ ਪਰਿਭਾਸ਼ਾ ਹੀ ਇਹੋ ਦਸਦੇ ਹਨ ਕਿ ਗੁਰਸਿੱਖ ਅੰਮ੍ਰਿਤ-ਵੇਲੇ ਉਠ ਕੇ ਨਾਮ ਧਿਆਉਂਦਾ ਹੈ। ਆਪ ਨਾਮ ਜਪਦਾ ਹੈ ਅਤੇ ਦੂਜਿਆਂ ਨੂੰ ਨਾਮ ਜਪਣ ਲਈ ਪੇਰਤ ਕਰਦਾ ਹੈ। ਐਸੇ ਗੁਰਸਿੱਖ ਦੀ ਗੁਰੂ ਮਹਾਰਾਜ਼ ਚਰਨ ਧੂੜ ਬਾਂਛਦੇ ਹਨ ਅਰਥਾਤ ਬਹੁਤ ਸਤਿਕਾਰ ਦਿੰਦੇ ਹਨ -

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ  
ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥

.....  
ਜਣ ਨਾਨਕੁ ਧੁੜ੍ਹ ਮੰਗੈ ਤਿਸੁ ਗੁਰਸਿੱਖ ਕੀ  
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥ ਪੰਨਾ - 305

ਇਸ ਤਰ੍ਹਾਂ ਨਾਮ-ਜਪ-ਸਿਮਰਨ ਰਾਹੀਂ ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ ਤੇਰੇ ਮਨ ਤੋਂ ਉਤਰ ਜਾਵੇਗੀ ਅਤੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਏਗਾ। (ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ) ਜਪੁਜੀ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦਸਦੇ ਹਨ ਕਿ ਪਾਣੀ ਦੇ ਇਸ਼ਨਾਨ ਨਾਲ ਸਰੀਰ ਦੀ ਮੈਲ ਉਤਰਦੀ ਹੈ, ਕਪਦਿਆਂ ਦੀ ਮੈਲ ਸਾਬਣ ਲਾਇਆਂ ਲਥਦੀ ਹੈ ਪਰ ਜੇ ਮਨੁੱਖ ਦੀ ਮਨ ਬੁੱਧੀ ਪਾਪਾਂ ਨਾਲ ਮਲੀਨ ਹੋ ਜਾਵੇ ਤਾਂ ਉਹ ਪਾਪਾਂ ਦੀ ਮੈਲ ਅਕਾਲਪੁਰਖ ਦੇ ਨਾਮ-ਪਿਆਰ ਨਾਲ ਧੋਤੀ ਜਾਂਦੀ ਹੈ -

ਭਰੀਐ ਹਥੁ ਪੈਰੁ ਤਨੁ ਦੇਹ॥  
ਪਾਣੀ ਧੋਤੈ ਉਤਰਸੁ ਖੇਹ॥  
ਮੂਤ ਪਲੀਤੀ ਕਪੜੁ ਗੋਇ॥  
ਦੇ ਸਾਬੂਣ ਲਈਐ ਓਹੁ ਧੋਇ॥  
ਭਰੀਐ ਮਿਤਿ ਪਾਪਾ ਕੈ ਸੰਗਿ॥  
ਓਹੁ ਧੋਪੈ ਨਾਵੈ ਕੈ ਰੰਗਿ॥  
ਪੁੰਨੀ ਪਾਪੀ ਆਖਣੁ ਨਾਹਿ॥  
ਕਰਿ ਕਰਿ ਕਰਣਾ ਲਿਖਿ ਲੈ ਜਾਹੁ॥ ਪੰਨਾ - 4

ਤੀਰਥਾਂ ਦੇ ਇਸ਼ਨਾਨ ਨਾਲ ਸਰੀਰ ਭਾਵੇਂ ਧੋਤਾ ਜਾਵੇ ਪਰ ਮਨ ਦੇ ਵਿਕਾਰ ਨਹੀਂ ਧੋਤੇ ਜਾਂਦੇ। ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਜਿਵੇਂ ਕਿਵੇਂ ਕਾਇਮ ਰਹਿੰਦੇ ਹਨ। ਪਰ ਨਾਮ ਸਿਮਰਨ ਦੀ ਬਰਕਤਿ ਨਾਲ ਕਾਮ, ਕ੍ਰੋਧ ਵਿਚ ਨਹੀਂ ਫਸੀਦਾ, ਲੋਭ ਕੁੱਡਾ (ਲੋਭੁ ਸੁਆਨੁ) ਵੀ ਭੌਂਕਣੇ ਹਟ ਜਾਂਦਾ ਹੈ ਅਰਥਾਤ ਲੋਭ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ, ਇਹ ਭਟਕਣਾ ਵੀ ਨਾਮ ਸਿਮਰਨ ਨਾਲ ਮੁੱਕ ਜਾਂਦੀ ਹੈ। (ਕਾਮਿ ਕਰੋਧ ਨ ਮੋਹੀਐ ਬਿਨਸੈ ਲੋਭੁ ਸੁਆਨੁ) ਪ੍ਰਭੂ ਦੀ ਸ਼ਰਨ ਵਿਚ ਜਾਣ ਨਾਲ, ਨਾਮ ਸਿਮਰਨ ਦੇ ਅਭਿਆਸ ਰਾਹੀਂ ਸਾਰੇ ਵਿਸ਼ੇ-ਵਿਕਾਰ ਨਿਅੰਤਰਣ ਵਿਚ ਆ ਜਾਂਦੇ ਹਨ। ਫੁਰਸਾਨ ਹੈ -

ਕਾਮ ਕ੍ਰੋਧ ਅਤੁ ਲੋਭ ਮੋਹ ਬਿਨਸੀ ਜਾਇ ਅਹੰਮੇਵ॥

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ॥

ਪੰਨਾ - 269

ਨਾਮ-ਸਿਮਰਨ ਦੇ ਸੱਚੇ ਮਾਰਗ ਤੇ ਤੁਰਿਆਂ ਜਗਤ ਭੀ ਸੋਭਾ ਕਰਦਾ ਹੈ। (ਸਚੈ ਮਾਰਗ ਚਲਦਿਆ ਉਸਤਤਿ ਕਰੇ ਜਹਾਨੁ) ਨਾਮ-ਸਿਮਰਨ ਵਾਲੇ ਪ੍ਰਾਣੀ ਨੂੰ ਧਾਰਮਿਕ ਕਰਮ ਕਾਂਡਾਂ ਤੇ ਰਸਮੀ ਕਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਠਾਹਠ ਤੀਰਥਾਂ ਦੇ ਇਸ਼ਨਾਨ ਸਾਰੇ ਪੁੰਨ ਕਰਮ, ਜੀਵਾਂ ਉਤੇ ਦਇਆ ਕਰਨੀ, ਜੋ ਉਚੀ ਧਾਰਮਿਕ ਕਿਰਿਆ ਮੰਨੀ ਜਾਂਦੀ ਹੈ, ਇਹ ਸਭ ਕੁਝ ਨਾਮ-ਸਿਮਰਨ ਦੇ ਵਿਚ ਹੀ ਆ ਜਾਂਦਾ ਹੈ। (ਅਠਸਤਿ ਤੀਰਥ ਸਗਲ ਪੁੰਨ ਜੀਆ ਦਇਆ ਪਰਵਾਨੁ) ਨਾਮ-ਸਿਮਰਨ ਵੀ ਉਸ ਦੀ ਦਾਤ ਹੈ। ਜਿਸ ਉਪਰ ਉਸ ਦੀ ਕਿਆ ਹੁੰਦੀ ਹੈ, ਉਸ ਨੂੰ ਹੀ ਇਹ ਬਖਸ਼ਿਸ਼ ਪ੍ਰਾਪਤ ਹੁੰਦੀ ਹੈ।

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ॥

ਪੰਨਾ - 83

ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ॥

ਪੰਨਾ - 947

ਪ੍ਰਮਾਤਮਾ ਕਿਆ ਕਰਕੇ ਜਿਸ ਮਨੁੱਖ ਨੂੰ ਸਿਮਰਨ ਦੀ ਦਾਤ ਦਿੰਦਾ ਹੈ, ਉਹ ਮਨੁੱਖ ਹੀ ਅਸਲ ਅਰਥਾਂ ਵਿਚ ਸਿਆਣਾ ਕਿਹਾ ਜਾ ਸਕਦਾ ਹੈ ਕਿਉਂਕਿ ਉਸ ਨੇ ਜੀਵਨ ਦੇ ਸਹੀ ਲਕਸ਼ ਅਤੇ ਸਹੀ ਰਸਤੇ ਦੀ ਪਛਾਣ ਕਰ ਲਈ ਹੁੰਦੀ ਹੈ (ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ) ਗੁਰੂ ਜੀ ਐਸੇ ਗੁਰੂ ਪਿਆਰੇ, ਗੁਰਸਿੱਖਾਂ, ਗੁਰਸੁਖਾਂ ਹਰੀ ਜਨਾਂ ਤੋਂ ਸਦਕੇ ਜਾਂਦੇ ਹਨ ਜਿਨ੍ਹਾਂ ਨੂੰ ਨਾਮ ਸਿਮਰਨ ਰਾਹੀਂ ਪਿਆਰੇ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ (ਜਿਨ ਮਿਲਿਆ ਪ੍ਰਭੂ ਆਪਣਾ ਨਾਨਕ ਤਿਨ ਕੁਰਬਾਨੁ) ਗੁਰੂ ਜੀ ਉਪਦੇਸ਼ ਕਰਦੇ ਕਿਹਿੰਦੇ ਹਨ ਕਿ ਮਾਘ ਮਹੀਨੇ ਵਿਚ ਸਿਰਫ ਉਹੀ ਬੰਦੇ ਸੱਚੇ ਆਖੇ ਜਾ ਸਕਦੇ ਹਨ ਜਿਨ੍ਹਾਂ ਉਤੇ ਪੁਰਾ ਸਤਿਗੁਰੂ ਦਇਆਵਾਨ ਹੋ ਕੇ ਸਿਮਰਨ ਦੀ ਦਾਤ ਬਖਸ਼ਿਸ਼ ਕਰਦਾ ਹੈ।

ਮਾਘੁ ਸੁਚੇ ਸੇ ਕਾਢੀਅਰਿ ਜਿਨ ਪੁਰਾ ਗੁਰੁ ਮਿਹਰਵਾਨੁ॥

ਪੰਨਾ - 136



## ਸੰਪਾਦਕੀ

ਡਾ. ਜਗਜੀਤ ਸਿੰਘ

ਨਵੇਂ ਸਾਲ ਦੀ ਆਤਮ ਮਾਰਗ ਦੇ ਸਮੁੰਹ ਪਾਠਕਾਂ, ਪ੍ਰੇਮੀਆਂ ਅਤੇ ਸਮੁੱਚੀ ਸੰਗਤ ਨੂੰ ਵਧਾਈ, ਸ਼ੁਭ ਕਾਮਨਾਵਾਂ ਅਤੇ ਸਰਬਤ ਦੇ ਭਲੇ ਲਈ ਅਰਦਾਸ। ਇਹ ਸੁਭਾਗਾ ਵਰ੍ਹਾ ਹੈ ਜਿਸ ਵਿਚ ਸਾਰਾ ਸਿੱਖ ਜਗਤ ਤਿੰਨ ਸ਼ਤਾਬਦੀਆਂ ਦਾ ਭਾਗੀਦਾਰ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਇਕ ਸਤੰਬਰ 1604 ਈ। ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ ਸੀ। 2004 ਵਿਚ ਪ੍ਰਕਾਸ਼ ਉਤਸਵ ਦੀ ਚੌਥੀ ਸ਼ਤਾਬਦੀ ਹੈ ਪ੍ਰਕਾਸ਼ ਉਤਸਵ ਦੀ ਚੌਥੀ ਸ਼ਤਾਬਦੀ ਨੂੰ ਬੜੇ ਹੀ ਪਿਆਰ ਸ਼ਰਧਾ ਅਤੇ ਉਤਸ਼ਾਹ ਨਾਲ ਪੁਰਾ ਸਾਲ ਹੀ ਮਨਾਇਆ ਜਾ ਰਿਹਾ ਹੈ। ਦੂਜਾ ਮਹਾਨ ਦਿਵਸ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਤੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੋਂ ਦੀ ਗੜ੍ਹੀ ਵਿਚ ਲੱਖਾਂ ਜਹਵਾਣਿਆਂ ਨਾਲ ਜੁੜੇ 21 ਦਸੰਬਰ 1704 ਵਿਚ ਸ਼ਹੀਦ ਹੋਏ ਸੀ। ਛੋਟੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਦਸੰਬਰ 26, 1704 ਨੂੰ ਨੀਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਸੀ। ਇਨ੍ਹਾਂ ਸੂਰਬੀਰ ਬਹਾਦਰਾਂ ਦੀ ਮਹਾਨ ਸ਼ਹਾਦਤ ਦਾ ਤਿੰਨ ਸੌਵਾਂ ਵਰ੍ਹਾ ਦਸੰਬਰ 21 ਅਤੇ 26, 2004 ਨੂੰ ਮਨਾਇਆ ਜਾ ਰਿਹਾ ਹੈ। ਸਾਰੇ ਸੰਸਾਰ ਵਿਚ ਸਿੱਖ ਸੰਗਤਾਂ ਪ੍ਰੋਗਰਾਮ ਉਲੀਕ ਰਹੀਆਂ ਹਨ। ਛੋਟੀਆਂ ਜਿੰਦਾਂ ਦੇ ਮਹਾਨ ਕਾਰਨਾਮਿਆਂ ਨੂੰ ਅੱਜ ਸਾਰਾ ਸੰਸਾਰ ਯਾਦ ਕਰ ਰਿਹਾ ਹੈ ਅਤੇ ਖਰਾਜੇ-ਅਕੀਦਤ ਪੇਸ਼ ਕਰ ਰਿਹਾ ਹੈ। ਤੀਜਾ ਮਹਾਨ ਉਤਸਵ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ 500 ਸਾਲਾ ਪ੍ਰਕਾਸ਼ ਉਤਸਵ ਹੈ ਜੋ 18 ਅਪ੍ਰੈਲ 2004 ਨੂੰ ਖੜ੍ਹਰ ਸਾਹਿਬ ਵਿਖੇ ਵੱਡੇ ਪੱਧਰ ਤੇ ਮਨਾਇਆ ਜਾਏਗਾ ਪਰ ਨਾਲ ਹੀ ਸਮੁੰਹ ਸੰਗਤਾਂ ਆਪਣੇ ਆਪਣੇ ਇਲਾਕਿਆਂ ਵਿਚ ਗੁਰੂ ਮਹਾਰਾਜ ਜੀ ਦੀਆਂ ਮਹਾਨ ਸੇਵਾਵਾਂ ਨੂੰ ਯਾਦ ਕਰਨਗੀਆਂ ਅਤੇ ਗੁਰੂ ਚਰਨਾਂ ਨਾਲ ਜੁੜਨਗੀਆਂ।

ਆਤਮ ਮਾਰਗ ਗੁਰਮਤਿ ਦਾ ਪ੍ਰਚਾਰ ਤੇ ਪਾਸਾਰ ਕਰਨ ਹਿਤ ਮਹਾਪੁਰਸ਼ਾਂ ਵਲੋਂ ਸੰਚਾਲਿਤ ਕੀਤਾ ਗਿਆ ਸੀ ਅਤੇ ਪਿਛਲੇ ਨੌ ਵਰਿਆਂ ਤੋਂ ਗੁਰਬਾਣੀ ਦੇ ਚਾਨਣ ਵਿਚ ਹੀ ਆਤਮਿਕ ਵਿਚਾਰਧਾਰਾ ਪੇਸ਼ ਕੀਤੀ ਜਾ ਰਹੀ ਹੈ। ਇਸ ਵਰ੍ਹੇ ਅਸੀਂ ਇਨ੍ਹਾਂ ਸ਼ਤਾਬਦੀਆਂ ਨੂੰ ਧਿਆਨ ਵਿਚ ਰੱਖ ਕੇ ਹੀ ਆਤਮ ਮਾਰਗ ਦੀ ਸਾਮਗਰੀ ਤਿਆਰ ਕਰਿਆ ਕਰਾਂਗੇ।

ਇਸ ਮਹੀਨੇ ਅਸੀਂ ਗੁਰੂ ਗ੍ਰੰਥ ਸਾਹਿਬ ਜੀ ਦੀ

ਸਿਰਮੌਰ ਬਾਣੀ ਜਪੁਜੀ ਸਾਹਿਬ ਦੀ, ਮੂਲ-ਵਿਚਾਰਧਾਰਾ ਸਬੰਧੀ ਵਿਚਾਰ ਆਪ ਜੀ ਨਾਲ ਸਾਝੇ ਕਰ ਰਹੇ ਹਾਂ। ਜਪੁਜੀ ਸਾਹਿਬ ਵਿਚ ਮਨੁੱਖਾ ਜਿੰਦਗੀ ਦਾ ਸਭ ਤੋਂ ਮਹੱਤਵਪੂਰਨ ਪ੍ਰਸ਼ਨ ਉਠਾਇਆ ਗਿਆ ਹੈ ਅਤੇ ਉਸ ਦਾ ਅਨੁਭਵੀ ਸਮਾਧਾਨ ਵੀ ਦੱਸਿਆ ਗਿਆ ਹੈ। ਇਸ ਰਚਨਾ ਦੀਆਂ 38 ਪਉੜੀਆਂ ਹਨ, ਅੰਭ ਵਿਚ ਮੂਲਮੰਤਰ ਹੈ ਅਤੇ ਸ਼ਲੋਕ ਹੈ ਜੋ ਇਸ ਪ੍ਰਕਾਰ ਹਨ -

੧੯ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਤੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥  
ਜਪੁ॥  
ਅਦਿ ਸਚੁ ਜੁਗਾਦਿ ਸਚੁ॥  
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥

ਭਾਵ ਇਹ ਹੈ ਕਿ ਬ੍ਰਹਮੰਡ ਵਿਚ ਕੇਵਲ ਅਤੇ ਕੇਵਲ ਇਕ ਵਾਹਿਗੁਰੂ ਜੀ ਹਨ, ਹੋਰ ਕੁਝ ਨਹੀਂ, ਉਹ ਹੀ ਉਅੰਕਾਰ ਰੂਪ ਸਾਰੇ ਪਸਰ ਰਹੇ ਹਨ ਜੋ ਸਤਿ ਹਨ, ਸਦੀਵ ਹਨ, ਸੱਚੀ ਹੋਂਦ ਵਾਲੇ ਹਨ, ਸੱਚੇ ਨਾਮ ਵਾਲੇ ਹਨ, ਬਾਕੀ ਸਭ ਅਸਤਿ ਹੈ, ਵਕਤੀ ਹੈ, ਸੱਚੀ ਹੋਂਦ ਵਾਲਾ ਨਹੀਂ, ਕਿਉਂਕਿ ਬਿਨਸਨਹਾਰ ਹੈ। ਉਹ ਹੀ ਬ੍ਰਹਮੰਡ ਦੇ ਕਰਤਾ ਹਨ ਅਤੇ ਹਰ ਰੂਪ, ਹਰ ਕਿਰਤ ਵਿਚ ਭਰਪੂਰ ਹਨ। ਭੈ-ਰਹਿਤ ਅਤੇ ਵੈਰ-ਰਹਿਤ ਹਨ ਜੋ ਕਿਸੇ ਜੀਵ ਦੇ, ਸਮਾਜ ਦੇ ਸਰਵੋਤਮ ਗੁਣ ਹੋ ਸਕਦੇ। ਸੰਸਾਰ ਵਿਚ ਸਰਬ ਸੇਸ਼ਨ ਮਨੁੱਖ ਨਿਰਭਉ ਨਿਰਵੈਰ ਹੋਵੇਗਾ ਜੋ ਅੰਦਰੋਂ ਨਿਰਭਉ ਨਿਰਵੈਰ ਨਾਲ ਜੁੜਨ ਨਾਲ ਹੀ ਸੰਭਵ ਹੈ। ਕੇਵਲ ਵਾਹਿਗੁਰੂ ਜੀ ਦਾ ਸਰੂਪ ਹੀ ਕਾਲ-ਰਹਿਤ ਹੈ, ਬਾਕੀ ਸਭ ਰੂਪ ਮਰਨ-ਸੀਲ ਹਨ। ਜਨਮ ਮਰਨ ਰਹਿਤ ਅਤੇ ਸੁਤੇ ਸਿਧ ਸ੍ਰੈ ਪ੍ਰਕਾਸ਼ਮਾਨ ਹਨ, ਬਾਕੀ ਸਰੂਪ ਕਰਮ ਪ੍ਰਤੀਕਰਮ ਵਜੋਂ ਹੋਂਦ ਵਿਚ ਆਉਂਦੇ ਹਨ। ਵਾਹਿਗੁਰੂ ਜੀ ਗੁਰੂ ਸਰੂਪ ਹੋ ਕੇ ਆਪ ਮਾਰਗ ਦਰਸ਼ਨ ਕਰਦੇ ਹਨ ਅਤੇ ਕਿਧਾ ਸਰੂਪ ਹਨ। ਐਸੇ ਵਾਹਿਗੁਰੂ ਜੀ ਦੀ ‘ਆਦਿ ਸਚੁ ਜੁਗਾਦਿ ਸਚੁ’ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ’ ਹਨ ਅਰਥਾਤ ਰਚਨਾ ਤੋਂ ਪਹਿਲਾਂ ਰਚਨਾ ਹੋਣ ਤੇ, ਜੁਗਾਂ ਦੇ ਅੰਭ ਤੋਂ, ਹੁਣ ਵਰਤਮਾਨ ਵਿਚ ਅਤੇ ਅੱਗੋਂ ਭਵਿੱਖ ਸਤਿ ਸਰੂਪ ਰਹਿਣਗੇ। ਐਸੇ ਵਾਹਿਗੁਰੂ ਜੀ ਦੇ ਜਾਪ ਦਾ ਆਦੇਸ਼ ਹੈ, ਇਸੇ ਲਈ ਸਿਰਲੇਖ ਦਿਤਾ ਹੈ ‘ਜਪੁ’।

ਪਹਿਲੀ ਪਉੜੀ ਵਿਚ ਸਰਬ ਮਨੁੱਖਤਾ ਦੇ ਕਲਿਆਣ ਹਿਤ ਮੂਲ ਪ੍ਰਸ਼ਨ ਉਠਾਇਆ ਹੈ - ‘ਕਿਵੇਂ ਸਚਿਆਰਾ ਹੋਈਐ ਕਿਵੇਂ ਕੁੜੈ ਤੁਟੈ ਪਾਲਿ?’ ਅਰਥਾਤ ਮਨੁੱਖ ਦੇ ਅੰਦਰ

(ਬਾਕੀ ਪੰਨਾ 48 ਤੇ)

## ਸੁਖ-ਦੁਖ

ਸੰਤ ਵਰਿਆਮ ਸਿੰਘ ਜੀ  
ਬਾਨੀ ਵਿ. ਗੁ. ਬੂ. ਮਿਸ਼ਨ।

ਜਦ ਤੋਂ ਸੰਸਾਰ ਦੀ ਉਤਪਤੀ ਹੋਈ ਹੈ, ਜਾਣੇ-ਅਣਜਾਣੇ ਜਿੰਨੇ ਵੀ ਸਗੋਰਧਾਰੀ ਹਨ, ਭਾਵੇਂ ਉਹ ਛੋਟੇ ਤੋਂ ਛੋਟਾ ਭੁਣ-ਹਣਾਂ ਹੈ ਜਾਂ ਵੱਡੇ ਤੋਂ ਵੱਡਾ ਹਾਥੀ ਆਦਿ ਹੈ ਹਰ ਇਕ ਦੇ ਅੰਦਰ ਸੁਖ ਦੀ ਪ੍ਰਭਲ ਲੋਚਾ ਲਗੀ ਹੀ ਰਹਿੰਦੀ ਹੈ ਅਤੇ ਸੁਖ ਪ੍ਰਾਪਤੀ ਲਈ ਹਰ ਸਮੇਂ ਯਤਨਸ਼ੀਲ ਰਹਿੰਦਾ ਹੈ। ਇਥੋਂ ਤਕ ਕਿ ਅੱਜ ਦੇ scientific ਜੁਗ ਵਿਚ ਸਿੱਧ ਹੋ ਗਿਆ ਹੈ ਕਿ ਇਕ ਬਿਛ, ਬੁਟਾ ਚਾਹੇ ਉਹ ਛੋਟੇ ਤੋਂ ਛੋਟਾ ਫੁੱਲ ਦੇਣ ਵਾਲਾ ਹੈ ਜਾਂ ਵੱਡੇ ਤੋਂ ਵੱਡੇ ਬਰੋਟੇ ਵਰਗਾ ਬਿਛ ਹੈ, ਉਸਦੇ ਅੰਤਰੀਵ ਵੀ ਸੁਖ ਦੀ ਲੋਚਾ ਲਗੀ ਰਹਿੰਦੀ ਹੈ।

ਭਾਰਤ ਵਰਸ਼ ਦੇ ਇਕ ਬੰਗਾਲੀ ਡਾ. ਸ੍ਰੀ ਬੋਸ ਜੀ ਹੋਏ ਹਨ, ਜੋ ਬਿਟਿਆਂ ਦੇ ਗਹਿਨ ਵਿਗਿਆਨੀ ਸਨ। ਉਨ੍ਹਾਂ ਦੀਆਂ ਖੋਜਾਂ ਤੋਂ ਸਿਧ ਹੋਇਆ ਸੀ ਕਿ ਇਕ ਬਿਛ, ਫੁਲਾਂ ਦਾ ਬੁਟਾ ਜਾਂ ਫਲਾਂ ਵਾਲਾ ਛੋਟਾ ਬਿਛ, ਸੰਗੀਤਕ ਤਰਵਾਂ ਨੂੰ ਭਲੀਭਾਂਤ ਪ੍ਰਸੰਨਤਾ ਪ੍ਰਬਕ ਗ੍ਰਹਿਣ ਕਰਦਾ ਹੈ ਅਤੇ ਸੁਖ ਅਨੁਭਵ ਕਰਦਾ ਹੈ। ਉਸ ਸੁਖ ਦੇ ਅਨੁਭਵ ਕੀਤੇ ਅਸਰ ਰਾਹੀਂ ਬਹੁਤਾ ਫਲਦਾ ਹੈ, ਵੱਡੇ ਫੁੱਲ ਦਿੰਦਾ ਹੈ। ਇਸਦੇ ਵਿਪਰੀਤ ਅਮਰੀਕਾ ਵਿਚ (ਇਕ ਟੈਲੀਵੀਜ਼ਨ ਵਿਚ ਵੇਖੀ ਫਿਲਮ ਦੇ ਆਧਾਰ ਤੇ) ਹੋਈ ਖੋਜ ਦੇ ਮੁਤਾਬਿਕ ਜਦੋਂ ਬੰਦਿਆਂ ਦਾ ਇਕ ਸਮੁੰਹ ਜੜੀ-ਬੂਟੀਆਂ, ਬੂਟਿਆਂ, ਬਿਛਾਂ, ਫਸਲਾਂ ਨੂੰ ਪਾਣੀ ਦੇਣ, ਖਾਦ ਪਾਉਣ ਅਤੇ ਗੁਡਾਈ ਕਰਨ ਦੋ ਇਗਾਦੇ ਨਾਲ ਚਲਦਾ ਹੈ ਤੇ ਜਦੋਂ ਬਿਛਾਂ, ਬਿਟਿਆਂ ਦੇ ਸਨਮੁਖ ਹੁੰਦਾ ਹੈ ਤਾਂ ਉਹ ਬੁਟੇ ਤੇ ਫਸਲਾਂ ਲੱਹਿਰਾਅ ਮਹਿਸੂਸ ਕਰਦੇ ਹਨ ਅਤੇ ਹੁਲਾਰੂ ਵਿਚ ਆਉਂਦੇ ਹਨ। ਮਨੁੱਖ ਦੋ ਮਨ ਦੀ ਭਾਵਨਾ ਜੋ telepathy (ਪਰਾ ਤੇ ਪਸੰਤੀ ਬਾਣੀ) ਰਾਹੀਂ ਉਸ ਬੂਟੇ ਦੀ ਚੇਤਨ ਹੋਂਦ ਦੇ ਨਾਲ ਸੰਪਰਕ ਕਰਦੀ ਹੈ ਤਾਂ ਉਹ ਭਾਵ ਮਹਿਸੂਸ ਹੁੰਦੇ ਹਨ ਕਿਉਂਕਿ ਇਕੋ ਆਤਮਾ ਤੋਂ ਸਾਰਾ ਪਸਾਰਾ ਹੌਣ ਕਰਕੇ ਸਾਰੀ ਬਹਿਮੰਡਕ ਹੋਂਦ ਦਾ ਅਸਲਾ ਇਕੋ ਹੈ। ਇਸ ਕਰਕੇ ਜ਼ਿੰਦਗੀ ਦੇ ਸਭ ਤੋਂ ਹੇਠਲੇ ਤਲ ਵਿਚ ਇਹ ਸਮਸਤ ਜੀਵਨ ਇਕੋ ਹੀ ਹੈ। ਪਰ ਜਿਉ-ਜਿਉ ਅਸੀਂ ਉਪਰਲਿਆਂ ਤਲਾਂ (spheres) ਵਿਚੋਂ ਲੰਘਦੇ ਹੋਏ ਸਭ ਤੋਂ ਉਪਰਲੇ ਤਲ ਵਿਚ ਨਿਵਾਸ ਕਰਦੇ ਹਾਂ ਤਾਂ ਅਸੀਂ ਆਪਣੀ ਵਿਕਲੋਤਰਤਾ ਨੂੰ ਗੁੜ੍ਹ ਰੂਪ ਵਿਚ ਅਪਣਾਅ ਲੈਂਦੇ ਹਾਂ ਅਤੇ ਅਸੀਂ ਆਪਣੇ ਚੰਗਿਰਦੇ, ਆਪਣੇ ਹਿਤਾਂ, ਆਪਣੇ ਸਬੰਧਾਂ, ਆਪਣੀਆਂ ਪ੍ਰਸੰਦਾਂ ਅਤੇ ਨਫਰਤਾਂ ਦੀ ਬਜਰ ਦੀਵਾਰ ਕਾਇਮ ਕਰ ਲੈਂਦੇ ਹਾਂ ਤਾਂ ਅਸੀਂ ਉਸ ਸਮਸਤ ਜੀਵਨ ਸ਼ਕਤੀ ਨਾਲੋਂ ਆਪਣੇ ਆਪ ਨੂੰ ਵਖਰਾ ਮਹਿਸੂਸ ਕਰਦੇ ਹਾਂ। ਸਾਰੇ ਜੀਵਧਾਰੀਆਂ ਦੀ ਹੇਠਲੀ ਸੂਝ ਤਹਿ ਇਕੋ ਤਲ ਦੇ ਉਤੇ ਹੋਣ ਕਰਕੇ ਸਮੁੱਚੇ ਜੀਵਨ ਦੀ ਇਕੋ ਯੂਨਿਟ ਬਣਾਉਂਦੀ ਹੈ। ਸੋ ਇਨ੍ਹਾਂ ਦੋਹਾਂ ਤਲਾਂ ਦਾ ਦਿਨ ਅੱਤੇ ਰਾਤ ਵਰਗਾ ਫਰਕ ਹੋਣ ਕਰਕੇ ਇਹ ਏਕਤਾ ਨੂੰ ਅਨੇਕਤਾ

ਵਿਚ ਵੰਡ ਦਿੰਦੀ ਹੈ। ਸੋ ਜੋ ਮੈਂ ਦਰਖਤਾਂ ਦੀ ਗਲ ਕੀਤੀ ਹੈ, ਉਹ ਮਨੁੱਖ ਦੀ ਧਰ ਅੰਦਰਲੀ, ਉਸਦੇ ਪਰਾ ਅਤੇ ਪਸੰਤੀ ਭਾਵਾਂ ਵਿਚੋਂ ਨਿਕਲੀ ਪਿਆਰ ਰੌਆਂ ਦਿੰਦੀ ਐਨਰਜੀ, ਦਰਖਤਾਂ ਨੂੰ ਮਹਿਸੂਸ ਹੋਣ ਕਰਕੇ ਉਹ ਸ਼ੁਭ ਭਾਵਨਾ ਦੇ ਨਾਲ ਖੋੜੇ ਵਿਚ ਆ ਜਾਂਦੇ ਹਨ। ਇਸਦੇ ਵਿਪਰੀਤ ਜੇ ਕੁਝ ਬੰਦੇ ਕੈਚੀ ਲੈ ਕੇ, ਕੁਹਾੜੇ ਤੇ ਆਰੇ ਲੈ ਕੇ ਉਨ੍ਹਾਂ ਨੂੰ ਕੱਟਣ ਲਈ ਜਾਂਦੇ ਹਨ ਤਾਂ ਉਨ੍ਹਾਂ ਦੀ ਮੰਦ ਭਾਵਨਾ ਵਾਲੀ ਚੇਤਨਾ ਤੋਂ ਪੈਦਾ ਹੋਈ ਐਨਰਜੀ ਉਨ੍ਹਾਂ ਦੇ ਅੰਦਰ ਦੁਖ ਅਤੇ ਭੈ ਦੇ ਸੰਕੇਤ ਪੈਦਾ ਕਰਦੀ ਹੈ। ਐਸੇ ਤਜਰਬੇ ਅੱਜ ਦੇ ਕੰਮਪਿਊਟਰ ਜੁਗ ਵਿਚ ਬਹੁਤ ਬਿਖਮ ਫਿਲਾਸਫੀ ਤੋਂ ਪਰਦੇ ਚੁੱਕ ਕੇ, ਮਨੁੱਖੀ ਮਨ ਦੇ ਅੰਦਰ ਇਕ ਸੰਘਰਸ਼ ਪੈਦਾ ਕਰ ਦਿੰਦੇ ਹਨ। ਸੋ ਜੋ ਭੀ ਜੀਵਧਾਰੀ ਸੰਸਾਰ ਦੇ ਵਿਚ ਹੈ, ਉਹ ਸੁਖ ਦਾ ਜੀਵਨ ਹੀ ਮੰਗਦਾ ਹੈ। ਜਦੋਂ ਅਸੀਂ ਬਿਛਾਂ, ਬੂਟਿਆਂ, ਪੰਛੀਆਂ, ਪਸੂਆਂ, ਮੱਛੀਆਂ, ਧਰਤੀ ਤੋਂ ਪੇਟ ਭਾਰ ਚਲਣ ਵਾਲੇ ਜੀਵਾਂ ਦੀ, ਅੰਡਜ, ਜੇਰਜ, ਸੇਤਜ ਦੀ ਦੁਨੀਆਂ ਨੂੰ ਛੱਡ ਕੇ ਮਨੁੱਖੀ ਮੰਡਲ ਵਿਚ ਆਉਂਦੇ ਹਾਂ ਤਾਂ ਅਸੀਂ ਸਾਰੇ ਪ੍ਰਤੱਖ ਅਨੁਭਵ ਕਰਦੇ ਹਾਂ ਅਤੇ ਪੂਰੀ ਤਰ੍ਹਾਂ ਲੋਚਦੇ ਹਾਂ ਕਿ ਜ਼ਿੰਦਗੀ ਦੀ ਚਾਲ ਦੇ ਅੰਦਰ ਦੁਖ, ਬਿਘਨ, ਪਰੇਸ਼ਾਨੀਆਂ, ਅੰਖਿਆਈਆਂ ਨਾਲ ਵਾਹ ਨਾ ਪਵੇ। ਸੁਖ ਦਾ ਜੀਵਨ ਹੀ ਬਤੀਤ ਹੋਵੇ ਅਤੇ ਜੋ ਕੁਝ ਵੀ ਅਸੀਂ ਚਾਹੀਏ, ਉਹੋ ਹੀ ਸਾਨੂੰ ਮਿਲਦਾ ਰਹੇ। ਸਾਡਾ ਮਾਣ ਹੋਵੇ, ਪੈਸੇ ਵਾਲੇ ਹੋਈਏ, ਵੱਡਾ ਅਹੁਦਾ ਸਾਨੂੰ ਪਾਪਤ ਹੋਵੇ, ਪਰ ਕਿਸੇ ਮੌਕੇ ਤੇ ਵੀ ਅਸੀਂ ਅਸਫਲ ਨਾ ਹੋਈਏ, ਸਦਾ ਸਫਲਤਾ ਅਸਾਡੀ ਜੀਵਨ ਚਾਲ ਵਿਚ ਸਾਥ ਦਿੰਦੀ ਰਹੇ ਅਤੇ ਅਸੀਂ ਜੀਵਨ ਦੇ ਅੰਦਰ ਸੁਖ ਦੇ ਸਾਹ ਲੈਂਦੇ ਜੀਵਨ ਬਤੀਤ ਕਰੀਏ। ਇਹ ਲੋਚਾ ਬਹੁਤ ਹਿਤ-ਪੂਰਵਕ ਹੈ। ਅਸਾਡੇ ਸਾਰੇ ਕਰਮ ਸੁਖ ਦੀ ਪ੍ਰਾਪਤੀ ਲਈ ਹੀ ਹੁੰਦੇ ਹਨ, ਪਰ ਫੇਰ ਵੀ ਅਣ-ਚਾਹਿਆ ਦੁਖ ਕਿਥੋਂ ਆ ਜਾਂਦਾ ਹੈ? ਜਦੋਂ ਤੋਂ ਸ਼੍ਰੀਸ਼ਟੀ ਹੋਂਦ ਵਿਚ ਆਈ ਹੈ, ਤਦ ਤੋਂ ਹੀ ਸ਼ੇਖਵਾਨ ਮਹਾਪੁਰਸ਼, ਪੀਰ, ਪੈਗੰਬਰ, ਅਉਲੀਏ, ਰਿਸੀ-ਮੁਨੀ, ਫਿਲਾਸਫਰ ਇਸ ਗੱਲ ਦੀ ਖੋਜ ਵਿਚ ਲਗੇ ਹੋਏ ਹਨ ਕਿ ਜੀਵਨ ਵਿਚ ਸੁਖ ਤੇ ਦੁਖ ਕਿਥੋਂ ਆ ਰਹੇ ਹਨ ਅਤੇ ਦੁਖ ਦਾ ਵਾਸਤਵਿਕ ਸਰੂਪ ਕੀ ਹੈ? ਦੁਖ ਪੈਦਾ ਹੋਣ ਦਾ ਵਾਸਤਵਿਕ ਕਾਰਣ ਕੀ ਹੈ ਅਤੇ ਦੁਖਾਂ ਦੀ ਨਿਤਾਂਤ ਨਰਵਿਰਤੀ ਦਾ ਸਾਧਨ ਕੀ ਹੈ? ਦੁਖ ਕਿਸੱਤੀ ਅਨੁਭਵ ਹੁੰਦਾ ਹੈ? ਮਨੁੱਖ ਦੇ ਸੁਭਾਵਿਕ ਜਤਨ, ਸੁਖ ਦੀ ਪ੍ਰਾਪਤੀ ਲਈ ਕਿਉਂ ਹੁੰਦੇ ਹਨ? ਇਨ੍ਹਾਂ ਖੋਜਾਂ ਨੇ ਅੰਤਰੀਵੀ ਖੋਜ ਨੂੰ ਜਨਮ ਦਿਤਾ ਅਤੇ ਪੁਰਾ ਜੀਵਨ ਇਸ ਖੋਜ ਲਈ ਘਾਲ ਕਮਾਈ ਕਰਕੇ ਲਾਉਣ ਉਪਰੰਤ ਆਪਣੇ ਖੋਜ ਅਨੁਭਵ, ਸੰਸਾਰ ਲਈ ਸਾਂਝੇ ਕੀਤੇ।

ਇਨ੍ਹਾਂ ਖੋਜਾਂ ਨੇ - ੧. ਵਾਹਿਗੁਰੂ ਦਾ ਸਰੂਪ ਕੀ ਹੈ? ਇਹ ਜੀਵ ਦਾ ਵਾਸਤਵਿਕ ਸਰੂਪ ਕੀ ਹੈ? ਇੱਹ ਸਿਸ਼ਟੀ ਦਾ ਵਾਸਤਵਿਕ ਸਰੂਪ ਕੀ ਹੈ? ਇਸ ਵਿਚ ਕਿਹੜੇ-ਕਿਹੜੇ ਤੱਤ ਹਨ ਜਿਨ੍ਹਾਂ ਕਰਕੇ ਦੁਖ ਪੈਦਾ ਹੁੰਦੇ ਹਨ ਜਾਂ ਸੁਖਾਂ ਦੀ ਪ੍ਰਾਪਤੀ ਹੁੰਦੀ ਹੈ? ਬਹੁਤ ਗਹਿਨ ਖੋਜਾਂ ਕਰਕੇ ਆਪਣੇ ਅਨੁਭਵ, ਖੋਜ ਪੁਸਤਕਾਂ ਵਿਚ ਦਰਜ ਕੀਤੇ ਅਤੇ ਉਨ੍ਹਾਂ ਨੂੰ ਸੰਸਾਰ ਨੇ ਪ੍ਰਵਾਨ ਕੀਤਾ। ਇਨ੍ਹਾਂ ਨੂੰ ਭਾਰਤੀ ਬੋਲੀ ਵਿਚ ਵਖੋ-ਵਖਰੇ ਸ਼ਾਸ਼ਤਰ ਕਹਿੰਦੇ ਹਨ। ਜਿਵੇਂ ਕਿ ਨਿਆਏ ਸਾਸ਼ਤਰ, ਮੀਮਾਂਸਾ (ਉਤਰ ਮੀਮਾਂਸਾ, ਪੂਰਬ ਮੀਮਾਂਸਾ), ਵੇਦਾਂਤ ਸਾਸ਼ਤਰ, ਵਿਸ਼ੇਸ਼ਕ ਸਾਸ਼ਤਰ, ਸਾਂਖ ਸਾਸ਼ਤਰ, ਯੋਗ ਸਾਸ਼ਤਰ; ਇਹ ਖਟ ਦਰਸ਼ਨ ਵੇਦਾਂ ਦੇ ਉਪਾਂਗ ਅਖਵਾਉਂਦੇ ਹਨ। ਇਨ੍ਹਾਂ ਸਾਰੇ ਸਾਸ਼ਤਰਾਂ ਵਿਚ ਸੁਖ ਦੀ ਅੰਤਿਮ ਸੀਮਾਂ ਨੂੰ 'ਮੋਖਸ਼' ਆਖਿਆ ਜਾਂਦਾ ਹੈ। ਇਸ ਵਿਚ ਕਿਹੜੇ-ਕਿਹੜੇ ਸਾਧਨ ਕਰਕੇ ਪੁੱਚਿਆ ਜਾਵੇ ਅਤੇ ਦੁਖਾਂ ਤੋਂ ਪੂਰੀ ਤਰ੍ਹਾਂ ਨਾਲ ਪਿੱਛਾ ਛਡਾ ਕੇ ਪਰਮ ਸੁਖ ਦੀ ਅਵਸਥਾ ਕਿਵੇਂ ਮਾਣੀ ਜਾਵੇ? ਇਸਨੂੰ 'ਮੋਖਸ਼ ਇੱਛਾ' ਆਖਦੇ ਹਨ। ਸਾਰੇ ਸਾਸ਼ਤਰਾਂ ਦੇ ਆਪੋ-ਆਪਣੇ ਟੀਚੇ ਹਨ। ਕਿਸੇ ਦਾ ਬਹੁਤ ਗਹਿਰਾ ਹੈ, ਕਿਸੇ ਦਾ ਪੇਤਲਾ ਹੈ। ਇਸ ਵਿਸ਼ੇ ਵਿਚ ਮੈਂ ਨਹੀਂ ਪੈਂਦਾ ਕਿਉਂਕਿ ਮੇਰਾ ਵਿਸ਼ਾ ਕੇਵਲ ਦੁਖ ਦਾ ਅਭਾਵ ਅਤੇ ਸੁਖ ਦੀ ਪ੍ਰਾਰਨ ਪ੍ਰਾਪਤੀ ਹੈ। ਇਨ੍ਹਾਂ ਸਾਸ਼ਤਰਾਂ ਨੇ ਵਖੋ-ਵਖਰੇ ਸਾਧਨ ਪ੍ਰਚਲਤ ਕੀਤੇ ਹਨ, ਜੋ ੧. ਕਰਮ, ੨. ਉਪਾਸਨਾ, ੩. ਗਿਆਨ ਵਿਚ ਹੀ ਆ ਜਾਂਦੇ ਹਨ। ਇਨ੍ਹਾਂ ਸਾਸ਼ਤਰਾਂ ਦੇ ਮੁਤਾਬਿਕ ਦੁਖ ਤਿੰਨ ਪਾਸਿਓਂ ਇਨਸਾਨ ਉਪਰ ਆਉਂਦਾ ਹੈ। ਇਕ ਨੂੰ ਅਧਿਆਤਮ ਦੁਖ, ਦੂਜੇ ਨੂੰ ਅਧਿਦੈਵਕ ਦੁਖ ਅਤੇ ਤੀਜੇ ਨੂੰ ਅਧਿਭੂਤਕ ਦੁਖ ਆਖਿਆ ਜਾਂਦਾ ਹੈ।

ਗੁਰਮਤਿ ਅਨੁਸਾਰ ਉਪਰਲੀ ਪੱਧਰ ਦੇ ਮਾਨਸਿਕ ਦੁਖਾਂ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਗਿਆ ਹੈ। ਇਕ ਦੁਖ ਸੌਜੋਗ-ਵਿਜੋਗ ਦੇ ਅਟੱਲ ਨਿਯਮ ਦੇ ਮੁਤਾਬਿਕ ਜੀਵ, ਵਸਤੂ, ਸਬੰਧ ਤੇ ਹਿਤਾਂ ਦੀ ਪੂਰਤੀ ਲਈ ਕੁਝ ਪ੍ਰਾਪਤ ਹੋ ਕੇ ਵਿਛੜ ਜਾਣਾ, ਕਿਸੇ ਪਰਮ ਸਨੋਹੀ ਦੀ ਮਿਰਤੂ ਹੋ ਜਾਣੀ, ਜਾਇਦਾਦ ਨਸ਼ਟ ਹੋ ਜਾਣੀ, ਮਾਨ ਪ੍ਰਾਪਤੀ ਦਾ ਪਤਨ ਹੋ ਜਾਣਾ, ਇਹ ਵਿਛੋੜੇ ਵਿਚ ਆ ਜਾਂਦੇ ਹਨ।

ਦੂਸਰਾ ਦੁਖ ਮਹਾਰਾਜ ਜੀ ਨੇ ਭੁੱਖ ਦਾ ਦਸਿਆ ਹੈ। ਇਸ ਭੁੱਖ ਵਿਚ ਸਰੀਰਕ ਭੁੱਖ, ਭੋਗਾਂ ਦੀ ਭੁੱਖ, ਦਰਸ਼ਨ ਮੇਲਿਆਂ, ਸੈਰਾਂ-ਸਪਾਟਿਆਂ ਦੀ ਭੁੱਖ, ਵੱਡੀਆਂ-ਵੱਡੀਆਂ ਪਦਵੀਆਂ ਪ੍ਰਾਪਤ ਕਰਨ ਦੀ ਭੁੱਖ, ਮਾਨ ਪ੍ਰਾਪਤ ਕਰਨ ਦੀ ਭੁੱਖ ਅਤੇ ਸਭ ਤੋਂ ਵੱਡੀ ਪੈਸਾ, ਟਕਾ, ਜਾਇਦਾਦ ਪ੍ਰਾਪਤ ਕਰਨ ਦੀ ਭੁੱਖ ਹੋਇਆ ਕਰਦੀ ਹੈ। ਇਸ ਭੁੱਖ ਨੂੰ ਮਹਾਰਾਜ ਜੀ ਨੇ ਤ੍ਰਿਸ਼ਨਾ ਦੀ ਭੁੱਖ ਆਖਿਆ ਹੈ। ਜਿਸਨੂੰ ਅਗਨ ਦੇ ਭਾਂਬੜ ਨਾਲ ਤੁਲਨਾ ਦਿਤੀ ਹੈ। ਜੋ ਹਿਰਦੇ ਦੀ ਪ੍ਰਸ਼ਾਂਤ ਨੂੰ ਹਰ ਵਕਤ ਭੰਗ ਕਰਦੀ ਰਹਿੰਦੀ ਹੈ। ਇਹ ਤ੍ਰਿਸ਼ਨਾ ਕਿਸੇ ਵਿਰਲੇ ਪੁਰਸ਼ ਦੀ ਬੁਝਦੀ ਹੈ, ਨਹੀਂ ਤਾਂ

ਸਾਰਾ ਸੰਸਾਰ ਇਸ ਅੱਗ ਦੇ ਭੱਠ ਵਿਚ ਸਭ ਕੁਝ ਹੁੰਦੇ ਹੋਇਆਂ ਸੜ ਕੇ ਪ੍ਰਮ ਦੁਖੀ ਹੋ ਰਿਹਾ ਹੈ -

**ਤ੍ਰਿਸ਼ਨਾ ਬਿਰਲੇ ਹੀ ਕੀ ਬੁਝੀ ਹੋ॥**

**ਕੌਟੀ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ॥**

**ਪਰੈ ਪਰੈ ਹੀ ਕਉ ਲੁਝੀ ਹੋ॥** ਪੰਨਾ - 213

ਏਥੋਂ ਤਕ ਗੁਰਮਤਿ ਅਨੁਸਾਰ ਪ੍ਰਗਟ ਹੈ ਕਿ ਸਾਰੀ ਸਿਸ਼ਟੀ ਦਾ ਰਾਜ ਪ੍ਰਾਪਤ ਕਰਨ ਉਪਰੰਤ ਵੀ ਉਸਦੇ ਮਨ ਨੂੰ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ -

**ਵੱਡੇ ਵੱਡੇ ਰਾਜਨ ਅਭੁ ਕੁਮਨ**

**ਤਾ ਕੀ ਤ੍ਰਿਸ਼ਨ ਨ ਬੁਝੀ॥**

**ਲਪਟਿ ਰਹੇ ਮਾਇਆ ਰੰਗ ਮਾਤੇ**

**ਲੋਚਨ ਕੁਝ ਨ ਸੁਝੀ॥**

**ਕਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ॥**

**ਜਿਉ ਪਾਵਕ ਈਧਨ ਨਹੀਂ ਪ੍ਰਾਪੈ**

**ਬਿਨੁ ਹਰਿ ਕਹਾ ਅਧਾਈ॥** ਪੰਨਾ - 672

ਇਹ ਤ੍ਰਿਸ਼ਨਾ ਦਾ ਵੱਡਾ ਮਾਨਸਿਕ ਰੋਗ ਜੋ ਅਤਿਅੰਤ ਪੀੜ੍ਹਾਂ ਦਿੰਦਾ ਹੈ, ਇਹ ਮਾਇਆ ਦਾ ਜਾਲ ਪਸਰਿਆ ਹੋਇਆ ਹੋਣ ਕਰਕੇ ਹੈ -

**ਮਾਇਆ ਜਾਲੁ ਪਸਰਿਆ ਭੀਤਰਿ ਚੋਗ ਬਣਾਇ॥**

**ਤ੍ਰਿਸ਼ਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ॥** ਪੰਨਾ - 50

ਅਗਿਆਨ ਦੀ ਭਰੀ ਹੋਈ ਤ੍ਰਿਸ਼ਨਾ ਇਸ ਤਨ ਨੂੰ ਹਰ ਵਕਤ ਜਾਲਦੀ ਰਹਿੰਦੀ ਹੈ। ਇਹ ਜੀਵ ਸਭ ਪ੍ਰਾਪਤੀਆਂ ਦੇ ਹੁੰਦੇ ਹੋਇਆਂ ਭੀ ਤ੍ਰਿਸ਼ਨਾ ਦੇ ਦੁਖ ਵਿਚ ਫਸਿਆ ਜਲਦਾ ਰਹਿੰਦਾ ਹੈ -

**ਅਗਿਆਨੁ ਤ੍ਰਿਸ਼ਨਾ ਇਸੁ ਤਨਹਿ ਜਲਾਏ॥**

ਪੰਨਾ - 1067

ਸਾਰਾ ਹੀ ਸੰਸਾਰ ਇਸ ਅਗਨ ਵਿਚ ਜਲਣ ਕਰਕੇ ਮਹਾਂ ਦੁਖੀ ਹੋ ਰਿਹਾ ਹੈ ਅਤੇ ਇਸਨੂੰ ਕੁਝ ਵੀ ਨਹੀਂ ਸੁੱਝ ਰਿਹਾ ਕਿਉਂਕਿ ਇਸਦੀ ਦਵਾਈ ਨਾ ਹੀ ਡਾਕਟਰਾਂ ਕੌਲ ਹੈ ਅਤੇ ਨਾ ਹੀ ਵੈਦਾਂ ਕੌਲ ਹੋਇਆ ਕਰਦੀ ਹੈ। ਇਸ ਤ੍ਰਿਸ਼ਨਾ ਦੀ ਅਗਨ ਵਿਚ ਜਲਦੇ, ਸੰਸਾਰ ਦੇ ਵਿਚੋਂ ਆਹਾਂ ਭਰਦਾ ਪ੍ਰਲੋਕ ਦਾ ਦੁਖ ਸਹਾਰਨ ਲਈ ਅਮੁਲ ਮਾਨਸ ਜਨਮ ਨੂੰ ਬਰਬਾਦ ਕਰ ਦਿੰਦਾ ਹੈ -

**ਤ੍ਰਿਸ਼ਨਾ ਅਗਨਿ ਜਲੈ ਸੰਸਾਰਾ॥**

**ਜਲਿ ਜਲਿ ਖਪੈ ਬਹੁਤੁ ਵਿਕਾਰਾ॥** ਪੰਨਾ - 1044

ਤੀਸਰਾ ਦੁਖ ਮਹਾਰਾਜ ਜੀ ਨੇ ਇਸ ਸੰਸਾਰ ਤੋਂ ਚਲੇ ਜਾਣ ਦਾ, ਯਾਨਿ ਕਿ ਜਮਾਂ ਦੇ ਵਸ ਪੈਣ ਦਾ ਵਰਣਨ ਕੀਤਾ ਹੈ। ਜੀਵ ਸੰਸਾਰ ਵਿਚ ਆਉਂਦਾ ਹੈ; ਜਦੋਂ ਮਾਤਾ ਦੇ ਪੇਟ ਵਿਚ ਹੁੰਦਾ ਹੈ ਤਾਂ ਇਹ ਬਾਰ-ਬਾਰ ਬੇਨਤੀਆਂ ਕਰਦਾ ਹੈ ਕਿ ਹੋ ਪ੍ਰਭੂ! ਮੈਨੂੰ ਇਸ ਕੁੰਭੀ ਨਰਕ ਵਿਚੋਂ ਕੱਢੋ। ਤੇਰਾ ਨਾਮ ਜੋ ਇਸ ਕੁੰਭੀ ਨਰਕ ਵਿਚ ਦੁੱਖ ਦੀ ਲਾਗ

ਨਹੀਂ ਲਗਣ ਦੇ ਰਿਹਾ, ਜੋ ਇਕ ਧੁਨ ਦੇ ਰੂਪ ਵਿਚ ਮੈਨੂੰ ਸੰਗੀਤਕ ਤਰਵਾਂ ਦਿੰਦਾ ਜੀਵਤ ਰਖ ਰਿਹਾ ਹੈ, ਇਸ ਨਾਮ ਦੀ ਬਰਕਤ ਨੂੰ ਮੈਂ ਅਨੁਭਵ ਕਰ ਲਿਆ ਅਤੇ ਮੈਂ ਸੰਸਾਰ ਵਿਚ ਜਾਵਾਂਗਾ ਤਾਂ ਇਸ ਨਾਮ ਨੂੰ ਇਕ ਪਲ ਵਾਸਤੇ ਵੀ ਨਹੀਂ ਭੁਲਾਂਗਾ। ਇਸ ਬਾਰੇ ਮਹਾਰਾਜ ਜੀ ਸੰਕੇਤ ਦਿੰਦੇ ਹਨ-

ਗਰਭ ਭੁਟ ਮਹਿ ਉਰਧ ਤਪ ਕਰਤੇ॥  
ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ॥

ਪੰਨਾ - 251

ਜਦੋਂ ਮਾਤਾ ਦੇ ਪੇਟ ਵਿਚੋਂ ਬਾਹਰ ਆ ਜਾਂਦਾ ਹੈ ਤਾਂ ਉਹ ਜੀਵ ਉਸ ਸ਼ਬਦ ਨੂੰ ਇਕ ਦਮ ਭੁੱਲ ਕੇ ਮਾਇਆ ਵਿਚ ਪਰਵਿਰਤ ਹੋ ਜਾਂਦਾ ਹੈ। ਪਹਿਲਾਂ ਇਸਨੂੰ ਦੁੱਧ ਨਾਲ ਪਿਆਰ ਪੈਂਦਾ ਹੈ। ਫੇਰ ਮਾਤਾ-ਪਿਤਾ ਦੈ ਸਬੰਧ ਨੂੰ ਕਲਪਿਤ ਕਰਦਾ ਹੈ। ਉਨ੍ਹਾਂ ਦੇ ਮੌਹ ਵਿਚ ਗ੍ਰਸਤ ਹੁੰਦਾ ਹੈ। ਫੇਰ ਆਪਣੇ ਭਾਈ, ਭੈਣ ਆਦਿ ਸਬੰਧੀਆਂ ਦੀ ਸਿਮਰਤੀ ਨੂੰ ਅੰਤਸ਼ਕਰਣ ਵਿਚ ਸਥਿਤ ਕਰਦਾ ਹੈ। ਫਿਰ ਵੱਡਾ ਹੋਣ ਤੋਂ ਖੇਡਾਂ ਨਾਲ ਪਿਆਰ ਪੈ ਜਾਂਦਾ ਹੈ ਅਤੇ ਇਸਤੋਂ ਅੱਗੇ ਖਾਣ ਪੀਣ ਦੇ ਰਸਾਂ, ਕੁ-ਰਸਾਂ ਵਿਚ ਪੂਰੀ ਤਰ੍ਹਾਂ ਨਾਲ ਗ੍ਰਸਤ ਹੋ ਜਾਂਦਾ ਹੈ। ਮਾਸ, ਮੱਛੀ, ਮਧਰਾ ਆਦਿ ਤਾਂ ਗੁਣੀ ਭੋਜਨਾਂ ਦੇ ਵਿਚ ਗੁਲਤਾਨ ਹੋ ਕੇ ਸਤੇ ਗੁਣੀ ਸੂਝ ਨੂੰ ਗਵਾ ਬੈਠਦਾ ਹੈ ਅਤੇ ਉਨ੍ਹਾਂ ਖਾਣਿਆਂ ਦੇ ਰਸਾਂ ਵਿਚ ਗੁਲਤਾਨ ਹੋਇਆ ਪ੍ਰਭੂ ਦੀ ਯਾਦ ਨੂੰ ਵਿਸ਼ਿਗ੍ਰਹਣ ਕਰ ਦਿੰਦਾ ਹੈ। ਇਸ ਤੋਂ ਅੱਗੇ ਭਰ ਜਵਾਨੀ ਦੇ, ਉਚੀਆਂ ਲਹਿਰਾਂ ਮਾਰਦੇ ਉਛਾਲੇ, ਇਸਨੂੰ ਭੋਗਾਂ ਦੀ ਰੁਚੀਆਂ ਵਿਚ ਗੁਲਤਾਨ ਕਰ ਦਿੰਦੇ ਹਨ ਅਤੇ ਇਹ ਵਿਸ਼ੇ ਭੋਗਾਂ ਵਿਚੋਂ ਅਨੰਦ ਦੀ ਪ੍ਰਾਪਤੀ ਲਈ ਯਤਨਸ਼ੀਲ ਹੁੰਦਾ ਹੈ ਅਤੇ ਭੋਗਾਂ ਦੀ ਅਧਿਕਤਾ ਦੇ ਕਾਰਨ ਆਪਣੇ ਸਰੀਰ ਦਾ ਨਾਸ਼ ਕਰਕੇ ਦੁੱਖਾਂ ਦੇ ਢੁੰਘੇ ਖੂਹ ਵਿਚ ਧੱਕਿਆ ਜਾਂਦਾ ਹੈ ਅਤੇ ਇਸ ਵਿਚ ਗਿਰਕੇ AIDS (ਏਡਜ਼) ਵਰਗੇ ਭੈੜੇ ਦੁੱਖਾਂ ਨੂੰ ਅਤੇ ਇਸਤੋਂ ਭੈੜੇ ਸਰੀਰਕ ਰੋਗਾਂ ਵਿਚ ਫੜਿਆ ਜਾਂਦਾ ਹੈ।

ਇਸ ਤੋਂ ਬਾਦ ਇਸਨੂੰ ਸੋਚ ਫੁਰਦੀ ਹੈ ਕਿ ਮੈਨੂੰ ਬੁਢਾਪੇ ਲਈ, ਖਾਣ ਪੀਣ, ਰਹਿਣ ਲਈ ਮਾਇਆ ਦੀ ਲੋੜ ਹੈ, ਫੇਰ ਜਾਇਜ਼-ਨਜ਼ਾਇਜ਼ ਤਰੀਕਿਆਂ ਦੇ ਨਾਲ ਮਾਇਆ ਇਕੱਠੀ ਕਰਨ ਲਈ ਯਤਨਸ਼ੀਲ ਹੁੰਦਾ ਹੈ। ਇਹ ਮਾਇਆ ਪਾਪਾਂ ਤੋਂ ਬਗੈਰ ਇਕੱਠੀ ਹੋਣੀ ਕਿਸੇ ਵਿਰਲੇ ਦੇ ਹਿੱਸੇ ਵਿਚ ਹੀ ਆਉਂਦੀ ਹੈ। ਇਸ ਮਾਇਆ ਨੂੰ ਇਕੱਤਰ ਕਰਨ ਲਈ ਕੀਤੇ ਦੋਸ਼ ਇਸਦੇ ਅੰਤਸ਼ਕਰਣ ਵਿਚ ਦੁਰਗੰਧੀ ਮਾਰਦੀ ਮੈਲ ਦੇ ਰੂਪ ਵਿਚ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਉਪਰੰਤ ਜਿਸ ਪਰਵਾਰ ਲਈ ਇਸਨੇ ਪਾਪਾਂ ਤੇ ਭੋਗਾਂ ਦੀ ਜ਼ਿੰਦਗੀ ਨੂੰ ਅਪਣਾਇਆ, ਉਹ ਇਸਦੀ ਇਕ ਰੱਤੀ ਭਰ ਵੀ ਕਦਰ ਨਹੀਂ ਕਰਦੇ ਅਤੇ ਨਾ ਹੀ ਇਸਦਾ ਕਹਿਣਾ ਮੰਨਦੇ ਹਨ। ਅਜਿਹੀ ਅਵਸਥਾ ਵਿਚ ਇਹ ਆਪਣੇ ਸਰੀਰ ਨੂੰ ਕੋਧ ਦੇ ਵਿਸਫੋਟ ਕਰ-ਕਰਕੇ ਗਾਲ ਦਿੰਦਾ ਹੈ ਅਤੇ ਅੰਤ ਦੁੱਖਾਂ ਭਰਿਆ ਸਮਾਂ, ਉਭੇ ਸਾਹ ਲੈ ਕੇ ਲੰਘਾਉਂਦਾ

ਹੋਇਆ, ਇਸ ਸੰਸਾਰ ਤੋਂ ਜਦੋਂ ਜਾਣ ਲਗਦਾ ਹੈ ਤਾਂ ਇਸਦੀਆਂ ਬਾਹਾਂ ਮਹਾਂਭਿਆਨਕ ਜਮਦੂਤਾਂ ਦੇ ਹੱਥ ਵਿਚ ਫੜੀਆਂ ਹੋਣ ਕਰਕੇ ਇਹ ਬਹੁਤ ਹੀ ਦੁੱਖ ਮਹਿਸੂਸ ਕਰਦਾ ਹੈ। ਇਸ ਦੀ ਐਸੀ ਅਵਸਥਾ ਨੂੰ ਗੁਰੂ ਮਹਾਰਾਜ ਜੀ ਨੇ ਦਰਸਾਉਂਦਿਆਂ ਫੁਰਮਾਇਆ ਹੈ ਕਿ -

ਅਪੀਨੈ ਭੋਗ ਭੋਗਿ ਕੈ

ਹੋਇ ਭਸਮੜਿ ਭਉਰੁ ਸਿਧਾਇਆ॥

ਵੱਡਾ ਹੋਆ ਦੁਨੀਦਾਰੁ

ਗਲਿ ਸੰਗਲੁ ਘਤਿ ਚਲਾਇਆ॥

ਅਗੈ ਕਰਣੀ ਕੀਰਤਿ ਵਾਚੀਐ

ਬਹਿ ਲੇਖਾ ਕਰਿ ਸਮਝਾਇਆ॥

ਬਾਉ ਨ ਹੋਵੀ ਪਉਦੀਈ

ਹੁਣ ਸੁਣੀਐ ਕਿਆ ਰੂਆਇਆ॥

ਮਨਿ ਅਧੀ ਜਨਮੁ ਗਵਾਇਆ॥ ਪੰਨਾ - 464

ਇਸ ਅਵਸਥਾ ਨੂੰ 'ਪਹਿਲੈ ਪਿਆਰਿ ਲਗਾ ਬਣ ਦ੍ਰਿਧੀ॥' (ਪੰਨਾ - 137) ਵਾਲੇ ਸ਼ਬਦ ਵਿਚ ਪੂਰੀ ਤਰ੍ਹਾਂ ਦਰਸਾਇਆ ਹੈ।

ਸੋ ਇਹ ਅੰਤ ਸਮੇਂ ਦਾ ਜਮਦੂਤਾਂ ਦਾ ਦੁੱਖ ਬਹੁਤ ਹੀ ਭਿਆਨਕ ਹੈ। ਇਸ ਤੋਂ ਅੱਗੇ ਗੁਰੂ ਮਹਾਰਾਜ ਜੀ ਸਰੀਰਕ ਦੁੱਖਾਂ ਦੀ ਗਿਣਤੀ ਕਰਦੇ ਹਨ। ਸਰੀਰਕ ਦੁੱਖ ਪ੍ਰਮੇਸ਼ਰ ਨੂੰ ਭੁੱਲ ਕੇ, ਭੋਗਾਂ ਵਿਚ ਪ੍ਰਵਿਰਤ ਹੋਣ ਨਾਲ, ਤਣਾਉ ਵੱਧਣ ਨਾਲ, ਬੇ-ਨਿਯਮੀਆਂ ਕਰਨ ਦੇ ਨਾਲ, ਆਚਾਰ, ਵਿਹਾਰ, ਵਿਚਾਰ ਸ਼ੁਧ ਨਾ ਰੱਖਣ ਦੇ ਕਾਰਨ ਸਾਰੀਆਂ ਮਰਿਯਾਦਾਵਾਂ ਭੁੰਗ ਕਰਨ ਕਰਕੇ ਆ ਜਾਇਆ ਕਰਦੇ ਹਨ। ਇਨ੍ਹਾਂ ਵਿਚੋਂ ਐਸੇ ਦੁੱਖ ਵੀ ਹੁੰਦੇ ਹਨ ਜਿਨ੍ਹਾਂ ਲਈ ਹਕੀਮਾਂ, ਵੈਦਾਂ, ਡਾਕਟਰਾਂ ਦੇ ਪਾਸ ਕੋਈ ਦਾਰੂ ਨਹੀਂ ਹੋਇਆ ਕਰਦਾ।

ਇਨ੍ਹਾਂ ਦੁੱਖਾਂ ਤੋਂ ਇਲਾਵਾ ਗੁਰੂ ਮਹਾਰਾਜ ਜੀ ਨੇ ਸਭ ਤੋਂ ਵੱਡਾ ਦੁੱਖ, ਜਿਸਦਾ ਇਲਾਜ ਕਰੋੜਾਂ ਸਾਲਾਂ ਵਿਚ ਵੀ ਸਧਾਰਨ ਹਾਲਤ ਵਿਚ, ਬਿਨਾਂ ਗੁਰੂ ਦੇ ਮਿਲਿਆਂ, ਹੋਣਾ ਅਸੰਭਵ ਹੈ। ਇਸ ਦੁੱਖ ਦੇ ਕਾਰਣ ਇਹ ਜੀਵ ਸਦਾ ਹੀ ਜੰਮਦਾ ਤੇ ਮਰਦਾ ਰਹਿੰਦਾ ਹੈ। ਅਨੇਕਾਂ ਜਨਮਾਂ-ਜਨਮਾਂਤਰਾਂ ਵਿਚ ਅਨੇਕ ਤਰ੍ਹਾਂ ਦੀਆਂ ਦੇਹਾਂ ਦੇ ਵਿਚ ਇਹ ਜੀਵ ਆਤਮਾ ਪ੍ਰਵੇਸ਼ ਕਰਕੇ ਅਤਿਅੰਤ ਦੁੱਖੀ ਹੁੰਦੀ ਹੈ ਜਿਵੇਂ ਕਿ ਫੁਰਮਾਨ ਹੈ -

ਕਈ ਜਨਮ ਭਏ ਕੀਟ ਪਤੰਗਾ॥

ਕਈ ਜਨਮ ਗਜ ਮੀਨ ਭਰੰਗਾ॥

ਕਈ ਜਨਮ ਪੰਖੀ ਸਰਪ ਹੋਇਓ॥

ਕਈ ਜਨਮ ਹੈਵਰ ਬ੍ਰਿਖ ਜੋਇਓ॥ ਪੰਨਾ - 176

ਉਪਰ ਕਥੇ ਦੁੱਖਾਂ ਤੋਂ ਇਲਾਵਾ ਵਾਸ਼ਨਾਵਾਂ ਦੀ ਪੁਰਤੀ ਦਾ ਦੁੱਖ ਵੀ ਮਹਾਨ ਭਿਆਨਕ ਹੈ। ਵਾਸ਼ਨਾ ਆਦਮੀ ਦੇ ਅੰਦਰ ਸਦਾ ਹੀ ਇਸਦੀ ਸ਼ਾਂਤੀ ਨੂੰ ਮਧਾਣੀ ਵਾਂਗੂ ਰਿੜਕਦੀ ਰਹਿੰਦੀ ਹੈ। ਧਨ ਵਾਸ਼ਨਾ ਦੀ ਪੂਰਤੀ

ਲਈ ਅੱਖੇ ਤੋਂ ਅੱਖੇ ਬਾਵਾਂ ਤੇ ਜਿਵੇਂ ਕਿ ਗਹਿਰੀਆਂ ਅੰਧਕਾਰਮਈ ਕਾਨ੍ਹਾਂ ਵਿਚ ਆਪਣੇ ਜੀਵਨ ਦੀ ਬਾਜ਼ੀ ਲਾ ਕੇ, ਸਮੁੰਦਰ ਦੀਆਂ ਭਿਆਨਕ ਗਹਿਰਾਈਆਂ ਵਿਚ ਗੋਤੇ ਲਾ ਕੇ, ਸ਼ਾਰਕਾਂ ਨਾਲ ਮੁਕਾਬਲਾ ਕਰਦਿਆਂ, ਅਸਮਾਨਾਂ ਵਿਚ ਉਡਾਰੀਆਂ ਮਾਰ ਕੇ ਧਨ ਪ੍ਰਾਪਤੀ ਲਈ ਸੰਘਰਸ਼ ਕਰਦਿਆਂ ਅਤੇ ਜੀਵਨ ਦੇ ਅਨੇਕ ਬਿਖੜੇ ਜੀਵਨ ਹੂਲ ਦੇਣ ਵਾਲੇ ਕਰਤੱਵ ਕਰਦਿਆਂ, ਧਨ ਦੀ ਵਾਸ਼ਨਾ ਦੀ ਪੂਰਤੀ ਲਈ ਕੰਮ ਕਰਦਾ, ਸਦਾ ਹੀ ਪ੍ਰਮੇਸ਼ਰ ਨੂੰ ਭੁੱਲਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜ਼ੋਰ-ਜ਼ਬਰ ਕਰਕੇ, ਛਲ ਕਪਟ ਕਰਕੇ, ਮਿਲਾਵਟਾਂ ਕਰਕੇ, ਨਸ਼ੀਲੀਆਂ ਦਵਾਈਆਂ ਦੀ ਸਮਗਲਿੰਗ ਕਰਕੇ, ਪਦਾਰਥਾਂ ਦੇ ਭਾਰ ਇਕਠੇ ਕਰਕੇ; ਮਾਇਆ ਪ੍ਰਾਪਤੀ ਲਈ ਅਨੇਕ ਕਿਸਮ ਦੇ ਪਾਪਾਂ ਵਿਚ ਪ੍ਰਵਿਰਤ ਹੋ ਕੇ, ਧਨ ਦੀ ਵਾਸ਼ਨਾ ਦੀ ਪੂਰਤੀ ਲਈ ਲੇਖਾ ਮੰਗਣ ਵਾਲੀ ਦਰਗਾਹ ਨੂੰ ਪੂਰੀ ਤਰ੍ਹਾਂ ਨਾਲ ਭੁੱਲ ਕੇ ਕਰਮ ਕਰਦਾ ਹੈ। ਜਿਸ ਤਰ੍ਹਾਂ ਫੁਰਮਾਨ ਹੈ -

ਬਹੁ ਪਰਪੰਚ ਕਰਿ ਪਰ ਧਨ ਲਿਆਵੈ॥  
ਸੁਤ ਦਾਰਾ ਪਹਿ ਆਨਿ ਲੁਟਾਵੈ॥  
ਮਨ ਮੇਰੇ ਭੂਲੇ ਕਪਟੁ ਨ ਕੀਜੈ॥  
ਅੰਤਿ ਨਿਬੇਰਾ ਤੇਰੇ ਜੀਅ ਪਹਿ ਲੈਜੈ॥ ਪੰਨਾ - 656

ਅਜਿਹੇ ਦੁਸ਼ਿਤ ਕਰਮ, ਜਿਵੇਂ ਕਿ ਧੋਖੇ ਦੇ ਕੇ ਲੋਕਾਂ ਨੂੰ ਮਾਰਨ ਦੇ, ਬਿਗਾਨਾ ਧਨ ਖੋਣ ਦੇ, ਅਨੇਕ ਕਿਸਮ ਦੇ ਨਿੰਦਨੀ ਕਰਮਾਂ ਵਿਚ ਪ੍ਰਵੇਸ਼ ਹੋ ਕੇ ਮਨੁੱਖਤਾ ਦੇ ਸੁਨਿਹਰੀ ਆਦਰਸ਼ ਨੂੰ ਜੜ੍ਹ ਤੋਂ ਕੱਟ ਦਿਆ ਕਰਦੇ ਹਨ। ਵੱਡੇ-ਵੱਡੇ ਰਾਜੇ ਜਿਵੇਂ ਕਿ ਮਹਿੰਦਰ ਗਜ਼ਨਵੀ, ਚੰਗੇਜ਼ ਖਾਨ, ਹੁਨ ਤੇ ਸ਼ੱਕ ਆਦਿ ਰਾਜਿਆਂ ਨੇ ਲੱਖਾਂ ਬੰਦਿਆਂ ਨੂੰ ਕਤਲ ਕਰਕੇ, ਉਨ੍ਹਾਂ ਦਾ ਧਨ ਲੁਟ ਕੇ ਸੁਖਾਂ ਦੀਆਂ ਇੱਛਾਵਾਂ ਕੀਤੀਆਂ, ਪਰ ਹੁੰਦਾ ਕੀ ਹੈ? ਇਉਂ ਫੁਰਮਾਨ ਹੈ-

ਲੈ ਫਾਰੇ ਰਾਤੀ ਭੁਗਹਿ ਪ੍ਰਭੁ ਜਾਣੈ ਪ੍ਰਾਣੀ॥  
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ॥  
ਸੰਨੀ ਦੇਨਿ ਵਿਖੰਮ ਬਾਇ ਮਿਠਾ ਮਦ ਮਾਣੀ॥  
ਕਰਮੀ ਆਪੋ ਆਪਣੀ ਆਪੇ ਪਛਤਾਣੀ॥  
ਅਜਰਾਈਲੁ ਫਰੇਤਾ ਤਿਲ ਪੀੜੇ ਘਾਣੀ॥ ਪੰਨਾ - 315

ਸੋ ਧਨ ਇਕੱਤਰ ਕਰਨ ਦੀ ਵਾਸ਼ਨਾ ਐਸੀ ਪ੍ਰਬਲ ਹੋ ਜਾਂਦੀ ਹੈ ਕਿ ਆਦਮੀ ਪਾਗਲਾਂ ਦੀ ਹੱਦ ਨੂੰ ਵੀ ਪਾਰ ਕਰ ਜਾਇਆ ਕਰਦਾ ਹੈ।

ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਵਿਚ ਜਿਕਰ ਆਉਂਦਾ ਹੈ ਕਿ ਕਾਰੂੰ ਬਾਦਸ਼ਾਹ ਨੇ 40 ਗੰਜ ਧਨ ਦੇ ਜੋੜ ਲਏ ਸਨ, ਪਰ ਪਰਜਾ ਦੇ ਸੁਖ ਲਈ ਇਕ ਪੈਸਾ ਵੀ ਭੁੱਲ ਕੇ ਨਹੀਂ ਲਾਇਆ ਕਰਦਾ ਸੀ। ਇਕ ਵਾਰੀ ਉਸਦੇ ਮਨ ਵਿਚ ਆਇਆ ਕਿ ਮੈਂ ਦੇਖਾਂ ਕਿ ਕਿਸੇ ਕੋਲ ਲੁਕਿਆ-ਛਿਪਿਆ ਧਨ ਸਿੱਕੇ, ਸੌਨੇ, ਚਾਂਦੀ ਦੇ ਰੂਪ ਵਿਚ ਤਾਂ ਨਹੀਂ ਪਿਆ? ਉਸ ਨੇ ਇਸ ਮੰਤਵ ਲਈ ਆਪਣੀ ਲੜਕੀ ਨੂੰ

ਬੱਧੀ ਵਿਚ ਬਿਠਾ ਕੇ ਅੱਗੇ-ਅੱਗੇ ਐਲਾਨ ਕਰਵਾ ਦਿਤਾ ਕਿ ਜੋ ਕੋਈ ਇਕ ਰੁਪਈਆ ਲਿਆ ਕੇ ਦੇਵੇਗਾ, ਉਸ ਦੀ ਸ਼ਾਦੀ ਬੱਧੀ ਵਿਚ ਬੈਠੀ ਰਾਜਕੁਮਾਰੀ ਨਾਲ ਕਰ ਦਿਤੀ ਜਾਵੇਗੀ। ਇਕ ਲੜਕਾ ਰਾਜਕੁਮਾਰੀ ਦਾ ਰੂਪ ਦੇਖ ਕੇ ਮੋਹਿਆ ਗਿਆ ਅਤੇ ਇਕ ਰੁਪਿਆ ਆਪਣੀ ਮਾਂ ਤੋਂ ਜੀਵਨ ਤੇ ਮਰਨ ਦੀ ਬਾਜ਼ੀ ਲਾ ਕੇ ਉਸਨੇ ਮੰਗਿਆ ਤਾਂ ਉਸ ਦੀ ਮਾਂ ਨੇ ਕਿਹਾ, ਜਦੋਂ ਤੇਰੇ ਪਿਤਾ ਦੇ ਮ੍ਰਿਤਕ ਸਰੀਰ ਨੂੰ ਕਬਰਸਥਾਨ ਵਿਚ ਦਫਨਾ ਰਹੇ ਸੀ ਤਾਂ ਉਸ ਵੇਲੇ ਉਸਦੇ ਮੂੰਹ ਵਿਚ ਇਕ ਰੁਪਿਆ ਪਾਇਆ ਸੀ। ਜਾਹ! ਆਪਣੇ ਪਿਤਾ ਦੀ ਕਬਰ ਪੁੱਟ ਕੇ ਉਸਦੇ ਪਿੰਜਰ ਹੋਏ ਸਰੀਰ ਵਿਚੋਂ ਰੁਪਿਆ ਕੱਢ ਲੈ। ਇਸ ਗੱਲ ਦਾ ਜਦੋਂ ਕਾਰੰ ਨੂੰ ਪਤਾ ਲਗਿਆ ਤਾਂ ਉਸਨੇ ਸਾਰੇ ਕਬਰਸਥਾਨ ਪੁੱਟ ਕੁੱਝ ਰੂਪਏ ਕੱਢ ਲਏ। ਗੁਰੂ ਨਾਨਕ ਪਾਤਸ਼ਾਹ ਨੇ ਉਸ ਦੇਸ਼ ਦੀ ਰਿਆਇਆ ਦੀ ਦੁਰਦਸ਼ਾ ਦੇਖ ਕੇ ਉਸਨੂੰ ਸਮਝਾਇਆ ਕਿ-

ਦਮੜਾ ਤਿਸੀ ਕਾ ਜੋ ਖਰਚੈ ਅਰ ਖਾਇ॥

ਦੇਵੈ ਦਿਲਾਵੈ ਰਜਾਵੈ ਭੁਦਾਇ॥

ਹੋਤਾ ਨ ਰਾਖੈ ਅਕੇਲਾ ਨ ਖਾਇ॥

ਤਹਕੀਕ ਦਿਲ ਦਾਨੀ ਵਹੀ ਭਿਸਤਜਾਇ॥

(ਨਸੀਹਤਨਾਮਾ)

ਉਸ ਰਾਜੇ ਨੂੰ ਸੁਮੱਤ ਦਿਤੀ ਅਤੇ ਧਨ ਵਾਸ਼ਨਾ ਚੋਂ ਕੱਢ ਕੇ ਉਸਨੂੰ ਇੰਨਸਾਨ ਬਣਾਇਆ।

ਮਹਿੰਦਰ ਗਜ਼ਨਵੀ ਜਦੋਂ ਮਰਨ ਲੱਗਿਆ, ਉਸ ਸਮੇਂ ਅਧਰੰਗ ਦਾ ਮਰੀਜ਼ ਸੀ। ਲੁਟੇ ਹੋਏ ਧਨ ਦੀ ਪ੍ਰਬਲ ਵਾਸ਼ਨਾ ਉਸਨੂੰ ਸੂਝੇ ਚੋਭ ਰਹੀ ਸੀ। ਉਸਨੇ ਹੁਕਮ ਕੀਤਾ ਕਿ ਜੇ ਧਨ ਮੈਂ ਸੰਸਾਰ ਵਿਚੋਂ ਲੁਟ ਕੇ ਲਿਆਇਆ ਹਾਂ, ਉਸਦੀਆਂ ਮੀਲਾਂ ਵਿਚ ਢੇਰੀਆਂ ਲਾ ਕੇ ਲਿਖ ਦਿਤਾ ਜਾਵੇ ਕਿ ਕਿਸ-ਕਿਸ ਦਿਨ, ਕਿਸ-ਕਿਸ ਦੇਸ਼ ਤੋਂ ਇਹ ਧਨ ਲਿਆਂਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਕਿੰਨੇ ਬੰਦੇ ਮੌਤ ਦੇ ਘਾਟ ਉਤਾਰੇ ਗਏ ਸਨ। ਉਸਨੂੰ ਇਕ ਪਹੀਆਂ ਵਾਲੀ ਕੁਰਸੀ ਤੇ ਬਿਠਾ ਕੇ, ਉਸਦਾ ਲੁਟਿਆ ਧਨ ਦਿਖਾਇਆ ਗਿਆ। ਉਸ ਵੇਲੇ ਉਸਦੇ ਦੁਆਲੇ ਅੰਧਕਾਰ ਛਾ ਗਿਆ, ਲੱਖਾਂ ਰੂਹਾਂ ਦੀ ਹਾਹਕਾਰ ਉਸਦੇ ਕੰਨਾਂ ਵਿਚ ਗੁੰਜ ਰਹੀ ਸੀ ਤੇ ਬੁਰੀ ਤਰ੍ਹਾਂ ਕਤਲ ਕੀਤੇ ਬੰਦਿਆਂ ਦੀਆਂ ਸੂਰਤਾਂ ਉਸਨੂੰ ਡਰਾ ਰਹੀਆਂ ਸਨ ਅਤੇ ਉਸ ਤੋਂ ਲੇਖਾ ਲੈਣ ਲਈ ਤਤਪਰ ਸਨ। ਉਹ ਡਰ ਗਿਆ ਅਤੇ ਅੰਧਕਾਰ ਦੇ ਖਹ ਵਿਚ ਆਪਣੇ ਆਪ ਨੂੰ ਗਿਰਿਆ ਮਹਿਸੂਸ ਕੀਤਾ। ਹੋਸ਼ ਪਰਤੀ ਤਾਂ ਬਹੁਤ ਰੋਇਆ। ਕਹਿਣ ਲੱਗਿਆ, ਕਿ ਇਸ ਧਨ ਨੇ ਹੁਣ ਮੇਰੇ ਨਾਲ ਨਹੀਂ ਜਾਣਾ। ਜਿਸ ਤਰ੍ਹਾਂ ਕਿ ਬਾਣੀ ਵਿਚ ਫੁਰਮਾਨ ਹੈ -

ਕਬੀਰ ਇਹੁ ਤਨੁ ਜਾਹਿਗਾ ਸਕਹੁ ਤ ਲੇਹੁ ਬਹੋਰਿ॥

ਨਾਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ॥

ਪੰਨਾ - 1365

ਉਸਦੀ ਹੋਸ਼ ਪਰਤੀ, ਆਪਣੇ ਆਪ ਨੂੰ ਪਾਪਾਂ ਦੀਆਂ

ਬੇੜੀਆਂ ਵਿਚ ਜਕੜਿਆ ਹੋਇਆ ਪਾਇਆ, ਬਹੁਤ ਰੋਇਆ, ਰੋ-ਰੋ ਕੇ ਕਿਹਾ ਕਿ ਮੇਰੇ ਪੰਧਨਾਮੇ ਵਿਚ ਲਿਖ ਦੇਵੇ ਕਿ ਮਹਿਸੂਸ ਨੇ ਜਿੰਦਗੀ ਭਰ ਧਨ ਪ੍ਰਾਪਤੀ ਲਈ ਲੁੱਟ ਮਾਰ ਕੀਤੀ ਪਰ ਅੰਤ ਸਮੇਂ ਉਸਦੇ ਨਾਲ ਧਨ ਨੇ ਤਾਂ ਜਾਣਾ ਹੀ ਨਹੀਂ ਸੀ, ਉਸਦੀ ਥਾਂ ਕੀਤੇ ਹੋਏ ਪਾਪਾਂ ਦਾ ਸਮੁੰਹ, ਦਰਗਾਹ ਵਿਚ ਲੇਖਾ ਲੈਣ ਲਈ ਨਾਲ ਜਾ ਰਿਹਾ ਹੈ। ਮੇਰੇ ਹੱਥ, ਮੇਰੇ ਪੈਰ ਨੰਗੇ ਕਰਕੇ ਅਰਥੀ ਵਿਚ ਲਟਕਾ ਦਿਓ ਤਾਂ ਕਿ ਮੇਰੀ ਬੇ-ਵਸੀ ਨੂੰ ਤੱਕ ਕੇ, ਮੈਨੂੰ ਖਾਲੀ ਹੱਥ ਜਾਂਦਾ ਦੇਖ ਕੇ ਕੋਈ ਹੋਰ ਐਸੀ ਗਲਤੀ ਨਾ ਕਰੋ।

ਸੋ ਧਨ ਦੀ ਵਾਸ਼ਨਾ ਕਦੇ ਵੀ ਸੁਖ ਨਹੀਂ ਦਿਆ ਕਰਦੀ। ਇਸੇ ਤਰ੍ਹਾਂ ਦੇ ਨਾਲ ਜੀਵਨ ਦੀਆਂ ਅਨੇਕ ਵਾਸ਼ਨਾਵਾਂ ਹਨ ਜੋ ਇਸਨੂੰ ਸਦਾ ਹੀ ਛਲ ਕੇ ਦੁਖਾਂ ਵਿਚ ਪ੍ਰਵਿਰਤ ਰੱਖਦੀਆਂ ਹਨ। ਆਮ ਬੰਦਾ ਇਹ ਸਮਝਦਾ ਹੈ ਕਿ ਜੇ ਮੇਰੇ ਪਾਸ ਪੈਸਾ ਹੋ ਜਾਏ, ਜਾਇਦਾਦ ਹੋ ਜਾਵੇ, ਮੇਰੀ ਨੌਕਰੀ ਵਿਚ ਤਰੱਕੀ ਹੋ ਜਾਵੇ, ਮੇਰਾ ਵਪਾਰ ਆਪਣੀ ਸੀਮਾਂ ਤੋਂ ਕਈ ਗੁਣਾਂ ਵੱਧ ਲੰਘ ਜਾਵੇ, ਦੇਸ਼-ਪ੍ਰਦੇਸ਼ ਵਿਚ ਮੇਰੇ ਨਾਮ ਦੀ ਧਾਂਕ ਪੈ ਜਾਵੇ, ਮੇਰੇ ਪਾਸ ਸਭ ਪ੍ਰਾਪਤੀਆਂ ਹੋਣ ਅਤੇ ਕਿਤੇ ਵੀ ਮੈਂ ਅਸੰਤੁਸ਼ਟਤਾ ਮਹਿਸੂਸ ਨਾ ਕਰਾਂ ਤਾਂ ਮੈਂ ਸੁਖੀ ਹੋ ਜਾਵਾਂਗਾ, ਪਰ ਨਹੀਂ ਹੋਇਆ ਕਰਦਾ। ਐਸਾ ਫੁਰਮਾਨ ਹੈ -

**ਬਹੁ ਰੰਗ ਮਾਇਆ ਬਹੁ ਬਿਧਿ ਪੇਖੀ॥ ਪੰਨਾ - 179**  
**ਮਾਇਆ ਪ੍ਰਾਪਤੀ ਤੇ ਸੁਖ**

ਬੇਅੰਤ ਕਿਸਮ ਦੀ ਮਾਇਆ ਬਹੁਤ ਹੀ ਤਰੀਕਿਆਂ ਨਾਲ ਆਈ ਹੋਈ ਮੈਂ ਦੇਖੀ, ਵੱਡਾ ਲਿਖਾਰੀ ਹੋ ਕੇ ਮੈਂ ਬਹੁਤ ਵਿਗਿਆਨਕ ਅਤੇ ਆਰਥਿਕ ਸਿਧਾਤਾਂ ਅਤੇ ਰਾਜਸੀ ਸੇਧਾਂ ਤੇ ਆਮ ਜਿੰਦਗੀ ਬਾਰੇ ਦਰਜਨਾਂ ਪੁਸਤਕਾਂ ਲਿਖੀਆਂ, ਵੱਡਾ ਅਫਸਰ ਹੋ ਕੇ ਵੀ ਮੈਂ ਦੇਖਿਆ, ਪਰ ਅੰਤ ਵਿਚ ਮਹਿਸੂਸ ਕੀਤਾ ਕਿ ਸੁਖ - ਜਿਸ ਦੀ ਨਿਸ਼ਾਨੀ ਮਨ ਦੀ ਸ਼ਾਂਤੀ ਹੈ, ਉਹ ਪ੍ਰਾਪਤ ਨਾ ਹੋਈ -

**ਬਹੁ ਰੰਗ ਮਾਇਆ ਬਹੁ ਬਿਧਿ ਪੇਖੀ॥**  
**ਕਲਮ ਕਾਗਦ ਸਿਆਨਪ ਲੇਖੀ॥**  
**ਮਹਰ ਮਲੂਕ ਹੋਇ ਦੇਖਿਆ ਖਾਨ॥**  
**ਤਾ ਤੇ ਨਾਹੀ ਮਨੁ ਤਿੰਪਤਾਨ॥ ਪੰਨਾ - 179**

ਮਨ ਵਿਚ ਤਿੰਪਤੀ ਪੈਦਾ ਨਾ ਹੋਣ ਕਰਕੇ ਮਹਿਸੂਸ ਹੁੰਦਾ ਰਿਹਾ ਕਿ ਕੁਝ ਘਾਟ ਹੈ। ਮਨ ਚਾਹੀਆਂ ਨਵੀਆਂ ਤੋਂ ਨਵੀਆਂ ਸਵਾਰੀਆਂ ਦਾ ਅਨੰਦ ਮਾਣਿਆ, ਸੁੰਦਰ ਨਾਰੀਆਂ ਦੇ ਭੋਗਾਂ ਵਿਚ ਪ੍ਰਵਿਰਤ ਹੋਇਆ, ਨਾਟਕ, ਅਖਾੜੇ ਮਨ ਭਾਉਂਦੇ ਵੇਖੇ ਅਤੇ ਅਨੇਕ ਕਿਸਮ ਦੇ ਗੀਤ ਸੁਣੇ, ਗਾਏ; ਪਰ ਮਨ ਵਿਚ ਸਾਂਤੀ ਨਾ ਆ ਸਕੀ। ਜਿਉਂ-ਜਿਉਂ ਇਨ੍ਹਾਂ ਚੀਜ਼ਾਂ ਦੇ ਵਿਚ ਪ੍ਰਵਿਰਤ ਹੋਇਆ, ਤਿਉਂ-ਤਿਉਂ ਹੋਰ-ਹੋਰ ਦੀ ਵਾਸ਼ਨਾ ਅੰਦਰ ਲਗੀ ਰਹੀ। ਹਰ ਕਿਸਮ ਦੇ ਭੋਗ ਭੋਗੇ, ਸੁੰਦਰ ਬਗੀਚਿਆਂ ਦੀ ਪ੍ਰਾਪਤੀ ਹੋਈ, ਮਨ ਭਾਉਂਦੇ ਮੇਵੇ ਖਾਧੇ, ਪਰ ਮਨ ਉਸੇ ਤਰ੍ਹਾਂ

ਜਲਦਾ ਬਲਦਾ ਰਿਹਾ -

**ਅਸੁ ਪਵਨ ਹਸਤਿ ਅਸਵਾਰੀ॥**  
**ਚੋਆ ਚੰਦਨ ਸੇਜ ਸੁੰਦਰਿ ਨਾਰੀ॥**  
**ਨਟ ਨਾਟਿਕ ਆਖਾਰੇ ਗਾਇਆ॥**  
**ਤਾ ਮਹਿ ਮਨਿ ਸੰਤੋਖੁ ਨ ਪਾਇਆ॥**  
**ਤਖਤੁ ਸਭਾ ਮੰਡਨ ਦੋਲੀਚੇ॥**  
**ਸਗਲ ਮੇਵੇ ਸੁੰਦਰ ਬਾਰੀਚੇ॥**  
**ਆਖੇੜ ਬਿਰਤਿ ਰਾਜਨ ਕੀ ਲੀਲਾ॥**  
**ਮਨੁ ਨ ਸੁਹੇਲਾ ਪਰਪੰਚੁ ਹੀਲਾ॥**

ਪੰਨਾ - 179

ਸੋ ਇਸ ਤੋਂ ਸਿੱਧ ਹੋਇਆ ਕਿ ਦੁਨੀਆਂ ਦਾ ਫਰਦੋ-ਬਸ਼ਰ (ਦੇਹਧਾਰੀ) ਸੁਖ ਦੇ ਜਤਨ ਕਰਦਾ ਹੈ ਅਤੇ ਮਾਇਆ ਦੀਆਂ ਵੱਡੀਆਂ ਤੋਂ ਵੱਡੀਆਂ ਪ੍ਰਾਪਤੀਆਂ ਵਾਸਤੇ ਸਦਾ ਜਤਨਸ਼ੀਲ ਰਹਿੰਦਾ ਹੈ, ਏਥੋਂ ਤਕ ਮਹਾਂਪੁਰਸ਼ ਦਸਦੇ ਹਨ ਕਿ ਸਵਰਗ ਲੋਕ ਦਾ ਰਾਜਾ ਇੰਦਰ ਵੀ, ਜਿਸਦੇ ਸੁਖਾਂ ਦੀ ਕੋਈ ਗਿਣਤੀ ਨਹੀਂ, ਦੁਨੀਆਂ ਦੇ ਚਕਵਰਤੀ ਬਾਦਸ਼ਾਹ - ਜਿਸਦੇ ਰਾਜ ਵਿਚ ਕਦੇ ਵੀ ਵਿਦਰੋਹ ਨਾ ਹੋਵੇ, ਜਿਸਦਾ ਖੜਾਨਾ ਸਦਾ ਭਰਿਆ ਰਹੇ, ਜੋ ਕਦੇ ਬੁੱਢਾ ਨਾ ਹੋਵੇ, ਕਿਸੇ ਵੀ ਭੋਗੇ ਹੋਏ ਭੋਗ ਦਾ ਉਸਦੀ ਸਿਹਤ ਉਤੇ ਅਸਰ ਨਾ ਪਵੇ, ਜਿਸਦੀ ਪਰਜਾ ਉਸਨੂੰ ਰੱਬ ਵਾਂਗ ਪੂਜਦੀ ਹੋਵੇ, ਜਿਸਤੇ ਕੋਈ ਦੁਸ਼ਮਨ ਭਾਰੂ ਨਾ ਹੋਵੇ, ਫੌਜ ਸਰਬ ਸ਼ਕਤੀਮਾਨ ਹੋਵੇ, ਜਿਸ ਰਾਜ ਵਿਚ ਅਨਾਜ, ਫਲ, ਦੁੱਧ ਆਦਿ ਖਾਦ ਵਸਤੂਆਂ ਦੀ ਕਦੇ ਬੁੜ ਨਾ ਆਵੇ; ਐਸਾ ਰਾਜਾ ਸੁਖੀ ਮੰਨਿਆ ਜਾਂਦਾ ਹੈ। ਇਸਨੂੰ ਸੁਖ ਦੀ ਸਿਰਫ ਇਕ ਯੂਨਿਟ ਮੰਨ ਲਓ, ਇਸ ਤੋਂ ਸੌ ਗੁਣਾਂ ਵੱਧ ਸੁਖ ਗੰਧਰਭ ਲੋਕ ਵਿਚ ਅਤੇ ਇਸ ਤੋਂ ਸੌ ਗੁਣਾਂ ਸੁਖ ਦੇਵ ਗੰਧਰਭ ਲੋਕ ਵਿਚ ਹੋਇਆ ਕਰਦਾ ਹੈ। ਦੇਵ ਗੰਧਰਭ ਨਾਲੋਂ ਸੌ ਗੁਣਾਂ ਸੁਖ ਪਿਤਰ ਲੋਕ ਵਿਚ, ਪਿੱਤਰ ਲੋਕ ਤੋਂ ਸੌ ਗੁਣਾਂ ਸੁਖ ਸਵਰਗ ਲੋਕ ਵਿਚ, ਅਤੇ ਇਸ ਤੋਂ ਵੀ ਸੌ ਗੁਣਾਂ ਸੁਖ ਇੰਦਰ ਲੋਕ ਵਿਚ ਹੋਇਆ ਕਰਦਾ ਹੈ। ਇਸੇ ਤਰ੍ਹਾਂ ਦੇ ਨਾਲ ਸਿਆਣੇ ਵਿਚਾਰਵਾਨਾਂ ਨੇ ਸਵਰਗ ਲੋਕਾਂ ਦੀਆਂ ਗਿਣਤੀਆਂ ਕੀਤੀਆਂ ਹਨ। ਪਰਜਾਪਤ ਲੋਕ, ਕਰਮਦੇਵ ਲੋਕ, ਅਜਾਨ ਦੇਵ ਲੋਕ, ਬ੍ਰਹਮ ਲੋਕ, ਜ਼ਿਵ ਲੋਕ ਅਤੇ ਇਸ ਪ੍ਰਾਕ੍ਰਿਤਕ ਸੰਸਾਰ ਦੀ ਅੰਤਿਮ ਸੀਮਾ ਬੈਕੁੰਠ ਧਾਮ ਹੈ। ਬੈਕੁੰਠ ਧਾਮ ਦੇ ਸਾਰੇ ਸੁਖਾਂ ਨੂੰ ਸੁਖ ਦੀ ਇਕ ਬੂੰਦ ਮੰਨ ਲਓ, ਇਸਦੇ ਮੁਕਾਬਲੇ ਬ੍ਰਹਮ ਲੋਕ ਦੇ ਸੁਖਾਂ ਦੀ ਤੁਲਨਾ ਇਕ ਬੂੰਦ ਅਤੇ ਸਾਗਰ ਦੇ ਮੁਤਾਬਿਕ ਗਿਣੀ ਜਾਂਦੀ ਹੈ। ਸਭ ਤੋਂ ਜ਼ਿਆਦਾ ਸੁਖ ਸਾਧੂ, ਸੰਤ, ਬ੍ਰਹਮਿਗਿਆਨੀ, ਗੁਰਮੁਖ, ਆਰਥ, ਜੀਵਨ ਮੁਕਤ ਦੇ ਹਿੱਸੇ ਆਇਆ ਕਰਦਾ ਹੈ। ਸੋ ਇਹ ਸੁਖਾਂ ਦੀਆਂ ਗਿਣਤੀਆਂ ਪ੍ਰਚਲਤ ਹਨ। ਇੰਦਰ ਲੋਕ ਦਾ ਸੁਖ, ਪ੍ਰਿਥਵੀ ਦੇ ਰਾਜੇ ਨਾਲੋਂ ਦਸ ਅਰਥ ਗੁਣਾਂ ਜ਼ਿਆਦਾ ਹੋਇਆ ਕਰਦਾ ਹੈ। ਉਸਨੇ ਇਕ ਸਮੇਂ ਆਪਣੇ ਗੁਰੂ ਨੂੰ ਪੁਛਿਆ ਕਿ ਮੇਰੇ ਮਨ ਵਿਚ ਕਿਸ ਚੀਜ਼ ਦੀ ਘਾਟ ਹੈ ਜਦੋਂ ਕਿ ਮੇਰੇ ਪਾਸ ਸੁਖਾਂ ਅਤੇ ਭੋਗਾਂ ਦੀ ਕੋਈ ਗਿਣਤੀ ਨਹੀਂ ਹੈ ਤਾਂ ਉਸਦੇ ਗੁਰੂ

ਨੇ ਕਿਹਾ ਕਿ ਇੰਦਰ! ਸਵਰਗ ਲੋਕਾਂ ਦੇ ਵਿਚ ਕੇਵਲ ਭੋਗਾਂ ਦਾ ਸੁਖ ਹੋਇਆ ਕਰਦਾ ਹੈ। ਭੋਗਾਂ ਦੇ ਸੁਖਾਂ ਵਿਚ ਕਦੇ ਤ੍ਰਿਪਤੀ ਨਹੀਂ ਹੋਇਆ ਕਰਦੀ ਅਤੇ ਮਨ ਭਟਕਦਾ ਰਹਿੰਦਾ ਹੈ। ਜਿਵੇਂ ਕਿ-

**ਗੋਤਮੁ ਤਪਾ ਅਹਿਲਿਆ ਇਸਤ੍ਰੀ  
ਤਿਸੁ ਦੇਖਿ ਇੰਦ੍ਰ ਲੁਭਾਇਆ॥  
ਸਹਸ ਸਰੀਰ ਚਿਹਨ ਭਗ ਹੁਣੈ  
ਤਾ ਮਨਿ ਪਛੇਤਾਇਆ॥**

ਪੰਨਾ - 1343

ਆਦਿ ਮਹਾਂਵਾਕਾਂ ਤੋਂ ਸਪਸ਼ਟ ਹੈ। ਭੋਗਾਂ ਬਾਰੇ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

**ਜੇ ਲਖ ਇਸਤਰੀਆ ਭੋਗ ਕਰਹਿ  
ਨਵ ਖੰਡ ਰਾਜੁ ਕਮਾਹਿ॥  
ਬਿਨੁ ਸਤਗੁਰ ਸੁਖ ਨ ਪਾਵਈ  
ਫਿਰਿ ਫਿਰਿ ਜੋਨੀ ਪਾਹਿ॥**

ਪੰਨਾ - 26

ਇੰਦਰ ਨੂੰ ਉਸਦੇ ਗੁਰੂ ਨੇ ਕਿਹਾ ਕਿ ਮਾਤ ਲੋਕ ਵਿਚ ਕਿਸੇ ਤੱਤ ਬੇਤੇ ਮਹਾਪੁਰਖ ਦੀ ਢੂੰਢ ਕਰਕੇ ਉਸਤੋਂ ਆਪਣੇ ਪ੍ਰਸ਼ਨ ਦਾ ਉਤਰ ਪੁੱਛ। ਕਿਉਂਕਿ ਜੋ ਸੁਖ ਉਸਨੂੰ ਪ੍ਰਾਪਤ ਹੈ, ਉਸ ਸੁਖ ਦੀ ਤੁਲਨਾ ਸੰਸਾਰ ਦੇ ਕੋਈ ਦੇਵਤਾ, ਅਦੇਵ, ਗੰਧਰਭ, ਜੱਛ, ਕਿਨਰ, ਪਿਸਾਚ ਨਹੀਂ ਕਰ ਸਕਦੇ। ਇਸ ਖੋਜ ਵਿਚ ਇੰਦ੍ਰ, ਸੰਤਾਂ ਨੂੰ ਮਿਲਿਆ ਅਤੇ ਸੰਤਾਂ ਨੇ ਦਸਿਆ -

**ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ॥  
ਗਿਰ੍ ਸੋਇਨ ਚੰਦਨ ਸੁਗੰਧ ਲਾਇ ਸੋਤੀ ਹੀਰੇ॥  
ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ॥  
ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ॥  
ਕਿਤੁ ਬਿਧਿ ਮਨੁ ਧੀਰੇ॥**

ਪੰਨਾ - 707

ਸਾਰੇ ਸੁਖਾਂ ਦਾ ਮੂਲ ਪ੍ਰਮੇਸ਼ਰ ਦੇ ਨਾਮ ਵਿਚ ਹੈ। ਜਿਸ ਹਿਰਦੇ ਵਿਚੋਂ ਪ੍ਰਮੇਸ਼ਰ ਭੁੱਲਿਆ ਹੋਇਆ ਹੈ, ਉਸ ਬੰਦੇ ਦੀ ਤੁਲਨਾ ਵਿਸ਼ਟਾ ਦੇ ਕੀਝੇ ਨਾਲੋਂ ਵੱਧ ਕਿਸੇ ਹਾਲਤ ਵਿਚ ਵੀ ਨਹੀਂ ਕੀਤੀ ਜਾ ਸਕਦੀ, ਕਿਉਂਕਿ ਨਾਮ ਦੀ ਪਾਪਤੀ ਤੋਂ ਬਗੈਰ ਸੁਖ ਕਦੇ ਵੀ ਨਹੀਂ ਹੋ ਸਕਦਾ। ਸੁਖ ਦਾ ਸਬੰਧ ਮਾਇਕ ਪਾਪਤੀਆਂ ਨਾਲ ਕਦਾਚਿਤ ਵੀ ਨਹੀਂ, ਸੁਖ ਦਾ ਸਬੰਧ ਨਾਮ ਦੀ ਪਾਪਤੀ ਨਾਲ ਹੈ ਕਿਉਂਕਿ ਨਾਮ ਸਾਰੇ ਸੰਸਾਰ ਦੇ ਸੁਖਾਂ ਨੂੰ ਦੇਣਹਾਰਾ ਹੈ, ਨਾਮ ਨਾਲ ਰੰਗਿਆ ਹੋਇਆ ਪਾਣੀ ਦੁਨੀਆਂ ਦੀਆਂ ਪਾਪਤੀਆਂ ਤੋਂ ਹੀਣਾ ਰਹਿ ਕੇ ਵੀ ਸਾਰੀ ਸਿੱਖਿ ਦਾ ਰਾਜਾ ਹੋਇਆ ਕਰਦਾ ਹੈ-

**ਬਸਤਾ ਤੂਰੀ ਝੁੱਪੜੀ ਚੀਰ ਸਭਿ ਛਿੰਨਾ॥  
ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ॥  
ਮਿਤ੍ਰ ਨ ਇਠ ਧਨ ਤੁਪਹੀਣ ਕਿਛੁ ਸਾਭ ਨ ਸਿੰਨਾ॥  
ਰਜਾ ਸਗਲੀ ਸਿਸਟਿ ਕਾ ਹਰਿ ਨਾਮਿ ਮਨੁ ਭਿੰਨਾ॥  
ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਗੋਇ ਸਪ੍ਰਸੰਨਾ॥**

ਪੰਨਾ - 707

ਜਦੋਂ ਅਸੀਂ ਗੁਰਬਾਣੀ ਦੀ ਵਿਚਾਰ ਕਰਦੇ ਹਾਂ ਤਾਂ ਸਿਧਾਂਤ ਸਾਮ੍ਰਾਂ ਆਉਂਦਾ ਹੈ ਕਿ ਸਾਰਾ ਸੰਸਾਰ ਸੁਖ ਮੰਗਦਾ ਹੈ, ਦੁਖ ਕੋਈ ਨਹੀਂ ਮੰਗਦਾ, ਪਰ ਹਰ ਸੁਖ ਦੀ ਤਹਿ ਵਿਚ ਸੁਖ ਨਾਲੋਂ ਕਈ ਗੁਣਾਂ ਵੱਧ ਦੁਖ ਛਾਪਿਆ ਹੁੰਦਾ ਹੈ ਕਿਉਂਕਿ ਸਾਨੂੰ ਅਜੇ ਤਕ ਸਮਝ ਨਹੀਂ ਆਈ ਕਿ ਅਸੀਂ ਪ੍ਰਮੁੰਨ ਸੁਖ ਨੂੰ ਕਿਵੇਂ ਮਾਣ ਸਕਦੇ ਹਾਂ। ਗੁਰ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ ਕਿ ਅਸੀਂ ਖੋਜ-ਖੋਜ ਕੀ ਜੋ ਤੱਤ ਕੌਚਿਆ ਹੈ, ਉਸ ਤੋਂ ਤੁਹਾਨੂੰ ਜਾਣੂ ਕਗਉਂਦੇ ਹੋਏ ਦਸਦੇ ਹਾਂ ਕਿ ਦੁਨੀਆਂ ਦੇ ਵਿਚ ਇਕ ਐਸਾ ਸੁਖ ਹੈ ਜਿਸਦਾ ਕੋਈ ਨਾਪ ਤੋਲ ਨਹੀਂ, ਜਿਸਦਾ ਕਦੇ ਵੀ ਨਾਸ਼ ਨਹੀਂ ਹੁੰਦਾ, ਕਦੇ ਕਿਸੇ ਦੇ ਖੋਹਣ ਤੇ ਖੋਹਿਆ ਨਹੀਂ ਜਾਂਦਾ। ਉਹ ਹੈ -

**ਖੋਜਤ ਖੋਜਤ ਤਤੁ ਬੀਚਾਰਿਓ  
ਦਾਸ ਗੋਵਿੰਦ ਪਰਾਇਣ॥  
ਅਬਿਨਾਸੀ ਖੇਮ ਚਾਹਹਿ ਜੇ ਨਾਨਕ  
ਸਦਾ ਸਿਮਰਿ ਨਾਰਾਇਣ॥**

ਪੰਨਾ - 714

ਫੇਰ ਆਪ ਫੁਰਮਾਉਂਦੇ ਹਨ -

**ਛਿਠਾ ਸਭ ਸੰਸਾਰ ਸੁਖ ਨ ਨਾਮ ਬਿਨੁ॥**

**ਤਨੁ ਧਨੁ ਹੋਸੀ ਛਾਤੁ ਜਾਣੈ ਕੋਇ ਜਨੁ॥** ਪੰਨਾ - 322

**ਦੁਖ ਕਿਉਂ ਆਇਆ?**

ਦੁਖ ਨੂੰ ਸੰਸਾਰ ਵਿਚ ਕੋਈ ਨਹੀਂ ਚਾਹੁੰਦਾ ਪਰ ਦੁਖ ਆ ਹੀ ਜਾਇਆ ਕਰਦਾ ਹੈ। ਉਸਦਾ ਕਾਰਨ ਕੀ ਹੈ? ਗੁਰੂ ਨਾਨਕ ਪਾਤਸ਼ਾਹ ਜਦੋਂ ਸੁਮੇਰ ਪਰਬਤ ਤੇ ਸਿਧਾਂ ਨਾਲ (ਸੁਰਜ ਪ੍ਰਕਾਸ਼ ਦੇ ਮੁਤਾਬਿਕ) ਬਹੁਤ ਗਹਿਰੀ ਫਿਲਾਸਫੀ ਉੱਤੇ ਵਿਚਾਰ ਕਰ ਰਹੇ ਸਨ ਤਾਂ ਗੁਰੂ ਨਾਨਕ ਪਾਤਸ਼ਾਹ ਨੇ ਆਪਣਾ ਮਤ ਪ੍ਰਗਟ ਕਰਦਿਆਂ ਇਸ ਸਾਰੇ ਸੰਸਾਰ ਨੂੰ ਵਾਹਿਗੁਰੂ ਦੇ ਰੂਪ ਵਿਚ ਹੀ ਪ੍ਰਗਟ ਕਰਿਆ ਤਾਂ ਸਿਧਾਂ ਨੇ ਕਿਹਾ, ਕਿ ਹੋ ਨਾਨਕ! ਫਿਰ ਜਗਤ ਦੀ ਉਤਪਤੀ ਕਿਵੇਂ ਅਤੇ ਕਿਉਂ ਹੋ ਗਈ ਜਦੋਂ ਕਿ ਇਕੋ ਹੀ ਪ੍ਰਮੇਸ਼ਰ ਆਪਣੀ ਮੌਜ ਵਿਚ ਆਪੇ ਹੀ ਖੇਲ ਰਿਹਾ ਸੀ? ਜਿਵੇਂ ਫੁਰਮਾਨ ਹੈ -

**ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ॥  
ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਛਿਠੋ ਚਾਉ॥  
ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ॥  
ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ॥  
ਕਰਿ ਆਸਣੁ ਛਿਠੋ ਚਾਉ॥**

ਪੰਨਾ - 463

ਤਾਂ ਗੁਰੂ ਨਾਨਕ ਪਾਤਸ਼ਾਹ ਨੇ ਫੁਰਮਾਨ ਕੀਤਾ ਕਿ ਸਿਧੇ! ਜਿਸ ਪ੍ਰਮੇਸ਼ਰ ਨੇ ਅਨੇਕ ਰੂਪਾਂ-ਰੰਗਾਂ ਵਿਚ ਆਪਣੇ ਆਪ ਤੋਂ ਅਨੇਕ ਰੂਪ ਧਾਰ ਕੇ ਵੱਖ-ਵੱਖ ਰਚਨਾ ਦੀਆਂ ਧਾਰਾਂ ਪ੍ਰਗਟ ਕਰੀਆਂ ਹਨ, ਉਸਨੇ ਇਕ ਤੱਤ, ਜਿਸਨੂੰ 'ਹਉਸੈ' ਤੱਤ ਕਿਹਾ ਜਾਂਦਾ ਹੈ, ਨੂੰ ਸੰਸਾਰ ਵਿਚ ਪ੍ਰਗਟ ਕਰਿਆ ਜਿਸ ਦੇ ਅਸਰ ਹੇਠ ਅਖੰਡ ਬ੍ਰਹਮ ਤਿੰਨ ਹਿੱਸਿਆਂ ਵਿਚ ਪ੍ਰਤੀਤ ਦੇਣ ਲਗਿਆ - ਇਕ ਈਸ਼ਵਰ, ਦੂਜਾ ਸੰਸਾਰ ਅਤੇ ਤੀਜਾ ਜੀਵ। ਭਾਵੇਂ ਪ੍ਰਭੁ ਦੀ ਅਖੰਡਤਾ ਕਿਸੇ

ਪ੍ਰਕਾਰ ਵੀ ਨਹੀਂ ਟੁਟਦੀ, ਇਨ੍ਹਾਂ ਸਾਰੀਆਂ ਪ੍ਰਾਕ੍ਰਿਤਕ ਰਚਨਾਵਾਂ ਦੇ ਅੰਤਮ ਤਲ ਵਿਚ ਉਹ ਆਪੇ ਹੀ ਆਪ ਹੈ ਜਾਂ ਇਉਂ ਕਹੋ ਕਿ ਆਤਮਾ ਹੋ ਕੇ ਸੰਸਾਰ ਦੇ ਉਤਪਤ ਕਰਨ ਵਾਲਾ ਹੈ ਅਤੇ ਆਪਣੀ ਅਖੰਡਤਾ ਕਿਸੇ ਤਰ੍ਹਾਂ ਵੀ ਭੰਗ ਨਹੀਂ ਹੋਣ ਦਿੰਦਾ; ਪਰ ਪ੍ਰਾਕ੍ਰਿਤੀ ਅਤੇ ਚੇਤਨ ਤੱਤ ਦੇ ਮਿਲਾਪ ਵਿਚੋਂ ਉਪਜਿਆ ਜੀਵ ਤੱਤ, ਹਉਮੈ ਦੇ ਅਸਰ ਅਧੀਨ ਆਇਆ, ਆਪਣੀ ਸੁਰਤ ਮੂਲ ਤੱਤ ਨਾਲੋਂ ਤੋਂ ਕੇ ਦਿਸ਼ਟਮਾਨ ਵਿਚ ਪਰਚ ਗਿਆ ਅਤੇ ਇਸ ਸਿਧਾਂਤ ਨੂੰ-

ਸੋਧਤ ਸੋਧਤ ਸੋਧਤ ਸੀਝਿਆ॥  
ਗੁਰ ਪ੍ਰਸਾਦਿ ਤਤੁ ਸਭ ਬੁਝਿਆ॥  
ਜਬ ਦੇਖਉ ਤਬ ਸਭ ਕਿਛੁ ਮੂਲਾ॥  
ਨਾਨਕ ਸੋ ਸੁਖਮੁ ਸੋਈ ਅਸਥਲਾ॥

ਪੰਨਾ - 281

ਭੁੱਲ ਗਿਆ ਅਤੇ ਹਉਮੈ ਦੇ ਅਧੀਨ ਏਕਤਾ ਨੂੰ ਅਨੇਕਤਾ ਵਿਚ ਅਨੁਭਵ ਕੀਤਾ, ਜਿਸ ਕਰਕੇ ਪ੍ਰਮ ਚੇਤਨਤਾ ਨਾਲੋਂ ਟੁੱਟ ਕੇ ਅਨੇਕਤਾ ਦੇ ਭਾਵ ਨੂੰ ਪਕੜ ਕੇ ਆਪ ਇਕ ਨਿਮਾਣਾ, ਨਿਤਾਣਾ ਬੇ-ਵਸ, ਕਰਮਾਂ ਦਾ ਫਾਹਿਆ ਹੋਇਆ, ਦੁਖਾਂ ਦਾ ਮਾਰਿਆ ਹੋਇਆ, ਨਾਮ ਧੁਨ ਤੋਂ ਹੀਣਾ, ਅਗਿਆਨ ਵਿਚ ਫਸਿਆ ਹੋਇਆ ਜੀਵ ਬਣ ਗਿਆ ਕਿਉਂਕਿ ਪ੍ਰਾਕ੍ਰਿਤੀ ਦੇ ਤਿੰਨੇ ਗੁਣ - ਰਜੇ ਗੁਣ, ਤਮੇ ਗੁਣ, ਸਤੇ ਗੁਣ; ਦੁਖਾਂ ਦੇ ਮੂਲ ਹਨ। ਸੋ ਇਸ ਜੀਵ ਦੀ ਸੁਰਤ ਪ੍ਰਾਕ੍ਰਿਤੀ ਵਿਚ ਪੂਰੀ ਤਰ੍ਹਾਂ ਨਾਲ ਫਸ ਕੇ ਮਹਾਨ ਦੁਖ ਦਾ ਅਨੁਭਵ ਕਰਨ ਲਗੀ ਅਤੇ ਏਕਤਾ ਤੋਂ ਅਨੇਕਤਾ ਵਿਚ ਪ੍ਰਵੇਸ਼ ਕੀਤਾ ਹੋਇਆ ਇਹ ਜੀਵ ਦੁਖਾਂ ਦੇ ਭਾਰ ਨੂੰ ਨਾ ਸਹਿਨ ਕਰਦਾ ਹੋਇਆ ਸਾਹੋ-ਸਾਹ ਹੋਇਆ, ਦਰ-ਦਰ ਭਟਕ ਰਿਹਾ ਹੈ। ਇਹ ਸਾਰਾ ਪਰਿਵਰਤਨ ਮਹਾਨ ਸੁਖ ਵਿਚੋਂ ਕੱਢ ਕੇ ਦੁਖ ਵਿਚ ਪ੍ਰਵੇਸ਼ ਹੋਣ ਦਾ, ਹਉਮੈ ਦੇ ਅਸਰ ਅਧੀਨ ਹੈ। ਗੁਰੂ ਮਹਾਰਾਜ ਦਾ ਸਿਧਾਂਤ ਸੰਖੇਪ ਵਿਚ ਇਸ ਤਰ੍ਹਾਂ ਪ੍ਰਗਟ ਹੋਇਆ -

ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ  
ਕਿਤੁ ਕਿਤੁ ਦੁਖਿ ਬਿਨਸਿ ਜਾਈ॥  
ਹਉਮੈ ਵਿਚਿ ਜਗੁ ਉਪਜੈ ਪੁਰਖਾ  
ਨਾਮਿ ਵਿਸਰਿਐ ਦੁਖ ਪਾਈ॥

ਪੰਨਾ - 946

ਇਸ ਦਾ ਤਾਤਪ੍ਰਯ ਇਹ ਹੋਇਆ ਕਿ ਜੇ ਇਹ ਜੀਵ ਨਾਮ ਦੇ ਗਹਿਰੇ ਤਲ (sphere) ਵਿਚੋਂ ਮਾਇਆ ਦੇ ਨਾਲ ਮਿਲ ਕੇ, ਅੰਦਰਲੇ ਨਾਮ ਤੱਤ ਨੂੰ ਭੁੱਲ ਜਾਵੇ ਤਾਂ ਇਹ ਮਾਇਕ ਜੜ੍ਹੂ ਰੂਪ ਪ੍ਰਾਕ੍ਰਿਤੀ ਦੇ ਅਸਰ ਵਿਚ ਜੋ ਸਾਰੇ ਦੁਖਾਂ ਦਾ ਮੂਲ ਹੈ, ਫਸਿਆ ਹੋਇਆ ਦੁਖੀ ਹੋ ਜਾਇਆ ਕਰਦਾ ਹੈ ਅਤੇ ਜੇ ਇਹ ਆਪਣੇ ਹੀ ਅੰਦਰ ਸਮਰੱਥ ਗੁਰੂ ਤੋਂ ਪ੍ਰਾਪਤ ਕੀਤੇ ਹੋਏ ਸ਼ਬਦ ਦੇ ਬਲ ਨਾਲ ਆਪਣੇ ਅਸਲੇ ਵਲ ਨੂੰ ਮੌੜ ਖਾ ਕੇ ਨਾਮ ਐਨਰਜੀ ਦੇ ਤਲ ਤੇ ਪਹੁੰਚ ਕੇ ਆਤਮ ਸਤਾ, ਜੋ ਕਿ ਇਸਦਾ ਆਪਣਾ ਮੌਲਿਕ ਸਰੂਪ ਹੈ, ਵਿਚ ਲੀਨ ਹੋ ਜਾਵੇ ਤਾਂ ਇਸਨੂੰ ਸਦਾ-ਸਦਾ ਦਾ ਸੁਖ ਪ੍ਰਾਪਤ ਹੋ ਜਾਇਆ ਕਰਦਾ ਹੈ।

## ਸੁਖ ਦੀ ਭਾਲ ਕਿਉਂ?

ਇਸ ਜੀਵ ਦਾ ਅਸਲਾ ਸਤਿ, ਚਿੱਤ, ਅਨੰਦ ਹੈ ਪਰ ਇਹ ਮਾਇਆ - ਜੋ ਸਦੀਵ ਹੀ ਜੜ੍ਹ ਤੱਤਵ ਹੈ ਅਤੇ ਦੁਖਾਂ ਦਾ ਮੂਲ ਹੈ, ਵਿਚ ਫਸ ਗਿਆ ਕਿਉਂਕਿ ਮਾਇਆ ਦੇ ਨਾਮ ਅਤੇ ਰੂਪ ਜੋ ਦਿਸ਼ਟਮਾਨ ਵਜਦ ਹਨ, ਉਹ ਇਸ ਜੀਵ ਦੀ ਹੋਸ਼ ਨੂੰ, ਸੁਰਤ ਨੂੰ ਮੋਹ ਲਿਆ ਕਰਦੇ ਹਨ। ਜਿਸਦਾ ਅਸਰ - ਇਹ ਹੌਲੀ-ਹੌਲੀ ਨਾਮ ਤਲ ਤੋਂ ਦੂਰੀਆਂ ਤੇ ਚਲਿਆ ਜਾਂਦਾ ਹੈ ਅਤੇ ਦੁਖਾਂ ਦੇ ਮੰਡਲ ਵਿਚ ਪ੍ਰਵੇਸ਼ ਕਰਕੇ ਸਦਾ ਲਈ ਦੁਖੀ ਹੋ ਜਾਂਦਾ ਹੈ। ਇਸ ਤਰ੍ਹਾਂ ਫੁਰਮਾਨ ਹੈ ਕਿ -

ਕਬੀਰ ਨਿਰਮਲ ਬੁੰਦ ਅਕਾਸ ਕੀ  
ਪਰਿ ਗਈ ਤੂਮਿ ਬਿਕਾਰ॥  
ਬਿਨੁ ਸੰਗਤਿ ਇਉ ਮਾਨਈ  
ਹੋਈ ਗਈ ਭਠ ਛਾਰ॥

ਪੰਨਾ - 1375

ਕਬੀਰ ਨਿਰਮਲ ਬੁੰਦ ਅਕਾਸ ਕੀ  
ਲਾਨੀ ਤੂਮਿ ਮਿਲਾਇ॥  
ਅਨਿਕ ਸਿਆਨੇ ਪਚਿ ਗਏ  
ਨਾ ਨਿਰਵਾਰੀ ਜਾਇ॥

ਪੰਨਾ - 1375

ਇਹ ਜੀਵ ਹੁਕਮ ਵਿਚ ਹੋਂਦ ਵਿਚ ਆਇਆ ਹੈ। ਇਸਦਾ ਅਸਲਾ ਪਾਰਬ੍ਰਹਮ ਪ੍ਰਮੇਸ਼ਰ, ਪਰਮ ਚੇਤਨ ਤੱਤ ਜੋ ਨਿਰਾ ਸਤਿ, ਚਿੱਤ, ਅਨੰਦ ਅਤੇ ਪ੍ਰਿਅ ਹੈ, ਹੋਣ ਕਰਕੇ ਇਸ ਦੀ ਸਿਮਿਤੀ ਵਿਚੋਂ ਸੁਖ ਦੀ ਲੋੜਾ ਦਾ ਕਦੇ ਵੀ ਅਭਾਵ ਨਹੀਂ ਹੁੰਦਾ। ਇਸ ਕਰਕੇ ਸਾਰੀ ਹੀ ਸਿਸ਼ਟੀ ਅਨੇਕਾਂ ਰੰਗਾਂ, ਰੂਪਾਂ ਵਿਚ ਆਪਣੇ ਅਸਲੇ ਦੀ ਪ੍ਰੈਰਿਤ ਕੀਤੀ ਹੋਈ, ਆਪਣੀ ਸੋਚ ਦੀ ਧੁਗੀ ਨੂੰ ਸਦਾ ਹੀ ਸੁਖ ਵਲ ਲਾ ਕੇ ਰਖਦੀ ਹੈ। ਇਸ ਲਈ ਜਾਣੇ ਅਣਜਾਣੇ ਸਾਰੀ ਸਿਸ਼ਟੀ ਦਾ ਚੇਤਨ ਤੱਤ ਆਪਣੇ ਅਸਲੇ ਵਲ ਨੂੰ ਝੁਕਿਆ ਰਹਿੰਦਾ ਹੈ ਪਰ ਅਗਿਆਨ ਵਸ ਪ੍ਰਾਕ੍ਰਿਤੀ ਦਾ ਮੋਹਿਆ ਹੋਇਆ ਦੁਖਾਂ ਵਿਚ ਪਿਆ ਜੀਵ ਵਿਰਲਾਪ ਕਰ ਰਿਹਾ ਹੈ।

ਪੰਖੀ ਬਿਰਖ ਸੁਹਾਵੜੇ ਉਡਹਿ ਚਹੁ ਦਿਸਿ ਜਾਹਿ॥  
ਜੇਤਾ ਉਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ॥

ਪੰਨਾ - 66

## ਸੁਖ ਦੀ ਪ੍ਰਾਪਤੀ ਦਾ ਸਾਧਨ ਕੀ ਹੈ?

ਫੁਰਮਾਨ ਹੈ -

ਜਉ ਸੁਖ ਕਉ ਚਾਰੈ ਸਦਾ ਸਰਨਿ ਰਾਮ ਕੀ ਲੇਹ॥

ਪੰਨਾ - 1427

ਜੇ ਲੋੜਹਿ ਸਦਾ ਸੁਖੁ ਭਾਈ॥  
ਸਾਧੁ ਸੰਗਤਿ ਗੁਰਹਿ ਬਤਾਈ॥

ਪੰਨਾ - 1182

ਅਤੇ

ਜਨ ਨਾਨਕ ਕਉ ਗਰਿ ਦਰਸੁ ਦਿਖਾਇਆ॥  
ਆਤਮੁ ਚੀਨਿ ਪਰਮ ਸੁਖੁ ਪਾਇਆ॥

ਪੰਨਾ - 375

ਆਤਮਾ ਦਾ ਸੁਭਾਵਿਕ ਗੁਣ ਸਤਿ, ਚਿਤ, ਅਨੰਦ ਹੈ। ਮਾਇਆ ਇਸਦੇ ਵਿਪਰੀਤ ਦੁਖ ਦੀ ਹੇਤੂ ਹੈ। ਜੜ੍ਹ ਅਤੇ ਚੇਤਨ ਦਾ ਅਵਿਵੇਕ ਪੂਰਨ ਸੰਜੋਗ ਹੀ ਦੁਖ ਦਾ ਵਾਸਤਵਿਕ ਰੂਪ ਹੈ। ਜੜ੍ਹ ਤੱਤਵ ਅਤੇ ਚੇਤਨ ਦਾ ਅਵਿਵੇਕ ਅਰਥਾਤ ਮਿਥਿਆ ਗਿਆਨ ਹੀ ਦੁਖ ਦਾ ਵਾਸਤਵਿਕ ਸਰੂਪ ਹੈ ਅਤੇ ਅਵਿਦਿਆ ਰੂਪੀ ਕਲੇਸ਼, ਦੁਖ ਦਾ ਕਾਰਣ ਹੈ। ਚੇਤਨ ਅਤੇ ਜੜ੍ਹ ਦਾ ਵਿਵੇਕ ਪੂਰਨ ਗਿਆਨ, ਦੁਖ ਨਵਿਰਤੀ ਦਾ ਮੁਖ ਸਾਧਨ ਹੈ।

ਵਾਹਿਗੁਰੂ ਜੀ ਪ੍ਰਮ ਚੇਤਨ ਤੱਤਵ ਜਿਸ ਵਿਚ ਪੂਰਨ ਗਿਆਨ, ਸਰਬੱਗਤਾ, ਸਰਬ-ਵਿਆਪਕਤਾ, ਸਰਬ ਸ਼ਕਤੀਮਾਨਤਾ ਹੈ; ਜਿਸ ਵਿਚ ਦੁਖ, ਜੜ੍ਹਤਾ ਅਤੇ ਅਗਿਆਨ ਦਾ ਨਿਤਾਂਤ ਅਭਾਵ ਹੈ, ਜੀਵ ਆਤਮਾ ਦਾ ਇਸ ਲਕਸ਼ ਨੂੰ ਪ੍ਰਾਪਤ ਕਰਨਾ ਅੰਤਮ ਧੇਅ ਹੈ। ਜਿਥੇ ਗਿਆਨ ਦਾ ਪੂਰਨ ਭੰਡਾਰ ਹੈ, ਉਥੋਂ ਗਿਆਨ ਪ੍ਰਾਪਤ ਕਰਕੇ ਜੀਵ ਆਤਮਾ, ਜੜ੍ਹ ਚੇਤਨ ਵਿਵੇਕ ਪ੍ਰਾਪਤ ਕਰਦੀ ਹੈ। ਅਵਿਦਿਕ ਬੰਧਨਾਂ ਨੂੰ ਤੋੜ ਕੇ ਦੁਖਾਂ ਤੋਂ ਪੁਰਨ ਰੂਪ ਵਿਚ ਮੁਕਤ ਹੋ ਜਾਇਆ ਕਰਦੀ ਹੈ। ਇਸ ਲਈ ਸਮਰਥ ਗੁਰੂ ਦੇ ਮਿਲਾਪ ਤੇ ਕ੍ਰਿਪਾ ਦੀ ਪ੍ਰਮ ਅਵਸ਼ਕਤਾ ਹੈ। ਤਿੰਨ ਸਾਧਨ - ਕਰਮ, ਉਪਾਸ਼ਨਾ, ਗਿਆਨ ਗੁਰੂ ਦੀ ਸਹਾਇਤਾ ਨਾਲ ਪੂਰਨ ਰੂਪ ਵਿਚ ਪ੍ਰਾਪਤ ਕਰਕੇ ਆਪਣੇ ਧੇਅ ਵਿਚ ਪਹੁੰਚਣਾ ਪੈਂਦਾ ਹੈ।

**ਨਿਸ਼ਕਾਮ ਕਰਮ** - ਅੰਤਸ਼ਕਰਣ ਵਿਚ ਪਈ ਜਨਮਾਂ-ਜਨਮਾਤਰਾਂ ਦੀ ਮੈਲ ਨੂੰ ਦੂਰ ਕਰਨ ਦੀ ਸਮਰਥਾ ਰਖਦੇ ਹਨ। ਇਨ੍ਹਾਂ ਵਿਚ ਸਰਵ ਸੈਸ਼ਟ ਸਿਮਰਨ ਅਤੇ ਕੀਰਤਨ ਮੁਖ ਸਾਧਨ ਹਨ ਅਤੇ ਨਿਸ਼ਕਾਮ ਸੇਵਾ ਅੰਤਸ਼ਕਰਣ ਨੂੰ ਨਿਰਮਲਤਾਈ ਬਖਸ਼ਦੀ ਹੈ।

**ਉਪਾਸ਼ਨਾ** - ਮਨ ਦੀਆਂ ਬਿਰਤੀਆਂ ਸਭ ਪਾਸਿਆਂ ਤੋਂ ਰੋਕ ਕੇ ਕੇਵਲ ਪਾਰਬ੍ਰਹਮ ਸਤਿ, ਚਿੱਤ, ਅਨੰਦ ਦੀ ਪ੍ਰਮ ਹੋਂਦ ਤੇ ਕੌਂਦਿੰਤ ਕਰਕੇ ਲਕਸ਼ ਦੀ ਪ੍ਰਾਪਤੀ ਲਈ ਠਹਿਰਾਉਣ ਦਾ ਨਾਮ ਉਪਾਸ਼ਨਾ ਹੈ। ਉਪਾਸ਼ਨਾ ਦੇ ਅੰਤਮ ਲਕਸ਼ ਦੀ ਪ੍ਰਾਪਤੀ ਲਈ ਜਿਥੇ ਧਿਆਤਾ, ਧਿਆਨ ਅਤੇ ਧੇਅ ਦੀ ਤ੍ਰਿਕੁਟੀ ਦਾ ਅਭਾਵ ਹੋ ਜਾਇਆ ਕਰਦਾ ਹੈ, ਸਮਰਥ ਅਨੁਭਵੀ ਗੁਰੂ ਜਾਂ ਇਉਂ ਕਹੋ ਕਿ ਗੁਰੂ ਘਰ ਵਿਚ ਪੁਰਨ ਗੁਰਮੁਖ ਪਦ ਨੂੰ ਪ੍ਰਾਪਤ ਕੀਤੇ ਬ੍ਰਹਮ ਨੈਸ਼ਟੀ, ਬ੍ਰਹਮ ਸੈਤਰੀ, ਬ੍ਰਹਮ ਬਕਤਾ ਮਹਾਂਪੁਰਸ਼ਾਂ ਦੀ ਅਤਿਅੰਤ ਲੋੜ ਹੈ, ਜਿਸ ਨੂੰ ਭਾਵੇਂ ਪੂਰਨ ਗੁਰਸਿਖ ਕਹਿ ਲਵੇ ਜਾਂ ਸੰਤ, ਸਾਧੂ ਦੀ ਬਿਆਪੀ ਨਾਲ ਸੰਬੰਧਨ ਕਰ ਲਵੇ; ਗੱਲ ਵਿਚ ਬਹੁਤਾ ਫਰਕ ਨਹੀਂ ਹੈ।

**ਗਿਆਨ** - ਜਦੋਂ ਮਨ ਦਾ ਠਹਿਰਾਓ ਇਕ ਲਕਸ਼ ਉਪਰ ਹੋ ਗਿਆ ਤਾਂ ਗੁਰੂ ਦੀ ਕ੍ਰਿਪਾ ਨਾਲ ਇਸਦੇ ਪੰਜ ਭਰਮਾਂ ਦਾ ਪੂਰੀ ਤਰ੍ਹਾਂ ਨਾਲ ਨਾਸ਼ ਹੋ ਕੇ ਆਪਣੇ ਵਜੂਦ ਨੂੰ, ਵਖਰਾ ਜਾਣਨ ਦੀ ਮਿਥਿਆ ਸੁਰਤ ਦਾ ਨਾਸ਼ ਹੋ ਕੇ

ਅਭੇਦ ਅਵਸਥਾ ਪ੍ਰਾਪਤ ਕਰਕੇ, ਜੀਵ ਅਤੇ ਬ੍ਰਹਮ ਦਾ ਭੇਦ ਮਿਟ ਕੇ, ਇਕੋ ਪ੍ਰਭੂ ਹੀ ਹਰ ਥਾਂ ਉਤੇ ਸੁਰਤ ਵਿਚ ਸਮਾ ਜਾਇਆ ਕਰਦਾ ਹੈ। ਜਿਵੇਂ ਕਿ -

ਏਕ ਅਨੇਕ ਬਿਆਪਕ ਪੂਰਕ  
ਜਤ ਦੇਖਉ ਤਤ ਸੋਈ॥  
ਮਾਇਆ ਚਿੜ੍ਹ ਬਚਿੜ੍ਹ ਬਿਮਹਿਰ  
ਬਿਰਲਾ ਬੁਝੈ ਕੋਈ॥  
ਸਭ ਗੋਬਿੰਦੁ ਹੈ ਸਭ ਗੋਬਿੰਦੁ ਹੈ॥  
ਗੋਬਿੰਦ ਬਿਨੁ ਨਹੀਂ ਕੋਈ॥  
ਚਿੱਤ ਪੱਤਿ ਪ੍ਰਭੂ ਸੋਈ॥

ਪੰਨਾ - 485

ਹੁਣ ਪ੍ਰਸ਼ਨ ਇਹ ਹੁੰਦਾ ਹੈ ਕਿ ਹਰ ਬੰਦਾ ਇਸ ਸੁਖ ਦੀ ਪ੍ਰਾਪਤੀ ਲਈ ਨਾ ਤਾਂ ਪੁਰੀ ਹੋਸ਼ ਨਾਲ ਇਸ ਸੁਤਰ ਨੂੰ ਸਮਝ ਹੀ ਸਕਦਾ ਹੈ ਅਤੇ ਨਾ ਹੀ ਮਾਇਆ ਦੀਆਂ ਹਥਕੜੀਆਂ, ਬੇੜੀਆਂ ਵਿਚ ਬੁਰੀ ਤਰ੍ਹਾਂ ਜਕੜਿਆ ਹੋਇਆ ਇਕ ਕਦਮ ਹੀ ਪੁਟ ਸਕਦਾ ਹੈ। ਮੋਹ ਦੀਆਂ, ਹਿਤਾਂ ਦੀਆਂ, ਈਰਖਾ, ਢੈਸ਼, ਵੈਰ ਭਾਵ, ਨਿੰਦਿਆ, ਚੁਗਲੀ, ਪੰਜ ਚੌਰਾਂ ਦੇ ਜ਼ਬਰਦਸਤ ਬੰਧਨਾਂ ਵਿਚ, ਪੰਜ ਵਿਸ਼ਿਆਂ - ਸ਼ਬਦ, ਸਪਰਸ਼, ਰੂਪ, ਰਸ, ਗੰਧ ਵਿਚ ਛੁੱਬਿਆ ਹੋਇਆ, ਚਾਰ ਅਗਨੀਆਂ - ਹੰਸ, ਹੇਤ, ਕੋਪ, ਲੋਭ ਵਿਚ ਜਲ ਰਿਹਾ ਅਤੇ ਪੰਜ ਠੱਗਾਂ - ਰਾਜ, ਮਾਲ, ਰੂਪ, ਜਾਤ, ਜੋਬਨ ਅਤੇ ਹੋਰ ਅਨੇਕ ਦੁਰ-ਭਾਵਨਾ ਦੇ ਬੰਧਨਾਂ ਵਿਚ ਬੁਰੀ ਤਰ੍ਹਾਂ ਕਸਿਆ ਹੋਇਆ, ਫਾਥਾ ਹੋਇਆ ਇਹ ਜੀਵ ਕੰਨਾਂ ਨਾਲ ਸਭ ਕੁਛ ਸੁਣਦਾ ਹੋਇਆ, ਓਪਰੀ-ਓਪਰੀ ਸੁਰਤ ਨਾਲ ਵਿਚਾਰਦਾ ਹੋਇਆ ਜੀਵਨ ਭਰ ਵਿਚ ਇਕ ਕਦਮ ਵੀ ਨਹੀਂ ਪੁਟ ਸਕਦਾ। ਇਸਦਾ ਇਲਾਜ ਪੁਰਨ ਮਹਾਂਪੁਰਸ਼ਾਂ ਦੀ ਸੰਗਤ ਹੀ ਦੱਸਿਆ ਹੈ। ਉਸ ਸੰਗਤ ਵਿਚ ਜਾ ਕੇ ਹੌਲੀ-ਹੌਲੀ ਇਸਦੇ ਬੰਨ੍ਹਣਹਾਰ ਠੱਗ, ਚੋਰ ਆਦਿ ਅਨੇਕ ਵਿਸ਼ੇ ਇਸਨੂੰ ਛੱਡਣਾ ਸ਼ੁਰੂ ਕਰ ਦਿੰਦੇ ਹਨ। ਕਿਉਂਕਿ 'ਸਾਧਸੰਗ ਓਇ ਦੁਸਟ ਵਸਿ ਹੋਤੇ॥' (ਪੰਨਾ - ੧੯੨) ਦੇ ਫਰਮਾਨ ਮੁਤਾਬਿਕ ਉਹ ਡਰਦੇ ਹੋਏ ਭੱਜ ਜਾਇਆ ਕਰਦੇ ਹਨ ਅਤੇ ਇਸ ਜੀਵ ਦੀ ਸੁਰਤ ਜਾਗਣੀ ਸ਼ੁਰੂ ਹੋ ਜਾਂਦੀ ਹੈ ਅਤੇ ਮਨ ਵਿਚ ਪਾਇਆ ਹੋਇਆ ਹਨੋਰਾ ਸੰਤਾਂ ਦੇ ਦਰਸ਼ਨ, ਸੰਤਾਂ ਦੀ ਸੇਵਾ ਕਰਨ ਨਾਲ ਦੂਰ ਹੋਣ ਲਗ ਜਾਂਦਾ ਹੈ ਜਿਵੇਂ ਕਿ -

ਪੁਰਥ ਕਰਮ ਅੰਕੁਰ ਜਥ ਪ੍ਰਗਟੇ  
ਕੇਟਿਓ ਪੁਰਖੁ ਰਸਿਕ ਬੈਰਾਗੀ॥  
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ  
ਜਨਮ ਜਨਮ ਕੀ ਸੋਈ ਜਾਗੀ॥

ਪੰਨਾ - 204

ਕਰਿ ਕਿਰਪਾ ਸੰਤਨ ਸਚੁ ਕਹਿਆ॥  
ਸਰਬ ਸੁਖ ਇਹੁ ਆਨੰਦੁ ਲਹਿਆ॥  
ਸਾਧਸੰਗ ਹਰਿ ਕੀਰਤਨ ਗਾਈਐ॥  
ਕਹੁ ਨਾਨਕ ਵਡਭਾਗੀ ਪਾਈਐ॥

ਪੰਨਾ - 179

## ਕੀ ਦੁਖ ਸਚਮੁਚ ਹੀ ਬੁਰਾ ਹੈ?

ਗੁਰਮਤਿ ਸਿਧਾਂਤ ਮੁਤਾਬਿਕ ਦੁਖ ਨੂੰ ਮਹਾਰਾਜ ਜੀ ਨੇ ਨਫਰਤ ਕਰਨਾ ਨਹੀਂ ਸਿਖਾਇਆ। ਸਗਲਾਂ ਦੁਖ ਨੂੰ ਸੁਖਾਂ ਦਾ ਜਨਮਦਾਤਾ ਕਹਿ ਕੇ ਮਾਣ ਦਿਤਾ ਹੈ -

ਦੁਖ ਦਾਰੂ ਸੁਖ ਰੋਗੁ ਭਇਆ  
ਜਾ ਸੁਖ ਤਾਮਿ ਨ ਹੋਈ॥ ਪੰਨਾ - 469

ਦੁਖ ਨੂੰ ਦਾਰੂ ਕਰਕੇ ਦੱਸਿਆ ਹੈ ਅਤੇ ਇਕ ਥਾਂ ਐਸਾ ਵੀ ਫੁਰਮਾਨ ਕੀਤਾ ਹੈ -

ਨਾਨਕ ਸਿਫਤੀ ਰਤਿਆ ਮਨ ਤਨ ਹਰਿਆ ਹੋਇ॥  
ਦੁਖ ਕੀਆ ਅਗੀ ਮਾਰੀਐਹਿ ਭੀ ਦੁਖ ਦਾਰੂ ਹੋਇ॥ ਪੰਨਾ - 124

ਇਥੋਂ ਤਕ ਆਪਣੇ ਫੁਰਮਾਨ ਕੀਤਾ ਹੈ ਕਿ ਵਾਹਿਗੁਰੂ ਦਾ ਦਰਵਾਜ਼ਾ ਦੁਖ ਦਾ ਹੈ ਅਤੇ ਉਸਦਾ ਰਖਵਾਲਾ ਕੌਧ ਹੈ। ਆਸਾ ਤੇ ਅੰਦੇਸਾ ਦੋਇ ਪਟ ਜੜੇ ਹੋਏ ਹਨ। ਜਦੋਂ ਤਕ ਇਹ ਜੀਵ ਦੁਖ ਨੂੰ ਸੁਖ ਕਰਕੇ ਨਹੀਂ ਮੰਨਦਾ, ਦੁਖ ਨਾਲ ਸਮੱਝਤਾ ਨਾ ਹੋਣ ਕਰਕੇ, ਉਸ ਦਰਵਾਜ਼ੇ ਵਿਚੋਂ ਲੰਘ ਨਹੀਂ ਸਕਿਆ ਕਰਦਾ। ਇਸ ਕਰਕੇ ਦੁਖ ਨੂੰ ਆਪਣੇ ਜੀਵਨ ਵਿਚ ਪਰਮ ਸੁਖਾਂ ਦੀ ਪ੍ਰਾਪਤੀ ਕਰਨ ਲਈ ਅਪਨਾਉਣਾ ਪੈਂਦਾ ਹੈ। ਜਿਵੇਂ ਕਿ ਗੁਰੂ ਮਹਾਰਾਜ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਵਿਚ ਆਉਂਦਾ ਹੈ -

ਪਹਿਲਾਂ ਬਾਬੇ ਪਾਯਾ ਬਖਸ਼ ਦਰ,  
ਪਿੱਛੋਂ ਦੇ ਫਿਰ ਘਾਲ ਕਮਾਈ।  
ਗੇਤ ਅੱਕ ਆਹਾਰ ਕਰਿ,  
ਰੋੜਾਂ ਦੀ ਗੁਰ ਕਰੀ ਵਿਛਾਈ।  
ਭਾਰੀ ਕਰੀ ਤਪਸਿਆ,  
ਬਡੇ ਭਾਗ ਹਰਿ ਸਿਉ ਬਣਿ ਆਈ।  
ਭਾਈ ਗੁਰਦਾਸ ਜੀ, ਵਾਰ 1/24

ਦੁਖ ਪ੍ਰਮੇਸ਼ਰ ਦੇ ਵਿਛੜਨ ਕਰਕੇ ਆਉਂਦਾ ਹੈ। ਜਦੋਂ ਅੰਮਿਤ ਵੇਲੇ ਜਾਗ ਕੇ ਸਖਤ ਘਾਲ ਕਮਾਈ ਕਰਦਾ ਹੈ ਤਾਂ ਇਹੋ ਦੁਖ ਸਹਾਇਕ ਹੋ ਜਾਇਆ ਕਰਦਾ ਹੈ। ਗੁਰਮਤਿ ਵਿਚ ਜੀਵਨ ਮੁਕਤ ਪੁਰਸ਼ ਦੀ ਜੋ ਅਵਸਥਾ ਹੈ, ਉਸ ਬਾਰੇ ਸੰਕੇਤ ਹੈ -

ਜੋ ਨਭੁ ਦੁਖ ਮੈ ਦੁਖ ਨਹੀਂ ਮਾਨੈ॥  
ਸੁਖ ਸਨੇਹੁ ਅਭੁ ਭੈ ਨਹੀਂ ਜਾ ਕੈ  
ਕੰਚਨ ਮਾਟੀ ਮਾਨੈ॥ ਪੰਨਾ - 633

ਇਸ ਕਰਕੇ ਦੁਖ ਕੀ ਹੈ? ਇਹ ਸੁਖ ਦੀ minimum ਹੇਠਲੀ ਅਵਸਥਾ ਹੈ। ਇਹ ਸੁਖ ਹੀ ਦੁਖ ਰੂਪ ਬਦਲ ਕੇ ਦੁਖ ਕਹਾਉਣ ਲਗ ਜਾਂਦਾ ਹੈ ਪਰ ਨਾਮ ਜਪਦਿਆਂ, ਸੇਵਾ ਸਿਮਰਨ ਕਰਦਿਆਂ, ਪੂਰਨ ਮਹਾਂਪੁਰਖਾਂ ਦੀ ਸੰਗਤ ਕਰਦਿਆਂ ਜਦੋਂ ਇਸ ਜੀਵ ਦੀ ਸੁਰਤੀ ਆਪਣੇ ਮੁਲ ਤੱਤ ਨਾਲ ਛੋਹ ਜਾਂਦੀ ਹੈ ਤਾਂ ਇਹ ਦੁਖ ਦੀ ਪੌਰਿਭਾਸ਼ਾ ਬਿਲਕੁਲ ਖਤਮ ਹੋ ਜਾਇਆ ਕਰਦੀ ਹੈ -

ਦੁਖ ਨਹੀਂ ਸਭ ਸੁਖ ਹੀ ਹੈ ਰੇ ਏਕੇ ਏਕੀ ਨੇਤੈ॥  
ਭਰ ਨਹੀਂ ਸਭ ਭਲਾ ਹੀ ਹੈ ਰੇ ਹਰ ਨਹੀਂ ਸਭ ਜੇਤੈ॥  
ਪੰਨਾ - 1302

ਦੁਖ ਝੱਲ ਕੇ ਹੀ ਪਰਮ ਸੁਖ ਦੀ ਪ੍ਰਾਪਤੀ ਹੋਇਆ ਕਰਦੀ ਹੈ। ਭਾਈ ਮਨੀ ਸਿੰਘ ਜੀ ਦੇ ਬੰਦ-ਬੰਦ ਕੱਟਣ ਦੀ ਜਦੋਂ ਤਿਆਰੀ ਹੋ ਗਈ ਤਾਂ ਜਲਾਦ ਨੇ ਵੇਖਿਆ ਕਿ ਇਸਦੇ ਚਿਹਰੇ ਉਤੇ, ਬਾਵਜੂਦ ਅੰਤਮ ਸਮਾਂ ਸਾਮ੍ਰਾਣੇ ਹੋਣ ਤੇ ਭੀ ਰੌਣਕ ਤੇ ਪਰਮ ਸ਼ਾਂਤੀ ਦੇ ਚਿੰਨ੍ਹ ਕਿਉਂ ਹਨ? ਪੁੱਛਣ ਤੇ ਆਪ ਜੀ ਨੇ ਫੁਰਮਾਇਆ ਕਿ ਜਲਾਦ! ਅਸਾਡੇ ਬੁਲਾਂ ਨੂੰ ਗੁਰੂ ਨੇ ਨਾਮ ਪਿਆਲੇ ਦੇ ਨਾਲ ਛੋਹ ਬਖਸ਼ੀ ਅਤੇ ਉਸ ਨਾਮ ਦਾ ਹੁਲਾਰਾ, ਉਸ ਨਾਮ ਦੀ ਖੁਮਾਰੀ, ਉਸ ਨਾਮ ਦਾ ਪ੍ਰਕਾਸ਼ ਸਰੀਰ ਵਿਚ ਐਨਾ ਗਹਿਰਾ ਪ੍ਰਵੇਸ਼ ਕਰ ਗਿਆ ਕਿ ਹੁਣ ਸਾਨੂੰ ਦੁਖ ਤੇ ਸੁਖ ਦੇ ਵਿਚ ਪਹਿਚਾਣ ਖਤਮ ਹੈ ਕੇ ਹੁਕਮ ਮੰਨਣ ਦਾ ਅਨੰਦ ਹੀ ਪ੍ਰਤੀਤ ਦਿੰਦਾ, ਖੁਮਾਰੀ ਦੇ ਰੂਪ ਵਿਚ ਝੂੰਮਣੀਆਂ ਦੇ ਰਿਹਾ ਹੈ। ਇਸ ਅੰਤਰੀਵੀ ਮਹਾਨ ਨਸ਼ੇ ਰਾਹੀਂ ਚੜ੍ਹਿਆ ਹੋਇਆ ਰੰਗ ਕਿਸੇ ਤਰ੍ਹਾਂ ਨਾਲ ਭੀ ਨਾ ਲਾਹਿਆ ਜਾ ਸਕਦਾ ਹੈ, ਨਾ ਮੈਲਾ ਕੀਤਾ ਜਾ ਸਕਦਾ ਹੈ। ਜਿਵੇਂ ਕਿ -

ਪੋਸਤ ਮਦੁ ਅਫੀਮ ਭੰਗ ਉਤਰ ਜਾਏ ਪਰਭਾਤਿ॥  
ਨਾਮ ਖੁਮਾਰੀ ਨਾਨਕਾ ਚੜੀ ਰਹੇ ਦਿਨ ਰਾਤ॥  
(ਜਨਮਸਾਖੀ)

ਸਤਸੰਗਤਿ ਪ੍ਰੀਤਿ ਸਾਧ ਅਤਿ ਗੁੜੀ  
ਜਿਉ ਰੰਗੁ ਮਜ਼ੀਠ ਬਹੁ ਲਾਗਾ॥  
ਕਾਇਆ ਕਾਪਰੁ ਚੀਰ ਬਹੁ ਫਾਰੇ  
ਹਰਿ ਰੰਗੁ ਨ ਲਹੈ ਸਭਗਾ॥ ਪੰਨਾ - 985

ਨਾ ਮੈਲਾ ਨਾ ਪੁੰਧਲਾ ਨਾ ਭਗਵਾ ਨਾ ਕਚੁ॥  
ਨਾਨਕ ਲਾਲੇ ਲਾਲੁ ਹੈ ਸਰੈ ਰਤਾ ਸਚੁ॥

ਪੰਨਾ - 1089

ਇਸ ਅਵਸਥਾ ਵਿਚ ਪਹੁੰਚੇ ਹੋਏ, ਹਉਮੈ ਦੇ ਮੰਡਲ ਨੂੰ ਪਾਰ ਕਰਕੇ ਸਦਾ ਦੇ ਜੀਵਨ ਨੂੰ ਪ੍ਰਾਪਤ ਕੀਤੇ ਹੋਏ ਗੁਰਮੁਖ ਪਿਆਰਿਆਂ ਨੇ ਬੰਦ-ਬੰਦ ਕਟਵਾ ਕੇ, ਬੋਪਰੀਆਂ ਲੁਹਾ ਕੇ, ਚਰਖੜੀਆਂ ਤੇ ਚੜ੍ਹੁ ਕੇ, ਅੱਗਾਂ ਨਾਲ ਜਿਉਂਦੇ ਸਾੜੇ ਜਾਣ ਤੇ, ਦੁਖ ਦੀ ਥਾਂ ਤੇ ਅਨੰਦ ਹੀ ਪ੍ਰਤੀਤ ਕੀਤਾ। ਇਹ ਇਕ ਅਵਸਥਾ ਹੈ ਜਿਥੇ ਜਾ ਕੇ -

ਸਗਲੇ ਦੁਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ॥  
ਪੰਨਾ - 147

ਦੀ ਅਵਸਥਾ ਪ੍ਰਾਪਤ ਹੋ ਜਾਇਆ ਕਰਦੀ ਹੈ।

ਅੰਤ ਵਿਚ ਇਸ ਰਹਸ਼ ਨੂੰ ਪ੍ਰਗਟ ਕਰਦਿਆਂ ਸੰਸਾਰ ਦੇ ਅੰਧ ਅਗਿਆਨ ਵਿਚ ਲਿਪਤ ਹੋਏ ਬੁਧੀਜੀਵੀਆਂ, ਸਾਇੰਸਦਾਨਾਂ, ਫਿਲਾਸਫਰਾਂ, ਮਾਇਆਧਾਰੀਆਂ, ਰਾਜਨੀਤਗਾਂ ਅਤੇ ਹੋਰ ਸੂਰੰਗ ਸੁਖ ਦੇ ਤਰੱਦਦ ਕਰਦਿਆਂ ਨੂੰ ਬੇਨਤੀ ਹੈ ਕਿ ਉਹ ਗੁਰਮਤਿ ਦੇ ਸਿਧਾਂਤ ਨੂੰ ਅਪਣਾਅ

ਲੈਣ ਤਾਂ ਵਿਨਾਸ਼ਕਾਰੀ, ਐਟਮਬੰਬਾਂ, ਡੱਬਕਣੀਆਂ, ਗੈਸਾਂ ਤੇ chemical ਸਸ਼ਤਰਾਂ ਦੀ ਕੋਈ ਵੀ ਲੋੜ ਨਹੀਂ ਰਹਿ ਜਾਂਦੀ ਅਤੇ ਨਾ ਹੀ ਦੁਨੀਆਂ ਵਿਚ ਲਗੀ ਹੋਈ ਵਪਾਰਿਕ ਅਤੇ ਨਿੱਜ ਪ੍ਰਾਪਤੀ ਲਈ ਸਾਹੋ-ਸਾਹ ਹੋਣ ਦੀ ਕੋਈ ਲੋੜ ਹੈ। ਇਸ ਤਰ੍ਹਾਂ ਦੇ ਕਰਤਾਵਾਂ ਕਰਦੇ ਵੀ ਸੁਖ ਦਾ ਮੁੰਹ ਨਹੀਂ ਦੇਖਿਆ ਜਾ ਸਕਦਾ ਅਤੇ ਨਾ ਹੀ ਕਰਦੇ ਦੁਖਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਸਾਰੇ ਸੁਖਾਂ ਦਾ ਸੋਮਾ ਪ੍ਰਭੂ ਦਾ ਨਾਮ ਹੈ। ਉਹ ਨਾਮ ਸ਼ਕਤੀ ਸਾਰੀ ਸਿਸ਼ਟੀ ਦੀ ਆਈਂਦਿ ਹੈ, ਉਹ ਨਾਮ ਸ਼ਕਤੀ ਆਦਮੀ ਦੇ ਅੰਦਰ ਪ੍ਰਭੂ ਨੇ ਉਸ ਥਾਂ ਉਪਰ ਰੱਖੀ ਹੋਈ ਹੈ, ਜਿਥੇ ਆਤਮਕ ਧੁਨੀਆਂ ਦੇ ਸੰਗੀਤਕ ਵਾਜੇ ਅਖੰਡ ਰੂਪ ਵਿਚ ਵਜ ਰਹੇ ਹਨ ਅਤੇ ਅਕਹਿ ਵਿਸਮਾਦ ਦੀਆਂ ਝੁੰਮਣੀਆਂ ਮਹਾਨ ਅੰਨੰਦ ਵਿਚ ਪ੍ਰਵੇਸ਼ ਕਰ ਰਹੀਆਂ ਹਨ। ਉਸਦੀ ਖੋਜ ਆਪਣੇ ਧੁਰ ਅੰਦਰੋਂ ਹੀ ਕੀਤੀ ਜਾਵੇ-

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ॥  
ਦੇਹੀ ਮਹਿ ਇਸ ਕਾ ਬਿਸ਼੍ਵਾਮੁ॥  
ਸੁਨ ਸਮਾਧਿ ਅਨਹਤ ਤਰ ਨਾਦੁ॥  
ਕਹਨੁ ਨ ਜਾਈ ਅਚਰਜ ਬਿਸਮਾਦੁ॥  
ਤਿਨਿ ਦੇਖਿਆ ਜਿਸੁ ਆਪਿ ਦਿਖਾਏ॥  
ਨਾਨਕ ਤਿਸੁ ਜਨ ਸੌਝੀ ਪਾਏ॥      ਪੰਨਾ - 293

ਇਹ ਅਵਸਥਾ ਦੀ ਸੋਝੀ ਉਸੇ ਨੂੰ ਹੁੰਦੀ ਹੈ ਜਿਸ ਤੇ ਗੁਰੂ ਕ੍ਰਿਪਾ ਕਰਕੇ ਆਪ ਅਨੁਭਵ ਕਰਾ ਦੇਵੇ। ਜਦੋਂ ਸੁਰਤ ਜਾਗ ਗਈ, ਬੁੱਧੀ ਬਦਲ ਕੇ ਸਿਧ ਅਤੇ ਸੁਧ ਦਾ ਰੂਪ ਧਾਰਨ ਕਰ ਗਈ ਤੇ ਆਦਮੀ ਦੇ ਅੰਦਰਲੀਆਂ ਦਿਬਾ ਅੱਖੀਆਂ ਪ੍ਰਕਾਸ਼ਿਤ ਹੋ ਗਈਆਂ, ਫਿਰ ਇਹੋ ਸੰਸਾਰ ਇਕੋ ਪ੍ਰਮੇਸ਼ਰ ਦੀ ਅਖੰਡ ਜੋਤ ਦੇ ਰੂਪ ਵਿਚ ਪ੍ਰਤੱਖ ਭਾਸਦਾ ਹੈ ਅਤੇ ਭੁੱਲ ਕੇ ਭੀ ਦੂਜਾ ਨਜ਼ਰ ਨਹੀਂ ਆਉਂਦਾ ਪਰ ਇਸ ਵਿਚ ਗੁਰੂ ਦੀ ਕ੍ਰਿਪਾ ਦੀ ਆਵਸ਼ਕਤਾ ਹੈ -

ਸੋ ਅੰਤਰਿ ਸੋ ਬਾਹਰਿ ਅਨੰਤੁ॥  
ਘਟਿ ਘਟਿ ਬਿਆਪਿ ਰਹਿਆ ਭਗਵੰਤੁ॥  
ਧਰਨਿ ਮਾਰਿ ਆਕਾਸ ਪਇਆਲੁ॥  
ਸਰਬ ਲੋਕ ਪੂਰਨ ਪ੍ਰਤਿਪਾਲੁ॥  
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ॥  
ਜੈਸੀ ਆਗਿਆ ਤੈਸਾ ਕਰਮੁ॥  
ਪਉਣ ਪਾਣੀ ਬੈਸੰਤਰ ਮਾਰਿ॥  
ਚਾਰਿ ਕੁੰਠ ਦਰ ਦਿਸੇ ਸਮਾਰਿ॥  
ਤਿਸ ਤੇ ਭਿੰਨ ਨਹੀਂ ਕੌ ਠਾਉ॥  
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ॥      ਪੰਨਾ - 293

ਸੁਖ ਤੇ ਦੁਖ ਦੋ ਕਪੜੇ ਹਨ, ਜੋ ਮਨੁੱਖ ਨੇ ਪਹਿਨਣੇ ਹੀ ਹਨ ਪਰ ਪੂਰਨ ਗਿਆਨ ਹੋਣ ਤੇ ਦੁਖ ਤੇ ਸੁਖ ਸਮ ਹੋ ਜਾਇਆ ਕਰਦੇ ਹਨ। ਸੋ ਇਹ ਜੀਵਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

ਸਿਧਾਂਤ - ੧. ਦੁਖ ਅਤੇ ਅਗਿਆਨ ਜੜ੍ਹ ਤੱਤਵ

ਦਾ ਕੁਦਰਤੀ ਸਭਾਵ ਹੈ। ਮਾਇਆਕਾਰ ਬ੍ਰਿਤੀ ਵਿਚ ਦੁਖ ਦਾ ਨਿਤਾਂਤ ਨਿਵਾਸ ਹੈ। ਨਾਮ ਅਤੇ ਰੂਪ ਮਾਇਆ ਦੇ ਦੋ ਅੰਗ ਹਨ। ਪ੍ਰਕ੍ਰਿਤੀ ਤੋਂ ਨਿਰਲੇਪ, ਅਛੋਹ ਹੋਣ ਕਰਕੇ ਸਦੀਵ ਅਨੰਦਤ ਹੈ।

੨. ਚੇਤਨ ਦਾ ਸੁਭਾਵ ਸਤਿ, ਚਿੱਤ, ਅੰਨੰਦ ਹੈ।

੩. ਦੁਖ ਵਿਚ ਫਸਣਾ - ਚਾਰੇ ਅੰਤਸ਼ਕਰਣਾਂ, ਮਨ, ਚਿੱਤ, ਬੁੱਧ, ਅਹੰਭਾਵ ਅਤੇ ਇੰਦ੍ਰੀਆਂ ਤਬਾ ਸਰੀਰ ਵਿਚ ਇਨ੍ਹਾਂ ਦੇ ਵਿਸ਼ਿਆਂ - ਸ਼ਬਦ, ਸਪਰਸ਼, ਰੂਪ, ਰਸ, ਗੰਧ ਵਿਚ ਮਮਤਾ ਧਾਰਨ ਕਰ ਲੈਣਾ ਹੀ ਦੁਖ ਵਿਚ ਫਸਣਾ ਹੈ। ਜਦੋਂ ਤੀਕਰ ਹੰਗਤਾ ਮਮਤਾ ਦਾ ਗਿਆਨ ਦੇ ਪ੍ਰਕਾਸ਼ ਕਰਕੇ ਨਾਸ਼ ਨਹੀਂ ਹੁੰਦਾ, ਜੀਵ ਦੁਖੀ ਹੀ ਰਹੇਗਾ।

ਦੁਖ ਦਾ ਖਾਤਮਾ - ਦੁਖ ਦੇ ਨਿਤਾਂਤ ਅਭਾਵ ਦੀ ਅਵਸਥਾ ਆਪਣੇ ਸਰੂਪ ਸਥਿਤ ਦੀ ਪ੍ਰਾਪਤੀ ਅਰਥਾਤ ਜੜ੍ਹ ਤੱਤੂ ਤੋਂ ਆਪਣੇ ਆਪ ਨੂੰ ਸਰਵਦਾ ਭਿੰਨ ਕਰਕੇ ਨਿਰਵਿਕਲਪ, ਨਿਰਲੇਪ, ਸ਼ੁਧ; ਆਪਣੇ ਆਪ ਦਾ ਪ੍ਰਮਾਤਮਾ ਵਿਚ ਅਸਥਿਤ ਹੋਣਾ ਹੈ।

ਉਪਾਂ - ਦੁਖ ਦੇ ਨਿਤਾਂਤ ਅਭਾਵ ਦੀ ਅਵਸਥਾ ਸਰੂਪ ਸਥਿਤੀ ਅਰਥਾਤ ਜੜ੍ਹ ਤੱਤੂ ਤੋਂ ਆਪਣੇ ਆਪ ਨੂੰ ਸਰਬ ਥਾਂ ਭਿੰਨ ਕਰਕੇ, ਨਿਰਵਿਕਾਰ, ਨਿਰਲੇਪ, ਸ਼ੁਧ, ਸਤਿ, ਚਿੱਤ, ਆਨੰਦ ਪ੍ਰਮਾਤਮ ਰੂਪ ਵਿਚ, ਕਰਮ, ਉਪਾਸਨਾ, ਗਿਆਨ ਅਤੇ ਆਤਮ ਚਿੰਤਨ ਦੇ ਦਿੜ੍ਹ ਅਭਿਆਸ ਕਰਨ ਕਰਕੇ, ਆਤਮ ਸ਼ਾਖਸ਼ਾਤ ਕਰਨਾ ਹੈ। ਆਪਣੇ ਜੋਤਿ ਸਰੂਪ ਨੂੰ ਪ੍ਰਭੂ ਸਰੂਪ ਵਿਚ ਲੀਨ ਕਰਕੇ ਆਪਾ ਭਾਵ ਪੂਰਨ ਰੂਪ ਵਿਚ ਮਿਟਾ ਦੇਣਾ ਹੈ ਜਿਸ ਲਈ ਬ੍ਰਹਮ ਨੇਸ਼ਟੀ, ਬ੍ਰਹਮ ਬਕਤਾ, ਬ੍ਰਹਮ ਸ੍ਰੋਤਗੀ, ਸਚ ਆਚਾਰ ਦੇ ਧਾਰਨੀ ਪ੍ਰਵਾਨ ਹੋਏ ਗੁਰਮੁਖ ਦੀ ਸ਼ੁਭ ਭਾਵਨਾ ਅਤੇ ਜੀਅ ਦਾਨ ਬੁਖਸ਼ਣ ਵਾਲੀ ਆਤਮਕ ਮਿਹਰ ਦੀ ਲੋੜ ਹੈ।

ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਟ ਸੁਖੁ ਹੋਇ॥  
ਪੰਨਾ - 57

ਇਸ ਤਰ੍ਹਾਂ ਪਰਪੱਕ ਅਭਿਆਸ ਕਰਕੇ ਦੁਖ ਦਾ ਪੂਰਨ ਰੂਪ ਵਿਚ ਅਭਾਵ ਹੋ ਕੇ, ਜੀਵ ਆਪਣਾ ਜੀਵ ਭਾਵ ਖਤਮ ਕਰਕੇ, ਬ੍ਰਹਮ ਆਨੰਦ ਦੇ ਸਾਗਰ ਵਿਚ ਖੁਸ਼ਾਗੀ ਭਰੀਆਂ ਤਾਰੀਆਂ ਲਾਉਂਦਾ, ਵਾਹਿਗੁਰੂ ਰੂਪ ਹੀ ਹੋ ਜਾਇਆ ਕਰਦਾ ਹੈ।



## ਜੇਲ੍ਹ ਚਿੱਠੀਆਂ

ਭਾਈ ਸਾਹਿਬ ਰਣਧੀਰ ਸਿੰਘ ਜੀ

### ਹਰਨ ਹੋਏ ਸਿੰਘਾਂ ਦੀ ਬਾਹਰ ਦੀ ਹਾਲਤ

ਪਹਿਲਾਂ ਜ਼ਿਕਰ ਹੋ ਚੁੱਕਾ ਹੈ ਕਿ ਅਜੇ ਸਾਰੇ ਸਾਥੀ ਅੰਦਰ ਹੀ ਸਨ ਜਦੋਂ ਅਲਾਰਮ ਹੋ ਗਿਆ। ਫਸੀਲ ਦੀ ਟੱਪਣ ਟਪਾਈ ਵਿਚ ਜਿਨ੍ਹਾਂ ਸਾਥੀਆਂ ਨੇ ਸਿੱਧੀਆਂ ਖੜ੍ਹੇ ਹੋ ਕੇ ਛਾਲਾਂ ਮਾਰੀਆਂ ਸਨ ਉਹ ਹਰਨ ਹੋਣੋਂ ਆਗੀ ਹੋ ਗਏ। ਬਾਕੀ ਦੇ ਤੇਰ੍ਹਾਂ ਸੱਜਣ ਇਨ੍ਹਾਂ ਨੂੰ ਚੁੱਕ ਕੇ ਸਾਥ ਲਿਜਾਣ ਨੂੰ ਭੀ ਤਿਆਰ ਸਨ ਪੰਤੂ ਚਲਣ ਤੋਂ ਆਗੀ ਹੋ ਚੁੱਕੇ ਵੀਰਾਂ ਨੇ ਹੱਥ ਬੰਨ੍ਹ ਕੇ ਆਖਿਆ ਕਿ ਸਾਨੂੰ ਚੁੱਕਣ ਵਿਚ ਤੁਸੀਂ ਭੀ ਰਹਿ ਜਾਵੇਗੇ ਅਤੇ ਜੇ ਚੁੱਕ ਚੁੱਕ ਘਨੇਤੇ ਚਾੜ੍ਹ ਚਾੜ੍ਹ ਕੇ ਲਿਗਏ ਭੀ ਤਾਂ ਕਿਥੇ ਕੁ ਤਾਈਂ ਲਿਜਾਵੇਗੇ? ਥੋੜ੍ਹੀ ਦੂਰ ਜਾਂਦਿਆਂ ਨੂੰ ਸਵੇਰ ਹੋ ਜਾਵੇਗੀ। ਇਸ ਵਾਸਤੇ ਬਿਹਤਰ ਹੈ ਕਿ ਤੁਸੀਂ ਆਪਣਾ ਆਪ ਲੈ ਕੇ ਪੱਤਰਾ ਵਾਚੋ। ਅਸੀਂ ਆਪਣੀ ਫਸੀ ਆਪੇ ਨਿਬੇੜਾਂਗੇ। ਉਨ੍ਹਾਂ ਤੇਰ੍ਹਾਂ ਵਿਚੋਂ ਭੀ ਦੋ ਸਾਥੀਆਂ ਭਾਈ ਹੀਰਾ ਸਿੰਘ ਤੇ ਸਾਧੂ ਰਾਜਿੰਦਰ ਸਿੰਘ ਦੇ ਪੈਰ ਡਾਢੇ ਫੱਟੜ ਹੋ ਚੁੱਕੇ ਸੀ। ਹੱਠ ਨਾਲ ਸਾਥੀਆਂ ਦੇ ਸੰਗ ਸਾਥ ਹੀ ਚਲੇ ਤਾਂ ਗਏ ਪਰ ਕੋਹ ਕੁ ਭਰ ਜਾ ਕੇ ਰਹਿ ਗਏ। ਹਾਰ ਕੇ ਬਾਕੀ ਦੇ ਗਿਆਰ੍ਹ ਸਾਥੀਆਂ ਨੇ ਬਾਰੋ ਬੱਟੀ ਉਨ੍ਹਾਂ ਦੋਹਾਂ ਨੂੰ ਚੁੱਕ ਚੁੱਕ ਕੇ ਲੈ ਜਾ ਕੇ ਦਿਨ ਚੜ੍ਹਦੇ ਤਾਈਂ ਮਸਾਂ ਛੇ ਸੱਤ ਕੋਹ ਦਾ ਪੰਧ ਤਹਿ ਕੀਤਾ। ਓਥੇ ਉਦਿਆਨ ਬੀਆਬਾਨ ਵਿਚ ਉਹ ਦੋਈਂ ਸਾਥੀ ਭੀ ਬਾਉਂ ਦੇ ਬਾਉਂ ਰਹਿ ਗਏ ਅਤੇ ਅਗੇਰੇ ਜਾਣੋਂ ਮੁਕਰੀ ਖਾ ਬੈਠੇ ਅਤੇ ਬਾਕੀ ਦੇ ਗਿਆਰ੍ਹ ਸਾਥੀਆਂ ਨੂੰ ਉਨ੍ਹਾਂ ਦੋਹਾਂ ਨੇ ਜ਼ੋਰ ਪਾ ਕੇ ਅਗੇਰੇ ਤੋਰ ਦਿਤਾ।

### ਫੱਟੜ ਹੋਏ ਸਿੰਘਾਂ ਪਰ ਮਾਰ-ਕੁਟਾਈ ਤੇ ਉਨ੍ਹਾਂ ਦੇ ਫੜੇ ਜਾਣਾ

ਪਿਛਲੇ ਪੰਜ ਸਾਥੀ ਭਾਈ ਪਾਖਰ ਸਿੰਘ (ਛੁਡੀਕੇ) ਭਾਈ ਲਾਲ ਸਿੰਘ (ਨਾਰੰਗਵਾਲ) ਭਾਈ ਸੁੰਦਰ ਸਿੰਘ (ਦੌਲੂ ਨੰਗਰ) ਹਰਨਾਮ ਸਿੰਘ (ਕਾਲਾ ਸੰਘਾ) ਅਤੇ ਭਾਈ ਕੇਸਰ ਸਿੰਘ (ਸੁਰ ਸਿੰਘ) ਜੋ ਜੇਲ੍ਹ ਦੀਵਾਰ ਪਾਸ ਫੱਟੜ ਹੋਏ ਉਠਣੋਂ ਆਗੀ ਹੋਏ ਪਏ ਸਨ, ਪਏ ਪਏ ਹੀ ਹੌਲੀ ਹੌਲੀ ਖਿਸਕ ਕੇ ਲਾਗ ਦੀਆਂ ਪੈਲੀਆਂ ਵਿਚ ਹੋ ਗਏ ਅਤੇ ਉਥੇ ਹੀ ਦੜ੍ਹੇ ਰਹੇ। ਦਿਨ ਚੜ੍ਹੇ ਤਾਈਂ ਭਾਲ ਟੋਲ ਹੋਈ। ਕਿਸੇ ਨੂੰ ਕੁਝ ਪਤਾ ਨਾ ਲੱਗਾ। ਦਿਨ ਦੇ ਦਸ ਵਜ ਗਏ। ਸਾਰੇ ਹਾਰ ਹੰਡ ਹਟੇ। ਜੇਲ੍ਹ ਪੁਲਿਸ ਅਤੇ ਮਿਲਟਰੀ ਪੁਲਿਸ ਦੇ ਦਸਤਿਆਂ ਦੇ ਦਸਤੇ ਦੂਰ ਤਾਈਂ ਲਭਦੇ ਫਿਰੇ ਪਰ ਕਿਸੇ ਨੂੰ ਕੋਈ ਨਾ ਲੱਭਾ। ਦਿਨ ਚਾੜ੍ਹ ਕੇ ਸਭੋਂ ਮੁੜ ਆਏ। ਦਸ ਵਜੇ ਦੇ ਕਰੀਬ ਜੇਲ੍ਹ ਦੇ ਲਾਗਲੇ ਪਿੰਡ ਦੇ ਕੁਛ ਆਦਮੀ ਉਸ ਬਾਉਂ ਦੇ ਕੋਲ ਦੀ ਸੁੱਤੇ ਹੀ ਲੰਘਣ ਲੱਗੇ ਕਿ ਲਾਗਲੇ ਟੋਏ ਵਿਚ ਵੀਰ ਹਰਨਾਮ ਸਿੰਘ (ਕਾਲੇ ਸੰਘੀਆ) ਜੁਆਰ ਬਾਜਰੇ ਦੇ ਬੂਟੇ ਦੇ ਢੇਰ ਵਿਚ ਲੁਕਿਆ ਲਿਪਟਿਆ ਪਿਆ ਸੀ। ਆਦਮੀ ਜਦੋਂ ਟੋਏ ਕੋਲੋਂ ਅਗਾਹਾਂ ਲੰਘ ਗਏ ਤਾਂ

ਹਰਨਾਮ ਸਿੰਘ ਸਿਰ ਚੁਕ ਕੇ ਉਤਾਰਾਂ ਦੇਖਣ ਲੱਗਾ। ਉਦੋਂ ਹੀ ਉਥੋਂ ਦੀ ਮੁਹਰੇ ਗਏ ਆਦਮੀਆਂ ਦੇ ਨਾਲ ਦਾ ਕੁੱਤਾ (ਜੋ ਉਨ੍ਹਾਂ ਦੇ ਪਿਛੇ ਪਿਛੇ ਆ ਰਿਹਾ ਸੀ) ਟੋਏ ਦੇ ਕੋਲ ਦੀ ਲੰਘ ਰਿਹਾ ਸੀ। ਉਸ ਨੇ ਬਿੜਕ ਸੁਣ ਕੇ ਭੌਂਕਣਾ ਸ਼ੁਰੂ ਕਰ ਦਿਤਾ। ਮੂਹਰੇ ਜਾਂਦੇ ਆਦਮੀ ਰੰਕੰਨੇ ਹੋ ਗਏ। ਪਿਛੇ ਮੁੜ ਕੇ ਵੇਖਣ ਲੱਗੇ ਤਾਂ ਕੁੱਤਾ ਖੜ੍ਹਾ ਟੋਏ ਵਲ ਨੂੰ ਭੌਂਕ ਰਿਹਾ ਹੈ। ਝੱਟ ਟੋਏ ਉਤੇ ਸਾਰੇ ਆਦਮੀ ਆ ਖੜ੍ਹੇ ਅਤੇ ਟੋਏ ਨੂੰ ਵੇਖਣ ਲੱਗੇ ਤਾਂ ਵਿਚੋਂ ਬਣੇ ਤਣੇ ਭਾਈ ਹਰਨਾਮ ਸਿੰਘ ਜੀ ਨਮੁਦਾਰ ਹੋ ਗਏ। ਜੇਲ੍ਹ ਵਰਦੀ ਵਾਲੇ ਜੇਲ੍ਹ ਕੈਦੀਆਂ ਦੇ ਕਪੜੇ ਪਛਾਣ ਕੇ ਉਨ੍ਹਾਂ ਜੇਲ੍ਹ ਵਾਲਿਆਂ ਨੂੰ ਆ ਬਥਰ ਦਿਤੀ। ਉਨ੍ਹਾਂ ਨੇ ਆਉਣ ਸਾਰ ਆਗੀ ਹੋਏ ਸ਼ੇਰ ਉਤੇ ਗਿੱਦੜ ਕੁੱਟ ਕਰਨੀ ਸ਼ੁਰੂ ਕਰ ਦਿਤੀ ਤਾਂ ਪਾਸ ਹੀ ਪੈਲੀ ਵਿਚ ਲੁਕੇ ਪਏ ਸੁੰਦਰ ਸਿੰਘ (ਦੌਲੂ ਨੰਗਰ) ਤੋਂ ਨਾ ਰਿਹਾ ਗਿਆ। ਲੰਗੇ ਛੋਰੀ ਆ ਕੇ ਕਿਸੇ ਤੋਂ ਸੋਟਾ ਖੋ ਲਿਆ ਅਤੇ ਲਗਿਆ ਬੜ੍ਹਕਾਉਣ, ਪੰਜਾਂ ਛੋਆਂ ਦਾ ਤਾਂ ਬਹਿਆ ਬਣਾ ਦਿਤਾ। ਫੇਰ ਉਨ੍ਹਾਂ ਆਖਿਆ ਕਿ 'ਤੁਸੀਂ ਲੜ੍ਹੇ ਨਾ, ਸੋਟਾ ਸਾਨੂੰ ਦੇ ਦਿਓ ਅਸੀਂ ਤੁਸਾਨੂੰ ਕੁਛ ਨਹੀਂ ਆਖਦੇ, ਚੁੱਕ ਕੇ ਲੈ ਚਲਦੇ ਹਾਂ।' ਇਉਂ ਕਹਿ ਕੇ ਜਦੋਂ ਸੋਟਾ ਲੈ ਲਿਆ ਤਾਂ ਪਿਛੋਂ ਭਾਈ ਸੁੰਦਰ ਸਿੰਘ ਉਪਰ ਹੀ ਟੁੱਟ ਪਏ। ਮਾਰ ਮਾਰ ਕੇ ਵਿਚਾਰੇ ਦਾ ਬੇਹ ਬਣਾ ਦਿਤਾ। ਭਲਾ ਇਕ ਡਿੱਗੇ ਪਏ ਫੱਟੜ ਹੋਏ ਸ਼ੇਰ ਦੀ ਕੀ ਪੇਸ਼ ਜਾਂਦੀ ਹੈ। ਫਿਰ ਭੀ ਇਹ ਸਿੰਘ ਸਰਮਾ ਹੀ ਸੀ ਜਿਸ ਨੇ ਪਏ ਪਏ ਨੇ ਇਨ੍ਹਾਂ ਹੱਥ ਦਿਖਾਏ ਕੀ ਦੇਖ ਕੇ ਸਾਰੇ ਦੰਗ ਰਹਿ ਗਏ। ਫੇਰ ਕੀ ਸੀ ਫੇਰ ਤਾਂ ਪੈਲੀਆਂ ਵਿਚੋਂ ਭਾਲ ਟੋਲ ਕੇ ਬਾਕੀ ਦੇ ਤਿੰਨ ਫੱਟੜ ਸਾਥੀ ਭੀ ਲੱਭ ਲਏ। ਗੀਦੀਆਂ ਨੇ ਮਰੇ ਪਏ ਸ਼ੇਰਾਂ ਉਤੇ ਹੀ ਆਪਣੀ ਰੱਜ ਕੇ ਹਵਾੜ ਕੱਢੀ। ਜਦੋਂ ਮੁਕਾਬਲੇ ਦਾ ਵੇਲਾ ਸੀ ਉਦੋਂ ਕੋਈ ਨੇੜੇ ਨਾ ਆਇਆ। ਪੰਜੇ ਸ਼ੇਰ ਭਾਵੇਂ ਮਰਨਹਾਰੇ ਹੋ ਗਏ ਪਰ ਕਿਸੇ ਨੇ ਮੰਹੋਂ ਹਾਏ ਸੀ ਨਹੀਂ ਉਚਾਰੀ। ਵੇਖ ਵੇਖ ਕੇ ਸੈਂਕੜੇ ਹੀ ਇਕੱਠੇ ਹੋਏ ਲੋਕ ਹੈਰਾਨ ਰਹਿ ਗਏ ਕਿ ਸਿੰਘ ਲੇਗ ਕਿਸ ਮਿੱਟੀ ਦੇ ਬਣੇ ਹੋਏ ਹਨ। ਕੀ ਪੰਜਾਬ ਦੀ ਧਰਤੀ ਵਿਚ ਹੀ ਇਹ ਖੂਬੀ ਹੈ ਕਿ ਮਰਨਹਾਰੇ ਹੋ ਕੇ ਭੀ ਆਪਣੀ ਬੀਰਤਾ ਨਹੀਂ ਛੱਡਦੇ ਸਗੋਂ ਮਾਰ ਖਾਣ ਨੂੰ ਟਿਚ ਕਰਕੇ ਅਤੇ ਮਰਨ ਨੂੰ ਮਾਉਂ ਹੀ ਸਮਝਦੇ ਹਨ? ਪੰਜਾਂ ਨੂੰ ਹੀ ਉਹ ਅਧਮੇਏ ਕਰਕੇ ਜੇਲ੍ਹ ਵਿਚ ਲੈ ਆਏ ਅਤੇ ਅੱਡੀ ਕੋਠੀਆਂ ਵਿਚ ਲਿਆ ਕੇ ਸਿੱਟ ਦਿਤਾ ਜਿਵੇਂ ਮੌਹੇ ਕੁੱਤੇ ਨੂੰ ਸਿੱਟ ਦੇਈਦਾ ਹੈ। ਨਾ ਕਿਸੇ ਮੁੜ ਵਿਚ ਪਾਣੀ ਪਾਇਆ ਨਾ ਕਿਸੇ ਦਵਾ ਦਾਰੂ ਕੀਤੀ, ਨਾ ਹੇਠ ਵਿਛਾਉਣ ਨੂੰ ਫੂੜੀ, ਨਾ ਅੰਗ ਲੁਕਾਉਣ ਨੂੰ ਕੋਈ ਟੁੱਟੀ ਫੁੱਟੀ ਭੂਰੀ। ਜਰਵਾਣਿਆਂ ਨੇ ਬੜਾ ਕਹਿਰ ਵਰਤਾਇਆ।

ਅਸੀਂ ਇਹ ਗੱਲਾਂ ਸੁਣ ਸੁਣ ਆਪ ਆਪਣੀਆਂ ਕੋਠੀਆਂ ਵਿਚ ਤੜੇ ਹੋਏ ਲੁਛਦੇ ਹਾਂ ਅਤੇ ਲੁਛ ਲੁਛ ਲੂਹਰੀਆਂ ਲੈ ਰਹੇ ਹਾਂ ਪਰ ਸਾਡੀ ਵਾਹ ਕੋਈ ਨਹੀਂ ਜਾਂਦੀ। ਅੱਛਾ ਵੀਰੋ! ਆਪਣੀ ਫਸੀ ਆਪ ਨਿਬੇੜੇ। ਤੁਹਾਡਾ ਗੁਰੂ ਰਖਵਾਲਾ ਹੈ। ਹੋਰ ਏਥੇ ਤੁਹਾਡਾ ਕੌਣ ਹੈ! ਸਾਰੇ ਬੋਡੀ ਜਾਨ ਦੇ ਵੈਗੀ ਬਣੇ ਹੋਏ ਹਨ। ਡਾਕਟਰਾਂ, ਕੰਪੋਡਰਾਂ ਨੂੰ ਸਖਤ ਹੁਕਮ ਦਿਤਾ ਗਿਆ ਕਿ ਇਨ੍ਹਾਂ ਦੇ ਨੇੜੇ ਨਾ ਢੁਕੋ ਅਤੇ ਕੋਈ ਦਵਾ ਮਲ੍ਹਮ ਪੱਟੀ ਮਤ ਕਰੋ। ਭੁੱਖੇ ਤਿਹਾਏ ਅੰਦਰ ਜਾਨ ਤੋੜ ਰਹੇ ਹਨ। ਕੋਲ ਠੰਡੇ ਪਾਣੀ ਦੀ ਘੜੀ ਭੀ ਕੋਈ ਅੰਦਰ ਨਹੀਂ ਰਹਿਣ ਦਿਤੀ ਮਤੇ ਪਾਣੀ ਦਾ ਘੁੱਟ ਨਾ ਪੀ ਲੈਣ। ਆਪੇ ਸਹਿਕ ਸਹਿਕ ਕੇ ਮਰ ਜਾਣਗੇ। ਜਰਵਾਣਿਆਂ ਨੇ ਇਸ ਬਿਧ ਹੀ ਇਨ੍ਹਾਂ ਨੂੰ ਮਾਰਨਾ ਮਥਿਆ ਹੋਇਆ ਸੀ। ਪਰ -

**'ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣ'** (ਪੰਨਾ 961)

**'ਜਿਸੁ ਤੂ ਰਖਹਿ ਤਿਸੁ ਕਉਣ ਮਾਰੈ॥'** (ਪੰਨਾ 1139)

**'ਮ੍ਰਿਗੀ ਪੇਖਤ ਬਧਿਕ ਪ੍ਰਹਾਰੇਣ ਲਖ ਆਵਧਹ॥'**

(ਪੰਨਾ 1354)

**'ਅਹੋ ਜਸ ਰਖੈਣ ਗੋਪਾਲਹ ਨਾਨਕ ਰੇਮ ਨ ਛੈਦਤੇ॥'**

ਬੜੀ ਲੰਮੀ ਚੌੜੀ ਵਿਖਿਆ ਹੈ, ਕੀ ਕੀ ਵਰਣੀਏ। ਬੜਾ ਵਿਸਥਾਰ ਹੋ ਜਾਏਗਾ, ਟੁਕ ਮਾਤ੍ਰ ਹੀ ਦਸਦੇ ਹਾਂ। ਦੂਜੇ ਦੋਈ ਉਦਿਆਨ ਬੀਆਬਾਨੀ ਸਾਬੀ ਭੀ ਫੜੇ ਹੋਏ ਆ ਗਏ। ਉਨ੍ਹਾਂ ਉਤੇ ਇਉਂ ਭੀ ਵਧੇਰੇ ਕੁਟਾਈ ਹੋਈ, ਇਹ ਭੀ ਅਧ-ਮੋਏ ਕਰਕੇ ਅੰਦਰ ਸਿਟ ਦਿਤੇ। ਹੁਣ ਸੁਣੋ ਸਾਡੀ ਵਿਖਿਆ। ਹਰਨ ਹੋਣ ਵਾਲੇ ਦਿਨ ਸਾਰਾ ਦਿਨ ਹੀ ਸਾਨੂੰ ਨਾ ਕਿਸੇ ਨੇ ਖੋਲ੍ਹਿਆ, ਨਾ ਖਾਣ ਪੀਣ ਨੂੰ ਦਿਤਾ। ਨਾ ਕਿਸੇ ਕੋਠੀਆਂ ਅੰਦਰੋਂ ਰਾਤ ਦਾ ਟੱਟੀ ਪਿਸ਼ਾਬ ਕਢਾਇਆ। ਪਰ ਸਾਨੂੰ ਆਪਣੇ ਫਾਕੇ ਕੜਾਕੇ ਯਾ ਅੰਦਰ ਤੜੇ ਰਹਿਣ ਦਾ ਕੁਛ ਫਿਕਰ ਨਾ। ਸਾਨੂੰ ਤਾਂ ਸਾਬੀਆਂ ਦੇ ਦੁਖ ਸਹੰਮੀਆਂ ਦਾ ਸਹਿਸਾ ਤੋੜ-ਤੋੜ ਖਾਵੇ। ਅੰਦਰ ਬੈਠੇ ਹੀ ਕਚੀਚੀਆਂ ਲਈਏ। ਅਸਾਡੇ ਨਿਕਟ ਕੋਈ ਨਾ ਆਵੇ। ਦੂਰ ਦੂਰ ਹੀ ਕੋਠੀਆਂ ਦੇ ਅੱਗੇ ਪਿਛੇ ਚਾਰ ਚੁਫੇਰੇ ਪਹਿਰੇ ਅੱਗੇ ਨਾਲੋਂ ਭੀ ਕਰੜੇ ਲਗ ਛੱਡੇ ਹੋਏ, ਕਿਉਂਕਿ ਜੇਲ੍ਹ ਵਾਲਿਆਂ ਨੂੰ ਖਤਰਾ ਸੀ ਮਤੇ ਬਾਹਰ ਨਠੜੇ ਸਿੰਘ ਅੰਦਰਲਿਆਂ ਨੂੰ ਕੱਢ ਕੇ ਨਾ ਲੈ ਜਾਣ। ਜੇਲ੍ਹ ਬੁਰਜ ਉਤੇ ਭੀ ਭਰੀਆਂ ਬੰਦੂਕਾਂ ਦੇ ਪਹਿਰੇ, ਫਸੀਲ ਬੁਰਜ ਉਤੇ ਭੀ ਸੰਗੀਨੀ ਪਹਿਰੇ। ਇਸ ਸਾਕੇ ਦੀਆਂ ਤਾਰ ਖਬਰਾਂ ਚਾਰ ਚੁਫੇਰੇ ਫਿਰ ਗਈਆਂ। ਦੂਜੇ ਦਿਨ ਹੀ ਕਲਕੱਤੇ ਦੇ ਸਟੇਟਸਮੈਨ (Statesman) ਪੱਤੜ ਵਿਚ A daring deed (ਦਲੇਗੀ ਵਾਲਾ ਕਾਰਨਾਮਾ) ਦੀ ਸੁਰਖੀ ਹੇਠ ਇਸ ਜੇਲ੍ਹ ਦਾ ਹਰਨ ਸਾਕੇ ਦਾ ਹਾਲ ਛੱਪ ਗਿਆ ਅਤੇ ਦੂਸਰੇ ਦਿਨ ਹੀ ਆਥਣ ਨੂੰ ਆਈ. ਜੀ. (ਜਰਨੈਲ) ਹੋਰੀਂ ਖਡਾ ਖੂਨ ਹੋਏ ਆਣ ਪਹੁੰਚੇ। ਆਉਣ ਸਾਰ ਹੀ ਸੜੇ ਬਲੇ ਨੇ ਬੜੇ ਬੜੇ ਬੜੇ ਸਖਤ ਹੁਕਮ ਚਾੜ੍ਹੇ। ਪਹਿਲੀ ਸੱਟ ਹੀ ਸਾਰਿਆਂ ਦੇ ਬੇੜੀਆਂ ਢੰਡੇ ਵਾਲੀਆਂ

ਪੁਆ ਦਿਤੀਆਂ ਅਤੇ ਸੁੱਕੀਆਂ ਸੜੀਆਂ ਰੋਟੀਆਂ ਸਭ ਨੂੰ ਦੇਣ ਦਾ ਹੁਕਮ ਲਾ ਦਿਤਾ। ਸਾਰਿਆਂ ਦੇ ਸਾਫੇ ਖੋਹ ਲਈ। ਰਾਤ ਨੂੰ ਤੇੜ ਕਛਹਿਰੇ ਬਿਨਾਂ ਸਾਰੇ ਕਪੜੇ ਲੁਹਾ ਕੇ ਲੈ ਜਾਣ ਦਾ ਦਸਤੂਰ ਬੰਨ੍ਹ ਦਿਤਾ। ਗੁਰਕੇ ਧਾਰਮਿਕ ਪੁਸਤਕਾਂ ਸਭ ਵਾਪਸ ਲੈ ਲਈਆਂ ਅਤੇ ਪੁਲੀਟੀਕਲ ਕੈਦੀਆਂ ਵਾਲੇ ਸਭ ਹਕੂਮ ਬੰਦ ਕਰ ਦਿਤੇ। ਗੱਲ ਕੀ ਜੋ ਕਰੜਾਈਆਂ ਹੋ ਸਕੀਆਂ ਸੋ ਕੀਤੀਆਂ। ਹੁਕਮ ਚਾੜ੍ਹ ਚੂੜ੍ਹ ਕੇ ਪੰਜਾਬੀ ਕੋਠੀਆਂ ਦੀ ਰੌਂਦ ਕਰਨ ਚੜ੍ਹ ਪਿਆ। ਫਿਰਦਾ ਫਿਰਦਾ ਮੇਰੀ ਕੋਠੀ ਅੱਗੇ ਆਣ ਖਲੋਇਆ। ਬੜਾ ਲੋਹਾ ਲਾਖਾ ਹੋਇਆ। ਗੁਸੇ ਨਾਲ ਸਿਰ ਤੋਂ ਪੈਰਾਂ ਤਾਈਂ ਕੰਬੇ। ਮੇਰੇ ਵਲ ਗਹਿਰੀ ਕਹਿਰੀ ਨਿਗ੍ਰਾ ਨਾਲ ਵੇਖ ਕੇ ਅਤੇ ਤਾਮ-ਤੁੜੂਕ ਹੋ ਕੇ ਬੋਲਿਆ, ਇਸ ਦਾ ਆਪਣੇ ਹੱਥੀਂ ਰੋਟੀ ਪਕਾਉਣ ਦਾ ਖਾਸ ਅਧਿਕਾਰ ਜੋ ਇਸ ਨੂੰ ਮਿਲਿਆ ਹੋਇਆ ਸੀ ਅੱਜ ਤੋਂ ਬੰਦ! ਮੈਂ ਆਖਿਆ! 'ਕਰੇ ਕੋਈ ਤੇ ਭਰੇ ਕੋਈ? ਮਹਿੰ ਭੀ ਕਾਲੀ ਤੇ ਭੇਡ ਭੀ ਕਾਲੀ? ਚੰਗਾ ਨਿਆਉਂ ਇਨਸਾਫ਼ ਹੈ?'

ਆਈ. ਜੀ. - ਹਾਂ ਭਾਈ ਜੀ! ਇਕ ਮਹਿੰ ਲਿਬੜੀ ਸਾਰਿਆਂ ਨੂੰ ਲਿਬੇੜ ਦਿੰਦੀ ਹੈ ਪਰ ਏਥੇ ਤਾਂ ਤੂੰ ਹੀ ਸਾਰਿਆਂ ਦਾ ਸਰਗਨਾ ਹੈ। ਤੇਰੇ ਇਸ਼ਾਰੇ ਨਾਲ ਹੀ ਸਾਰੇ ਭੱਜੇ ਹਨ।

ਦਾਸ - ਤਾਂ ਮੈਂ ਕਿਉਂ ਨਾ ਭੌਜਿਆ?

ਆਈ. ਜੀ. - ਤੂੰ ਭੱਜ ਨਹੀਂ ਸਕਿਆ। ਤੈਨੂੰ ਬੋਲ੍ਹਣ ਆਏ ਸਨ ਪਰ ਤਾਲਾ ਬੁਲ੍ਹ ਨਹੀਂ ਸਕਿਆ। ਚਾਬੀਆਂ ਦਾ ਗੁੱਛਾ ਗਲਤ ਹੱਥ ਵਿਚ ਆ ਗਿਆ, ਨਹੀਂ ਤਾਂ ਤੈਂ ਭੀ ਪੱਤਰਾ ਵਾਚਣਾ ਸੀ।

ਇਕ ਸਿਪਾਹੀ - ਨਹੀਂ ਹਜੂਰ! ਉਹ ਤਾਂ ਤਾਲਾ ਭੰਨਣ ਲੱਗੇ ਸਨ ਪਰ ਸਾਧੂ ਨੇ ਅੰਦਰੋਂ ਆਖਿਆ ਜਾਓ ਟਕਰਾਂ ਨਾ ਮਾਰੋ, ਆਪੇ ਆਪਣੀਆਂ ਕੋਠੀਆਂ ਨੂੰ ਵਾਪਸ ਚਲੋ ਜਾਓ।

ਆਈ. ਜੀ. - ਨਹੀਂ! ਨਹੀਂ!! ਅਲਾਰਮ ਹੋ ਗਿਆ ਨਹੀਂ ਤੋਂ ਇਸ ਕੇ ਜ਼ਰੂਰ ਲੇ ਜਾਨਾ ਬਾ! ਹਮ ਕੋ ਪੱਕਾ ਸਬੂਤ ਮਿਲਾ ਹੈ, ਜੋ ਕੁਛ ਹੂਆ ਹੈ ਇਸ ਕੀ ਹਦਾਇਤ ਅੰਦਰ ਹੀ ਹੂਆ ਹੈ।

ਦਾਸ - ਪੱਕਾ ਸਬੂਤ ਆਪ ਦੇ ਪਾਸ ਕੁਛ ਨਹੀਂ। ਵਧਾਵਾ ਰਾਮ ਨੇ ਹੀ ਵਾਧੂ ਭਰਮ ਪਾ ਦਿਤਾ ਹੈ। ਹੁਣ ਤੁਸੀਂ ਭੁਹੇ ਹੋਏ ਵੇਹੋ, ਜਦੋਂ ਠੰਡੇ ਹੋਵੇਗੇ ਤਾਂ ਆਪੇ ਸੜ ਆ ਜਾਓ। ਸੱਚ ਨੇ ਓੜਕ ਨਿਤਰ ਕੇ ਰਹਿਣਾ ਹੈ ਪੈਰ ਦਾਣਾ ਬੰਦ ਕਰੋ। ਏਥੇ ਤਾਂ ਸਬਰ ਹੀ ਹੈ, ਦਾਤਾਰ ਰਾਜਿਕ ਆਪੇ ਸਾਰ ਲਵੇਗਾ। ਅਫਸੋਸ ਹੈ ਤਾਂ ਆਪ ਦੇ ਨਿਆਊਂ ਇਨਸਾਫ਼ ਉਤੇ ਹੈ ਜੋ ਆਪ ਨੇ ਸਾਡੇ ਸਾਬੀ ਮਜ਼ਲੂਮਾਂ ਉਤੇ ਵਰਤਿਆ ਵਰਤਾਇਆ। ਉਹ ਭੱਜ ਗਏ ਉਨ੍ਹਾਂ ਕਸੂਰ ਕੀਤਾ। ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਗੀ ਪਰ ਉਨ੍ਹਾਂ ਫਿਗਿਆਂ ਢਠਿਆਂ ਫੱਟੜਾਂ ਉਤੇ ਜੋ ਨਾਹਕ ਮਾਰ

ਕਟਾਈ ਕੀਤੀ ਗਈ ਅਤੇ ਅਧ ਮੌਦੇ ਕਰਕੇ ਉਨ੍ਹਾਂ ਨੂੰ ਕੋਠੀਆਂ ਵਿਚ ਮੌਦੇ ਕੁੱਤਿਆਂ ਦੀ ਨਿਆਈਂ ਸਿਟ ਦਿਤਾ ਗਿਆ, ਨਾ ਉਨ੍ਹਾਂ ਦੀ ਕੋਈ ਦਵਾਈ ਕੀਤੀ ਗਈ, ਨਾ ਖਾਣ ਨੂੰ ਖਾਣਾ, ਨਾ ਪੀਣ ਨੂੰ ਪਾਣੀ ਦਿਤਾ ਗਿਆ, ਇਹ ਦੱਸੋ ਕਿਹੜੇ ਕਾਨੂੰਨ ਅਨੁਸਾਰ ਉਨ੍ਹਾਂ ਨਾਲ ਪੁੱਜ ਕੇ ਬਦਸ਼ਲੂਕੀ ਕੀਤੀ ਗਈ ਹੈ? ਅਸੀਂ ਤਾਂ ਉਨ੍ਹਾਂ ਦੀ ਇਹ ਦੁਰ-ਦਸ਼ਾ ਦੇਖ ਕੇ ਆਪੇ ਹੀ ਸਭ ਖਾਣਾ ਪੀਣਾ ਛੱਡਣ ਨੂੰ ਤਿਆਰ ਹਾਂ ਅਤੇ ਭੁੱਖ ਹੜਤਾਲ ਕਰ ਦਿਤੀ ਹੋਈ ਹੈ। ਤੁਸੀਂ ਕੀ ਨਿਰਾਲੇ ਹੁਕਮ ਚੜ੍ਹਾਉਂਦੇ ਹੋ। ਜਦ ਤਾਈਂ ਤੁਸੀਂ ਉਨ੍ਹਾਂ ਮਜ਼ਲੂਮਾਂ ਦੀ ਦਾਗੀ ਨਹੀਂ ਕਰੋਗੇ ਅਤੇ ਉਨ੍ਹਾਂ ਦੇ ਖਾਣ ਪੀਣ ਦੀ ਸਾਰ ਨਹੀਂ ਲਵੇਗੇ ਤਦ ਤਾਈਂ ਸਾਡੇ ਲਈ ਪਾਣੀ ਪੀਣਾ ਲਹੂ ਦੀਆਂ ਘੁੱਟਾਂ ਪੀਣਾ ਹੈ ਅਤੇ ਖਾਣਾ ਜ਼ਹਿਰ ਦਾ ਖਾਣਾ ਹੈ।

ਆਈ. ਜੀ. - (ਖਿਡ ਕੇ ਤੇ ਤਮਕ ਹੋ ਕੇ) ਤੁਹਾਡੇ ਲੋਕਾਂ ਨੇ ਖਾਸ ਕਰ ਤੁਹਾਡੇ ਭੱਜਣ ਵਾਲੇ ਭਰਾਵਾਂ ਨੂੰ ਮੈਨੂੰ ਬਹੁਤ ਬਦਨਾਮ ਕੀਤਾ ਹੈ। ਤੁਹਾਡੇ ਨਾਲ ਜਿਤਨੀ ਹੋਵੇ ਉਤਨੀ ਥੋੜ੍ਹੀ ਹੈ।

ਦਾਸ - ਤੁਸੀਂ ਆਪਣੀ ਕਰਤੂਤੇ ਆਪ ਬਦਨਾਮ ਹੋਏ ਹੋ। ਇਸ ਵਿਚ ਸਾਡਾ ਯਾ ਭੱਜਣ ਵਾਲਿਆਂ ਦਾ ਕੋਈ ਕਸੂਰ ਨਹੀਂ। ਪਿਛਲੀ ਵੇਰ ਜਦੋਂ ਤੁਸੀਂ ਜੇਲ੍ਹ ਦਾ ਦੌਰਾ ਕਰਨ ਆਏ ਸੀ ਮੈਂ ਤੁਸਾਂ ਨੂੰ ਬਥੇਰਾ ਕਿਹਾ ਕਿ ਤੁਸੀਂ ਵਧਾਵਾ ਰਾਮ ਦਾ ਫੈਸਲਾ ਕਰ ਜਾਓ, ਨਹੀਂ ਤਾਂ ਕੰਮ ਵਿਗੜ ਜਾਏਗਾ ਅਤੇ ਤੁਸੀਂ ਮੰਨ ਕੇ ਭੀ ਗਏ ਸੀ ਕਿ ਇਸ ਨੂੰ ਬਦਲ ਦਿਤਾ ਜਾਵੇਗਾ, ਪਰ ਇਸ ਨੇ ਤੁਹਾਡੇ ਉਪਰ ਫੇਰ ਕੋਈ ਭੋਗੀ ਪਾ ਲਈ ਅਤੇ ਫੇਰ ਇਥੇ ਦਾ ਇਥੇ ਹੀ ਰਿਹਾ। ਇਸ ਨੇ ਅੱਗੇ ਨਾਲੋਂ ਭੀ ਤੰਗ ਕਰਨਾ ਸ਼ੁਰੂ ਕਰ ਦਿਤਾ। ਤੁਹਾਡੇ ਹੁਕਮ ਦੇ ਬਰ-ਖਿਲਾਫ ਸਾਰੇ ਕੰਮ ਇਸ ਨੇ ਕੀਤੇ ਅਤੇ ਆਏ ਵਿਚ ਮਿੱਟੀ ਦੇਣ ਲਗ ਗਿਆ, ਇਸ ਤਰ੍ਹਾਂ ਅਨੇਕ ਪ੍ਰਕਾਰ ਦੀਆਂ ਖਰਾਬੀਆਂ ਇਸ ਨੇ ਕੀਤੀਆਂ। ਇਸ ਨੂੰ ਨੋਟਿਸ ਭੀ ਦਿਤੇ ਗਏ ਕਿ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਵੇ ਪਰ ਇਸ ਦੇ ਕੰਨ ਤੇ ਜੂੰ ਨਾ ਸਰਕੀ। ਫੇਰ ਸੁਪੰਟੈਂਡੰਟ ਦੀ ਮਾਰਫਤ ਸਾਰੀਆਂ ਤਕਲੀਫਾਂ ਅਤੇ ਸ਼ਿਕਾਇਤਾਂ ਇਸ ਸਬੰਧੀ ਲਿਖ ਕੇ ਮੁਫ਼ਤ ਆਪ ਨੂੰ ਭੇਜੀਆਂ ਪਰ ਇਸ ਨੇ ਜਾਣ ਨਾ ਦਿਤੀਆਂ, ਵਿਚੇ ਹੀ ਖਪਾ ਲਈਆਂ, ਓੜਕ -

‘ਤੰਗ ਆਇਦ ਬਜੰਗ ਆਇਦ।’

ਦੇ ਮਸਲੇ ਅਨੁਸਾਰ ਅਸਾਡੇ ਸਾਬੀਆਂ ਨੂੰ ਕੁੱਦਣਾ ਪਿਆ। ਇਸ ਵਿਚ ਦੱਸੋ ਕਿਸ ਦਾ ਕਸੂਰ ਹੈ?

ਆਈ. ਜੀ. ਇਹ ਸਭ ਗੱਲਾਂ ਸੁਣ ਕੇ ਚੁੱਪ ਕਰਕੇ ਚਲਿਆ ਗਿਆ ਅਤੇ ਖਾਲਸੇ ਦੇ ਕੜਾਕੇ ਦੇ ਮੌਰਚੇ ਲਗ ਗਏ। ਦਾਸ ਦਾ ਰਾਸ਼ਨ ਸੀਧਾ ਸਭ ਬੰਦ ਹੋ ਗਿਆ ਅਤੇ ਦੇਰਾਂ ਮੂਹੀਆਂ ਹੋ ਗਈਆਂ। ਗੁਰ ਸਿੱਧੀਆਂ ਕਰਾਊ ਤਾਂ ਫੇਰ ਲੰਗਰ ਸਜਣਗੇ ਨਹੀਂ ਤਾਂ ਤੇਰੀ ਇਛਿਆ। ਜਰਵਾਣਿਆਂ ਨਾਲ

ਕਿਸੇ ਦਾ ਕੀ ਜ਼ੋਰ ਹੈ। ਅੱਛਾ ਲਾ ਲੈਣ ਜਿਹੜਾ ਜ਼ੋਰ ਉਨ੍ਹਾਂ ਲਾਉਣਾ ਹੈ। ਜਿੰਦ ਜਾਨ ਜੀਅ ਪਾਨ ਸਭ ਦਾਤਾਰ ਸਤਿਗੁਰੂ ਸਮਰੱਥ ਕਰਤਾਰ ਦੇ ਹੱਥ ਵਸ ਹੈ ਅਤੇ ਉਹੀ ਸਭ ਦਾ ਰਾਜਕ ਅਤੇ ਜੀਵਨ ਅਧਾਰ ਹੈ। ਜਿਨ੍ਹਾਂ ਨੂੰ ਉਸ ਨੇ ਕ੍ਰਿਪਾ ਕਰ ਨਾਮ ਦੇ ਅਧਾਰ ਬਖਸ਼ੇ ਹਨ ਤਿਨ੍ਹਾਂ ਨੂੰ ਖੁਧਿਆ ਖੇਦ ਕੀ ਹੋ ਸਕਦੇ ਹਨ। ਹੁਕਮ ਦੇਣ ਵਾਲੇ ਤਾਂ ਹੁਕਮ ਦੇ ਕੇ ਚਲੇ ਗਏ। ਏਪਰ ਹੁਕਮ ਦੀ ਸੁਤੇ ਆਨੰਦੀ ਖੇਡ ਵਰਤ ਰਹੀ ਹੈ। ਆਈ. ਜੀ. ਦੀ ਸੋਧ ਸੁਧਾਈ ਕਰਨ ਦਾ ਅਸਰ ਸੋਹਣਾ ਹੋਇਆ ਕਿ ਫੱਟੜ ਸੱਜਣਾ ਦੀ ਦਵਾ ਦਾਰੂ ਹੋਣ ਲਗ ਪਈ ਅਤੇ ਸਭ ਦੀ ਭੁੱਖ ਹੜਤਾਲ ਭੀ ਸੁਤੇ ਸਿਧ ਟੁਟ ਗਈ। ਪਰ ਬਿਬੇਕ ਧਰਮੀਆਂ ਦਾ ਤਾਂ ਕੜਾਕੇ ਦਾ ਕੜਾਕਾ ਹੀ ਰਿਹਾ। ਰਾਸ਼ਨ ਬੰਦ ਕਰਨ ਦਾ ਹੁਕਮ ਚਾੜ੍ਹ ਕੇ ਫੇਰ ਕਿਸੇ ਨੇ ਸਾਰ ਹੀ ਨਾ ਲਈ। ‘ਕਹਿਰ ਦਰਵੇਸ਼ ਬਰ ਜਾਨੇ ਦਰਵੇਸ਼।’ ਪਰੰਤੂ ਸਤਿਗੁਰੂ ਨੇ ਆਪਣੇ ਦਰਵੰਦ ਦੇ ਦਰਵੇਸ਼ਾਂ ਨੂੰ ਦੁਖਾਂ ਦੀ ਜੀਰਾਂਦ ਦੇ ਛੱਡੀ ਹੋਈ ਹੈ।

ਜੇ ਸੁਖ ਦੇਹਿ ਤ ਤੁਝਹਿ ਅਰਧੀ ਦੁਖਿ ਭੀ ਤੁਝੈ ਧਿਆਈ॥

ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚ ਸੁਖ ਮਨਾਈ॥

ਪੰਨਾ - 747

ਵਾਹੁ ਸਤਿਗੁਰ! ਤੈਂ ਦੁਖ ਵਿਚ ਸੁਖ ਮਨਾਉਣ ਦੀਆਂ ਸੋਹਣੀਆਂ ਪ੍ਰੀਖਿਆ ਕਸੌਟੀਆਂ ਲਾਈਆਂ। ਦੁਖ ਸੁਖ ਸਮ ਕਰਿ ਜਾਨਣ ਦੀਆਂ ਸੋਹਣੀਆਂ ਸੰਖਿਆ ਸਿਖਾਈਆਂ। ਨਾਮ ਦਾ ਸਦਾ ਅਧਾਰ ਬਖਸ਼ ਕੇ ‘ਭੁਖ ਸਭ ਗਵਾਈਆਂ।’ ਵਾਲੀਆਂ ਸੋਹਣੀਆਂ ਸੰਤੋਸ਼ ਦਵਾਈਆਂ ਕਰ ਵਿਖਾਈਆਂ। ਦੋ ਸਾਤੇ ਗੁਜਰ ਗਏ। ਨਿਰ ਅਹਾਰ ਵਰਤੀਆਂ ਨੂੰ ਨਿਰਕਾਰ ਨਾਮ ਅਧਾਰ ਭਏ। ਨਾਮ ਜੋਤਿ ਰਹਸ ਸੁਆਦ ਅੰਤਰ ਗੀਧਿਆਂ ਨੂੰ ਖੁਧਤਾਸ ਦਾ ਨਿਮਖ ਮਾਤਰ ਅਹਿਸਾਸ ਭੀ ਨਹੀਂ ਭਾਸਦਾ। ਇਹ ਸਤਿਗੁਰੂ ਦੀ ਅਪਾਰ ਨਦਰ ਮਿਹਰ ਦਾ ਹੀ ਪ੍ਰਭਾਵ ਵਰਤ ਰਿਹਾ ਹੈ। ਸਤਿਗੁਰੂ ਨੇ ਪਹਿਲਾਂ ਹੀ ਅਜੇਹੀਆਂ ਹੰਢ ਹੰਢਣੀਆਂ ਵਿਚ ਹੰਢਾ ਕੇ ਇਮਤਿਹਾਨ ਪਾਸ ਕਰਾ ਲਏ ਸਨ। ਹੁਣ ਤਾਂ -

ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ॥

ਦੇ ਪਰਚੇ ਵਿਚ ਪੂਰੇ ਉਤਰਨ ਦੇ ਪ੍ਰੀਖਿਆ ਕਸਉਟੇ ਚੜ੍ਹੇ ਹੋਏ ਹਨ। ਏਥੇ ਭੀ ਆਪੇ ਹੀ ਪੂਰਾ ਉਤਾਰਸੀ। ਦੋ ਹਰਦਿਤਾਂ ਦੇ ਉਪਰ ਤਿੰਨ ਚਾਰ ਦਿਹਾੜੇ ਹੋਰ ਬਤੀਤ ਗਏ। ਅਮਲ ਅਲੇਲੀਆਂ ਨੂੰ ਨਾਮ ਅਮਲ ਮਾਵਿਆਂ ਉਪਰ ਹੀ ਸੰਤੁਸ਼ਟ ਰਹਿਦਿਆਂ ਸਤਾਰ੍ਹਵੇਂ ਦਿਨ ਸਬਰ ਸੰਤੋਖ ਦਾ ਫਲ ਅੰਕੁਰ ਲਗਾ ਸਫੁਟ ਹੋਣ, ਤ੍ਰਿਭਵਣ ਧਣੀ ਨੇ ਆਪਣੇ ਉਧਾਰ ਜਨੀਆਂ ਉਤੇ ਮਇਆਂ ਕਰ ਫੇਰ ਮਾਇਆ ਫੇਰ ਦਿਤੀ ਅਤੇ ਰਾਤਰੀ ਸਮੇਂ ਇਸ ਬਿਧ ਸੁਪਨ ਚਮਤਕਾਰ ਦਿਖਾਏ। ਇਸ ਵਾਰਤਾ ਸਬੰਧੀ ਪਹਿਲਾਂ ਇਕ ਵੀਰ ਭਾਈ ਕ੍ਰਿਪਾ ਸਿੰਘ ਉਤੇ ਛਿੰਨ ਭੰਗਰੀ ਵਰਤਾਰਾ ਵਰਤਿਆ, ਉਹ ਕਟਾਖਸੀ ਕਉਤਕ ਵਰਣਨ ਕਰਨਾ ਅਵੱਸ਼ ਜ਼ਰੂਰੀ ਹੈ।

‘ਚਲਦਾ’

## ਹਮ ਇਹ ਕਾਜ ਜਗਤ ਮੋ ਆਏ

ਸੰਤ ਵਰਿਆਮ ਸਿੰਘ ਜੀ  
ਬਾਨੀ ਵਿ. ਗੁ. ਰੁ.ਮਿਸ਼ਨ

ਜਿਸ ਵਕਤ ਗੁਰੂ ਮਹਾਰਾਜ ਜੀ ਮਾਲਵੇ ਵਿਚ ਜਾਂਦੇ ਨੇ, ਡੱਲੇ ਕੋਲ ਆਪ ਠਹਿਰੇ ਹੋਏ ਨੇ, ਉਥੇ ਭਾਈ ਭਗਤੂ ਦੀ ਅੰਲਾਦ ਵਿਚੋਂ, ਭਾਈ ਜੀਵਨ ਦੇ ਪੁੱਤਰ ਦਰਸ਼ਨ ਕਰਨ ਆਏ। ਫਤਿਹ ਸਿੰਘ, ਰਾਮ ਸਿੰਘ, ਤੱਖਤ ਸਿੰਘ, ਤਿਲੋਕ ਸਿੰਘ ਚਾਰ ਭਰਾ ਸਨ ਤੇ ਇਹ ਦੋ ਮਾਵਾਂ ਦੀ ਕੁਝੋ ਹੋਏ ਸਨ। ਮਹਾਰਾਜ ਨੇ ਕਿਹਾ ਕਿ ਅਸੀਂ ਤੁਹਾਡੇ ਪਿੰਡ ਚਲਣਾ ਹੈ, ਕਦੇ ਨਹੀਂ ਸੀ ਕਿਸੇ ਨੂੰ ਮਹਾਰਾਜ ਨੇ ਚੱਲਣ ਲਈ ਕਿਹਾ। ਉਹ ਹੈਰਾਨ ਹੋ ਗਏ ਤੇ ਕਹਿਣ ਲੱਗੇ ਕਿ ਸੱਚੇ ਪਾਤਸ਼ਾਹ! ਇਹ ਮਾਲਵਾ ਵੀ ਕਿਤੇ ਰਹਿਣ ਦਾ ਥਾਂ ਹੈ। ਐਥੇ ਤਾਂ ਐਨੀ ਜਿਆਦਾ ਧੁੱਪ ਪੈਂਦੀ ਹੈ, ਐਨੀ ਉਡਾਰ ਹੈ, ਰੇਤਾ ਉੜਦਾ ਹੈ ਕਿ ਅਸੀਂ ਤਾਂ ਰੋਟੀ ਵੀ ਨਹੀਂ ਬਣਾ ਸਕਦੇ। ਸਾਰੇ ਦਰਵਾਜ਼ੇ ਬੰਦ ਕਰਕੇ ਝੀਖਾਂ ਵਿਚ ਕੱਪੜੇ ਦੇ ਦਿੰਦੇ ਹਾਂ। ਕੋਠੇ ਦੇ ਮੌਜੂਦੇ ਬੰਦ ਕਰ ਦਿੰਦੇ ਹਾਂ। ਹੋ ਸੱਚੇ ਪਾਤਸ਼ਾਹ! ਕਿਤੇ ਰੋਟੀ ਖਾ ਲਈਏ ਤਾਂ ਖਾ ਲਈਏ, ਨਹੀਂ ਤਾਂ ਦੰਦ ਹੀ ਨਹੀਂ ਲਗਦੇ, ਐਨੀ ਧੜ ਮੰਹ ਦੇ ਅੰਦਰ ਆ ਜਾਂਦੀ ਹੈ। ਗਰਮੀ ਐਨੀ ਜਿਆਦਾ ਹੈ ਕਿ ਸੱਚੇ ਪਾਤਸ਼ਾਹ! ਸਹਿ ਨਹੀਂ ਹੁੰਦੀ। ਉਸਨੇ ਜਵਾਬ ਦੇ ਦਿੱਤਾ, ਕਹਿੰਦੇ, ਮਹਾਰਾਜ! ਇਹ ਤਾਂ ਬਹੁਤ ਸੋਹਣਾ ਥਾਂ ਹੈ, ਜਿਥੇ ਆਪ ਜੀ ਦਾ ਉਤਾਰਾ ਹੈ। ਮਹਾਰਾਜ ਜੀ ਕਹਿੰਦੇ, ਨਹੀਂ ਭਾਈ ਫਤਿਹ ਸਿੰਘ ਅਸੀਂ ਤੇਰੇ ਪਿੰਡ ਜ਼ਰੂਰ ਜਾਣਾ ਹੈ। ਉਸਨੂੰ ਕੋਈ ਨਹੀਂ ਸੀ ਪਤਾ ਕਿ ਗੁਰੂ ਮਹਾਰਾਜ ਕਿਉਂ ਬਾਰ ਬਾਰ ਕਹਿੰਦੇ ਹਨ। ਕਹਿੰਦੇ ਜਾਓ ਤਿਆਰੀ ਕਰੋ। ਬਠਿੰਡੇ ਤੋਂ ਆਪ ਨੇ ਤਿਆਰੀ ਕਰਾ ਦਿੱਤੀ। ਉਹਨਾਂ ਨੇ ਇਕ ਦਰਖਤ ਵੱਚ ਵੱਚ ਕੇ ਆਲੇ-ਦੁਆਲੇ ਬਹੁਤ ਸੰਘਣੀ ਵਾੜ ਕਰ ਦਿੱਤੀ, ਸਰਕੜਾ ਲਾ ਦਿੱਤਾ ਕਿ ਰੇਤਾ ਅੰਦਰ ਮਹਾਰਾਜ ਤੱਕ ਨਾ ਜਾਵੇ। ਰੇਤੇ ਦੇ ਉੱਤੇ ਐਨਾ ਪਾਣੀ ਛਿੜਕਿਆ ਆਲੇ ਦੁਆਲੇ ਤੋਂ ਹਵਾ ਬੰਦ ਕਰ ਦਿੱਤੀ। ਉਹ ਬਹੁਤ ਠੰਡਾ ਲਗਦਾ ਹੈ, ਜਿਵੇਂ ਵਾਤਾਵਰਣ ਅਨੁਕੂਲ ਠੰਢਾ ਘਰ ਹੁੰਦਾ ਹੈ। ਉਹ ਝੰਪੜੀ ਦੇ ਅੰਦਰ ਮਹਾਰਾਜ ਜੀ ਜਾ ਕੇ ਬਿਰਾਜ ਗਏ। ਕਹਿਣ ਲੱਗੇ, ਪਿਆਰਿਓ! ਤੁਸੀਂ ਤਾਂ ਕਹਿੰਦੇ ਸੀ ਐਥੇ ਅੱਗ ਵਰਦੀ ਹੈ, ਇਹ ਤਾਂ ਪਾਉਂਟੇ ਸਾਹਿਬ ਦਾ ਨਜ਼ਾਰਾ ਦਿੰਦੀ ਹੈ। ਜਿਹੜੀ ਤੁਸੀਂ ਇਹ ਝੁੱਗੀ ਬਣਾਈ ਹੈ, ਸਾਨੂੰ ਤਾਂ ਇਹ ਪਿਆਰੀ ਲਗਦੀ ਹੈ।

ਦੋ ਦਿਨ ਰਹਿਣ ਤੋਂ ਬਾਅਦ ਮਹਾਰਾਜ ਕਹਿੰਦੇ, ਫਤਿਹ ਸਿੰਘ ਅੱਜ ਪਰਸ਼ਾਦਾ ਅਸੀਂ ਤੁਹਾਡੇ ਘਰ ਛਕਾਂਗੇ। ਉਸ ਵੇਲੇ ਮਹਾਰਾਜ ਜੀ ਘੱਝੇ ਤੇ ਸਵਾਰ ਹੁੰਦੇ ਨੇ, ਪਰਸ਼ਾਦਾ ਤਿਆਰ ਸੀ। ਫਤਿਹ ਸਿੰਘ ਅੱਗੋ-ਅੱਗੋ ਜਾਂਦਾ ਹੈ, ਰਾਮ ਸਿੰਘ ਅੱਗੋ ਅੱਗੋ ਜਾਂਦਾ ਹੈ, ਮਹਾਰਾਜ ਜੀ ਨੂੰ ਘਰ ਲੈ ਕੇ ਜਾ ਰਹੇ ਹਨ। ਮਹਾਰਾਜ ਜੀ ਜਾਂਦੇ-ਜਾਂਦੇ ਇਕ ਦਮ ਘੜੇ ਤੋਂ ਉਤਰ ਗਏ। ਪਿੱਛੇ ਮੁੜਕੇ ਦੇਖਿਆ, ਕਹਿੰਦੇ, ਸੱਚੇ ਪਾਤਸ਼ਾਹ! ਸਾਡੇ ਪਿੱਛੇ-ਪਿੱਛੇ ਆ ਜਾਓ, ਆਪਣਾ ਘਰ ਤਾਂ ਅਗੇ ਹੈ। ਗੁਰੂ ਮਹਾਰਾਜ ਜੀ ਇਕ ਗਰੀਬ ਦੇ

ਘਰ ਜਾਂਦੇ ਨੇ, ਕਹਿੰਦੇ ਕੀ ਇਹ ਘਰ ਨਹੀਂ ਹੈ। ਉਥੇ ਸਾਰਿਆਂ ਦੇ ਕੱਚੇ ਘਰ ਹੀ ਸੀ। ਮਹਾਰਾਜ ਜੀ ਉਸ ਗਰੀਬ ਦੇ ਕੱਚੇ ਘਰ ਵਿਚ ਦਾਖਲ ਹੋ ਜਾਂਦੇ ਹਨ। ਦਰਵਾਜ਼ੇ ਦੇ ਓਹਲੇ ਇਕ ਬੀਬੀ ਖੜੀ ਹੈ, ਮੌਢੇ ਤੇ ਖੇਤ ਰਖਿਆ ਹੋਇਆ ਹੈ, ਹੱਥ ਜੋੜੇ ਹੋਏ ਨੇ, ਅੱਖਾਂ ਵਿਚੋਂ ਜਲ ਜਾਂਦਾ ਹੈ। ਸੱਚੇ ਪਾਤਸ਼ਾਹ! ਮੈਂ ਗਰੀਬਣੀ ਹਾਂ, ਮੇਰਾ ਕੋਈ ਵੀ ਨਹੀਂ ਹੈ। ਆਪ ਵੱਡੇ ਵੱਡਿਆਂ ਦੇ ਆਏ ਹੋ, ਕ੍ਰਿਪਾ ਕਰੋ ਮੇਰੇ ਘਰ ਵੀ ਚਰਨ ਪਾ ਦਿਓ। ਉਧਰੋਂ ਫਤਿਹ ਸਿੰਘ ਅਵਾਜ਼ ਦਿੰਦਾ ਹੈ, ਮਹਾਰਾਜ ਜੀ ਆਪਣਾ ਘਰ ਅੱਗੇ ਹੈ। ਮਹਾਰਾਜ ਕਹਿੰਦੇ ਠਹਿਰੋ। ਮਹਾਰਾਜ ਨੇ ਉਸ ਬੀਬੀ ਦੇ ਸੀਸ ਤੇ ਹੱਥ ਰਖਿਆ, ਪਿਆਰ ਦਿਤਾ। ਕਹਿੰਦੇ, ਬੀਬੀ ਕੀ ਚਾਹੁੰਦੀ ਹੈ? ਕਹਿੰਦੀ ਮਹਾਰਾਜ ਮੇਰੇ ਘਰ ਵੀ ਪਰਸ਼ਾਦਾ ਛੱਕੋ। ਮਹਾਰਾਜ ਜੀ ਨੇ ਕਿਹਾ ਕਿ ਅਸੀਂ ਤੇਰੇ ਘਰ ਕਲੁਝ ਆਵਾਂਗੇ, ਕੱਲ ਦਾ ਪਰਸ਼ਾਦਾ ਅਸੀਂ ਤੇਰੇ ਹੀ ਘਰ ਛਕਾਂਗੇ, ਤਿਆਰ ਕਰਕੇ ਰਖੀਂ। ਕਹਿੰਦੀ, ਮਹਾਰਾਜ ਮੈਂ ਆਪ ਜੀ ਵਾਸਤੇ ਭੇਟਾ ਬਣਾਈ ਹੈ, ਇਕ ਇਕ ਤੰਦ ਦੇ ਉਤੇ ਤੇਰਾ ਨਾਮ ਜਪਿਆ ਹੈ, ਤੇਰਾ ਪਿਆਨ ਧਰਿਆ ਹੈ ਤੇ ਮੈਂ ਭੇਟਾ ਹਾਜ਼ਰ ਕਰਦੀ ਹਾਂ। ਆਹ ਮੈਂ ਖੇਤ ਬਣਾਇਆ ਹੈ, ਮਹਾਰਾਜ। ਮਹਾਰਾਜ ਕਹਿੰਦੇ, ਖੇਤ ਵੀ ਅਸੀਂ ਕੱਲ ਹੀ ਲੈ ਲਵਾਂਗੇ। ਮਹਾਰਾਜ ਉਹਨਾਂ ਦੇ ਘਰ ਜਾ ਕੇ ਕਹਿਣ ਲੱਗੇ ਕਿ ਪ੍ਰੇਮੀਓ! ਸਾਡਾ ਉਤਾਰਾ ਕਿਥੇ ਹੈ? ਕਹਿੰਦੇ, ਮਹਾਰਾਜ ਆਪ ਉਤੇ ਚੁਬਾਰੇ ਤੇ ਚੱਲੋ। ਨਾਲ ਦਾ ਜਿਹੜਾ ਘਰ ਸੀ, ਉਹ ਤੱਖਤ ਸਿੰਘ ਦਾ ਸੀ। ਉਹਨਾਂ ਦੇ ਘਰ ਲੈ ਕੇ ਨਹੀਂ ਗਏ ਕਿਉਂਕਿ ਉਹ ਉਨ੍ਹਾਂ ਦਾ ਸ਼ਗੀਬ ਸੀ। ਪਿੰਡਾਂ ਵਿਚ ਇਹ ਸ਼ਗੀਬੇ ਦੀ ਖੜੀ ਮਾੜੀ ਗੱਲ ਹੁੰਦੀ ਹੈ। ਈਰਖਾ ਬਹੁਤ ਜਿਆਦਾ ਹੁੰਦੀ ਹੈ। ਇਹ ਦੋ ਮਾਵਾਂ ਦੇ ਪੁੱਤਰ ਸੀ ਇਹਨਾਂ ਨੇ ਮਹਾਰਾਜ ਜੀ ਨੂੰ ਉਧਰ ਨਹੀਂ ਜਾਣ ਦਿੱਤਾ। ਉਧਰ ਉਹਨਾਂ ਦੇ ਘਰ ਕੱਚੀ ਪੌੜੀ ਲਗੀ ਹੋਈ ਸੀ। ਇਹਨਾਂ ਨੇ ਮਹਾਰਾਜ ਜੀ ਨੂੰ ਲੱਕੜ ਦੀ ਪੌੜੀ ਤੇ ਚੜ੍ਹਾ ਦਿੱਤਾ। ਮਹਾਰਾਜ ਜੀ ਉਪਰ ਚੜ੍ਹ ਗਏ। ਜਦ ਨਿਗਾਹ ਮਾਰੀ, ਜਦ ਦੇਖਿਆ ਨਾਲ ਦੇ ਘਰ ਕੱਚੀ ਪੌੜੀ ਸੀ। ਮਹਾਰਾਜ ਜੀ ਉਪਰੋਂ ਕਹਿੰਦੇ, ਓ ਭਾਈ ਰਾਮ ਸਿੰਘਾ! ਤੁਹਾਡੇ ਵਿਚ ਐਨੀ ਈਰਖਾ ਕਿਉਂ ਹੈ? ਵੇਖ ਤੁਹਾਡੇ ਭਰਾਵਾਂ ਦੇ ਤਾਂ ਦੂਸਰੀਆਂ ਪੌੜੀਆਂ ਲੱਗੀਆਂ ਹੋਈਆਂ ਹਨ ਤੇ ਤੁਸੀਂ ਗੁਰੂਆਂ, ਪੀਰਾਂ ਨੂੰ ਐਨੇ ਅੱਖੇ ਥਾਂ ਤੋਂ ਲੰਘਾਇਆ ਹੈ। ਸਾਨੂੰ ਲੱਕੜ ਦੀ ਪੌੜੀ ਉਤੇ ਦੀ ਚੜ੍ਹਾਇਆ ਹੈ। ਮਹਾਰਾਜ ਜੀ ਨੇ ਉਥੇ ਰਾਤ ਕੱਟੀ ਤੇ ਦੂਸਰੇ ਦਿਨ ਮਹਾਰਾਜ ਜੀ ਪਰਲੇ ਵੇਹੜੇ ਵਿਚ ਉਤਰ ਗਏ। ਵਿਚਕਾਰ ਇਕ ਦੀਵਾਰ ਸੀ। ਮਹਾਰਾਜ ਨੇ ਉਹ ਦੀਵਾਰ ਤੋੜ ਦਿੱਤੀ। ਸਾਰੇ ਇਕੱਠੇ ਹੋ ਗਏ। ਕਹਿੰਦੇ, ਮਹਾਰਾਜ ਪਰਸ਼ਾਦਾ ਤਿਆਰ ਹੈ। ਪਾਤਸ਼ਾਹ ਕਹਿਣ ਲੱਗੇ ਕਿ ਪਹਿਲਾਂ ਤੁਸੀਂ

ਆਪਸ ਵਿਚ ਈਰਖਾ ਛੱਡੇ, ਅਸੀਂ ਤੁਹਾਡਾ ਪਰਸ਼ਾਦਾ ਤਾਂ ਹੀ ਛਕਾਂਗੇ ਜਦ ਤੁਹਾਡੇ ਵਿਚ ਕੋਈ ਵੈਰ ਨਹੀਂ ਰਹੇਗਾ। ਅਸੀਂ ਤੁਹਾਨੂੰ ਮਿਲਾਉਣ ਆਏ ਹਾਂ ਨਾ ਕਿ ਤੌੜਨ ਆਏ ਹਾਂ। ਮਹਾਰਾਜ ਜੀ ਨੇ ਭਰਾਵਾਂ ਦਾ ਆਪਸ ਵਿਚ ਮੇਲ ਕਰਵਾ ਦਿੱਤਾ। ਉਹਨਾਂ ਦਾ ਆਪਸ ਵਿਚ ਮੇਲ ਕਰਵਾ ਕੇ ਅੱਗੇ ਚਲੇ ਗਏ। ਦੂਸਰੇ ਪਾਸੇ ਦੀ ਕੰਧ ਦਾ ਇਕ ਦਰਵਾਜ਼ਾ ਬੰਦ ਕਰਿਆ ਹੋਇਆ ਸੀ। ਮਹਾਰਾਜ ਨੇ ਜੋਰ ਦੇ ਕੇ ਲੱਤ ਮਾਰੀ, ਉਹ ਸਾਰੀਆਂ ਇੱਟਾਂ ਗਿਰ ਗਈਆਂ। ਮਹਾਰਾਜ ਕਹਿੰਦੇ, ਸਾਰੇ ਸਾਡੇ ਪਿਛੇ ਪਿਛੇ ਆ ਜਾਓ। ਅੱਗੇ ਕਿਸਦਾ ਘਰ ਹੈ? ਕਹਿੰਦੇ, ਮਹਾਰਾਜ ਮਾਈ ਦੇਸਾ ਦਾ ਘਰ ਹੈ ਤੇ ਮਾਈ ਪਰਸ਼ਾਦਾ ਤਿਆਰ ਕਰਕੇ ਬੈਠੀ ਹੋਈ ਹੈ। ਇਕ ਚੌਂਕੀ ਤੇ ਖੇਡ ਰਖਿਆ ਹੋਇਆ ਹੈ, ਇੰਤਜ਼ਾਰ ਕਰਦੀ ਹੈ। ਅੰਦਰ ਹੀ ਅੰਦਰ ਮਹਾਰਾਜ ਨੂੰ ਪਰਸ਼ਾਦਾ ਛਕਾ ਰਹੀ ਹੈ। ਮਹਾਰਾਜ ਜੀ ਕੱਚੀ ਝੱਪੜੀ ਵਿਚ ਜਾ ਕੇ ਪੀੜ੍ਹੀ ਤੇ ਬੈਠ ਗਏ। ਜਿਹੜਾ ਪਰਸ਼ਾਦਾ ਤਿਆਰ ਕਰਕੇ ਰਖਿਆ ਹੋਇਆ ਸੀ, ਮਹਾਰਾਜ ਜੀ ਛੱਕਣ ਲਗ ਗਏ। ਉਹਨੂੰ ਕੋਈ ਪਤਾ ਨਹੀਂ ਸੀ। ਜਦੋਂ ਮਹਾਰਾਜ ਪਰਸ਼ਾਦਾ ਛੱਕ ਹਟੇ। ਕਹਿੰਦੇ, ਬੀਬੀ ਪਾਣੀ ਤਾਂ ਲਿਆਦੇ। ਹੈਰਾਨ ਹੋ ਗਈ। ਇਹ ਤਾਂ ਕਲਰੀਧਰ ਪਾਤਸ਼ਾਹ ਨੇ ਪਰਸ਼ਾਦਾ ਆਪਣੇ ਆਪ ਹੀ ਛੱਕ ਲਿਆ, ਮੈਨੂੰ ਤਾਂ ਪਤਾ ਹੀ ਨਹੀਂ ਲਗਿਆ। ਰੋਣ ਲਗ ਗਈ। ਕਹਿੰਦੇ, ਨਾ ਬੈਰਾਗ ਨਾ ਕਰ, ਦੇਖ ਅਸੀਂ ਆ ਗਏ ਹਾਂ, ਆ ਕੇ ਅਸੀਂ ਪਰਸ਼ਾਦਾ ਛੱਕ ਲਿਆ ਬੀਬੀ ਹੁਣ ਜਲ ਪਿਲਾ ਦੇ। ਉਹ ਚਾਰੇ ਭਰਾ ਵੀ ਅੰਦਰ ਆ ਗਏ। ਮਹਾਰਾਜ ਉਨ੍ਹਾਂ ਨੂੰ ਸੰਬੋਧ ਕਰਕੇ ਕਹਿਣ ਲੱਗੇ ਪੇਮੈਂਚ! ਇਹ ਬੀਬੀ ਤੁਹਾਡੀ ਤਾਈ, ਚਾਚੀ ਲਗਦੀ ਹੈ, ਤੁਸੀਂ ਇਸ ਨਾਲ ਕਿਸ ਤਰ੍ਹਾਂ ਦਾ ਸਲਕ ਕਰਦੇ ਹੋ, ਇਹ ਤਾਂ ਗੁਰਸਿੱਖੀ ਵਿਚ ਨਹੀਂ ਭਾਉਂਦਾ। ਸਿੱਖੀ ਜਿਹੜੀ ਹੈ, ਉਹ ਸਾਰਿਆਂ ਦਾ ਭਲਾ ਮੰਗਦੀ ਹੈ। ਹਰ ਹੋਜ਼ ਕਹਿੰਦੀ ਹੈ -

ਨਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬਤ ਦਾ ਭਲਾ।

ਐਸੇ ਪਿਆਰ ਭਰੇ ਕੌਤੁਕ ਮਹਾਰਾਜ ਦੇ ਜੀਵਨ ਵਿਚ ਇਕ, ਦੋ, ਚਾਰ ਨਹੀਂ ਅਨੇਕਾਂ ਹੀ ਹਨ। ਆਪ ਨੇ ਇਹ ਗੱਲ ਫੁਰਮਾਨ ਕੀਤੀ ਹੈ ਕਿ ਰੱਬ ਨੂੰ ਮਿਲਣਾ ਬਹੁਤ ਸੁਖਾਲਾ ਹੈ। ਉਹ ਐਵੇਂ ਨਾ ਆਪਣਾ ਸਰੀਰ ਹਿਮਾਲੀਆ ਦੇ ਵਿਚ ਬਰਫਾਂ ਵਿਚ ਜਾ ਕੇ ਗਾਲੇ, ਭੋਰਿਆਂ ਵਿਚ ਬੈਠ ਕੇ ਨਿਕੰਮੇ ਨਾ ਹੋ ਜਾਓ। ਪਿਆਰਿਚ! ਐਵੇਂ ਰੱਬ ਨਹੀਂ ਮਿਲਦਾ, ਰੱਬ ਤਾਂ ਪਿਆਰ ਮੰਗਦਾ ਹਾਂ।

ਧਰਨਾ - ਤਿਨ ਹੀ ਪ੍ਰਭ ਪਾਇਓ, ਜਿਨ ਪ੍ਰੇਮ ਕੀਓ -2, 2.

ਜਿਨ ਪ੍ਰੇਮ ਕੀਓ, ਜਿਨ ਪ੍ਰੇਮ ਕੀਓ -2, 2.

ਤਿਨ ਹੀ ਪ੍ਰਭ ਪਾਇਓ, ..... -2.

..... ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥

ਤ੍ਰਯਸਾਦਿ ਸ੍ਰਯੇ

ਬਾਕੀ ਸਾਰੇ ਕਰਮਾਂ ਨੂੰ ਗੁਰੂ ਮਹਾਰਾਜ ਨੇ ਰੱਬ ਦੇ ਰਸਤੇ ਵਿਚ ਪਰਵਾਨ ਨਹੀਂ ਕੀਤਾ। ਬਹੁਤ ਸੁਖਾਲਾ ਮਾਰਗ

ਲਿਆ ਦਿਤਾ। ਆਪ ਦੇ ਜੋ ਬਚਪਨ ਦੇ ਕੌਤਕ ਸਨ ਬਹੁਤ ਨਿਆਰੇ ਸਨ।

ਗਰ ਕੇ ਸੇਵਕ ਜੋ ਗਰ ਭਾਏ ਤਿਨ ਕੀ ਕਥਾ ਨਿਰਾਰੀ ਰੇ॥

ਆਵਹਿ ਨ ਜਾਹਿ ਨ ਕਬੂ ਮਰਤੇ ਪਰਬ੍ਰਹਮ ਸੰਗਾਰੀ ਰੇ॥

ਪੰਨਾ - 855

ਗੁਰੂ ਮਹਾਰਾਜ ਜੀ, ਪਾਊਂਟੇ ਸਾਹਿਬ ਦੇ ਅੰਦਰ ਬਚਪਨ ਵਿਚ ਬੋੜੇ ਜਿਹੇ ਵੱਡੇ ਹੋਏ, ਮਾਤਾ ਜੀ ਨੇ ਆਪ ਜੀ ਨੂੰ ਛੋਟਾ ਜਿਹਾ ਧਨੁਖ ਨਿੱਕੇ-ਨਿੱਕੇ ਤੀਰ ਬਣਾ ਕੇ ਦੇ ਦਿੱਤੇ ਕਿਉਂਕਿ ਆਪ ਨੇ ਮਾਤਾ ਜੀ ਨੂੰ ਕਿਹਾ ਸੀ ਕਿ ਮੈਨੂੰ ਸ਼ਸਤਰ ਦਿਓ। ਮੈਂ ਇਹਨਾਂ ਖੇਲਾਂ ਨਾਲ ਨਹੀਂ ਖੇਲਣਾ, ਛੋਟੀ ਕਿਰਪਾਨ ਦਿਓ, ਛੋਟੇ ਛੋਟੇ ਤੀਰ ਬਣਾ ਦਿੱਤੇ। ਮਹਾਰਾਜ ਕਦੇ ਕਮਾਨ ਲੈਂਦੇ ਨੇ, ਕਦੇ ਗੁਲੇਲਾਂ ਲੈਂਦੇ ਨੇ। ਘਰ ਵਿਚ ਖੂਹੀ ਲਗੀ ਹੋਈ ਸੀ, ਬੀਬੀਆਂ ਪਾਣੀ ਭਰਨ ਆਉਂਦੀਆਂ ਸਨ ਤਾਂ ਗੁਲੇਲਾਂ ਲੈ ਕੇ ਬਰਤਨ ਤੌੜ ਦਿੰਦੇ ਸਨ ਜਿਵੇਂ ਕਿਸ਼ਨ ਮਹਾਰਾਜ ਜੀ ਤੌੜ ਦਿੰਦੇ ਸੀ। ਸਾਰੇ ਕਹਿਣ ਲੱਗ ਪਏ ਇਹਨਾਂ ਦੇ ਕੌਤਕ ਤਾਂ ਕਿਸ਼ਨ ਮਹਾਰਾਜ ਜੀ ਵਰਗੇ ਹਨ। ਪਾਣੀ ਲਈ ਜਾਂਦੀਆਂ ਬੀਬੀਆਂ ਵਿਚੋਂ ਕੋਈ ਸੰਕਾ ਜਾਂ ਢੈਤ ਆਉਂਦੀ ਸੀ ਉਸਦਾ ਘੜਾ ਭੰਨ ਦਿੰਦੇ ਸੀ। ਬੀਬੀਆਂ ਨੇ ਮਾਤਾ ਜੀ ਕੋਲ ਸ਼ਿਕਾਇਤ ਕੀਤੀ, ਮਾਤਾ ਜੀ ਪਾਣੀ ਤਾਂ ਐਥੇ ਦਾ ਹੀ ਚੰਗਾ ਲਗਦਾ ਹੈ, ਹੋਰ ਸ਼ਹਿਰ ਦਾ ਪਾਣੀ ਚੰਗਾ ਨਹੀਂ ਲਗਦਾ। ਕਿਪਾ ਕਰੋ ਤੁਸੀਂ ਲਾਲ ਜੀ ਨੂੰ ਕਰੋ ਕਿ ਸਾਡੇ ਘੜੇ ਨਾ ਤੋੜਿਆ ਕਰੋ। ਮਾਤਾ ਜੀ ਨੇ ਉਹਨਾਂ ਨੂੰ ਪਿੱਤਲ ਦੀਆਂ ਗਾਗਰਾਂ ਲੈ ਦਿੱਤੀਆਂ। ਮਹਾਰਾਜ ਜੀ ਨੇ ਕਮਾਨ ਲੈ ਲਿੱਤੀ, ਕਮਾਨ ਨਾਲ ਤੀਰ ਮਾਰ ਕੇ ਗਾਗਰ ਵਿਚ ਗਲੀ ਕਰ ਦਿਆ ਕਰਦੇ ਸੀ ਤਾਂ ਗਾਗਰਾਂ ਵੀ ਚੋਣ ਲੱਗ ਪਈਆਂ। ਉਹਨਾਂ ਨੇ ਫੇਰ ਸ਼ਿਕਾਇਤ ਕੀਤੀ। ਫੇਰ ਮਾਤਾ ਜੀ ਖੂਹ ਨੂੰ ਕਹਿਣ ਲੱਗੇ, ਭਾਈ ਖੂਹਾ! ਤੂੰ ਹੀ ਖਾਰਾ ਹੋ ਜਾ, ਪਾਣੀ ਭਰਨ ਤੋਂ ਤਾਂ ਹੱਟ ਜਾਣਗੀਆਂ।

ਬੱਚਿਆਂ ਨੂੰ ਲੈ ਕੇ ਆਪ ਗੰਗਾ ਦੇ ਕਿਨਾਰੇ ਖੇਲਣ ਚਲੇ ਜਾਂਦੇ ਸਨ। ਉਥੇ ਬੇਅੰਤ ਕੌਤਕ ਕਰਦੇ ਸਨ। ਇਸ਼ਨਾਨ ਕਰਨ ਤੋਂ ਬਾਅਦ ਕੋਈ ਗੈਤਰੀ ਦਾ ਪਾਠ ਕਰ ਰਿਹਾ ਹੈ, ਕੋਈ ਸਾਧਨ ਕਰ ਰਿਹਾ ਹੈ, ਕੋਈ ਸੂਸਾਂ ਨਾਲ ਪ੍ਰਾਣਾਯਾਮ ਕਰ ਰਿਹਾ ਹੈ, ਕੋਈ ਕੁਛ ਕਰ ਰਿਹਾ ਹੈ, ਕੋਈ ਕੁਛ ਕਰ ਰਿਹਾ ਹੈ। ਬੱਚਿਆਂ ਦੇ ਨਾਲ ਗੰਗਾ ਵਿਚ ਵੜ ਜਾਣਾ, ਪਾਣੀ ਉਛਾਲ ਕੇ ਉਹਨਾਂ ਤੇ ਪਾਈ ਜਾਣਾ, ਨਾਲੇ ਕਹੀ ਜਾਣਾ ਪਾਖੰਡ ਕਰਦੇ ਹਨ, ਪਾਖੰਡ ਕਰ ਰਹੇ ਹਨ। ਸਾਰੀਆਂ ਨੇ ਕਹਿਣਾ, ਉਹ ਜਿਹੜਾ ਬੱਚਾ ਹੈ, ਬਹੁਤ ਨਟਖਟ ਹੈ ਪਾਣੀ ਪਾ ਜਾਂਦਾ ਹੈ। ਆਪਸ ਵਿਚ ਸਲਾਹ ਕਰਦੇ ਨੇ ਕਿ ਜਿਹੜਾ ਇਹ ਬੱਚਾ ਹੈ, ਕਹਿੰਦਾ ਤਾਂ ਸਚਮੁਚ ਦਿਲ ਦੀ ਗੱਲ ਹੈ ਤੇ ਜਦੋਂ ਉਸਨੇ ਪਾਣੀ ਪਾਇਆ, ਮੇਰਾ ਮਨ ਫਲਾਣੇ ਥਾਂ ਫਿਰਦਾ ਸੀ। ਦੂਜੇ ਨੇ ਕਿਹਾ, ਕਰਦਾ ਤਾਂ ਮੈਂ ਪ੍ਰਾਣਾਯਾਮ ਸੀ, ਪਰ ਮੇਰੇ ਮਨ ਵਿਚ

ਇਹੋ ਜਿਹੇ ਫਜ਼ੂਲ ਖਿਆਲ ਚਲਦੇ ਸੀ। ਉਹ ਸੁਣਦਾ ਰਹਿੰਦਾ ਸੀ ਕਿ ਇਹ ਕਲਜੁਗ ਦੇ ਰਾਮ ਅਵਤਾਰ ਨੇ, ਕਲਜੁਗ ਨੂੰ ਤਾਰਨ ਆਏ ਨੇ। ਉਸਦੇ ਮਨ ਵਿਚ ਭਾਵਨਾ ਆਈ, ਬੇਨਤੀਆਂ ਕਰਦਾ ਹੈ ਹੋ ਪ੍ਰਭੂ! ਹੋ ਪ੍ਰਭੂ! ਕਿਰਪਾ ਕਰੋ, ਮੈਨੂੰ ਸ੍ਰੀ ਰਾਮ ਚੰਦਰ ਜੀ ਰੂਪ ਵਿਚ ਦਰਸ਼ਨ ਦਿਓ। ਮਹਾਰਾਜ ਜੀ, ਬੱਚਿਆਂ ਨੂੰ ਨਾਲ ਲੈ ਕੇ ਜਾਂਦੇ ਹਨ। ਜਾ ਕੇ ਖੜਕਾ ਕੀਤਾ, ਜਦ ਉਹ ਨੇਤਰ ਖੇਲਦਾ ਹੈ ਤੇ ਹੈਰਾਨ ਹੋ ਗਿਆ ਕਿ ਸ੍ਰੀ ਰਾਮ ਚੰਦਰ ਜੀ ਖੜੇ ਨੇ, ਉਸੇ ਤਰ੍ਹਾਂ ਲੱਛਮਣ ਹੈ, ਸੀਤਾ ਹੈ। ਉਹ ਨਮਸ਼ਕਾਰ ਤੇ ਡੰਡਉਤਿ ਵਿਚ ਪੈ ਗਿਆ। ਜਦੋਂ ਸੀਸ ਚੁੱਕ ਕੇ ਦੇਖਦਾ ਹੈ ਤੇ ਗੁਰੂ ਦਸਵੇਂ ਪਾਤਸ਼ਾਹ ਹੱਸ ਰਹੇ ਨੇ,  
 ਉਸਦਾ ਬਹੁਤ ਪ੍ਰੇਮ ਪੈ  
 ਗਿਆ। ਮਹਾਰਾਜ ਜੀ ਉਥੇ  
 ਇਸ ਕੌਲ ਹਰ ਰੋਜ਼  
 ਜਾਇਆ ਕਰਦੇ ਸੀ।

ਇਸੇ ਤਰ੍ਹਾਂ ਦੇ ਨਾਲ  
 ਫਤਿਹ ਚੰਦ ਰਾਜਾ ਸੀ ਤੇ  
 ਮੈਣੀ ਉਸਦੀ ਰਾਣੀ ਸੀ।  
 ਉਸਦੇ ਕੋਈ ਅੰਲਾਦ ਨਹੀਂ  
 ਸੀ। ਰਾਣੀ ਨੇ ਸੁਣ ਲਿਆ  
 ਕਿ ਬੜੇ ਪ੍ਰਤਾਪ ਵਾਲੇ  
 ਮਹਾਰਾਜ ਨੇ। ਉਹ ਮਹਾਰਾਜ  
 ਜੀ ਦਾ ਧਿਆਨ ਕਰਕੇ  
 ਅਰਦਾਸ ਕਰਦੀ, ਹੋ ਪ੍ਰਭੂ!  
 ਕ੍ਰਿਪਾ ਕਰੋ, ਮੈਨੂੰ ਇਕ  
 ਆਪਣੇ ਵਰਗੇ ਬੱਚੇ ਦੀ  
 ਦਾਤ ਬਖਸ਼ ਦਿਓ, ਜੇ  
 ਤੁਹਾਡੇ ਵਰਗਾ ਹੋਵੇ। ਇਕ  
 ਦਿਨ ਮਹਾਰਾਜ ਸਾਰੇ

ਬੱਚਿਆਂ ਸਮੇਤ ਮਹਿਲਾਂ ਵਿਚ ਚਲੇ ਗਏ, ਤੇ ਉਥੇ ਜਾ ਕੇ  
 ਪੌੜੀਆਂ ਚੜ ਗਏ। ਉਸ ਕਮਰੇ ਵਿਚ ਵੜ ਗਏ ਜਿਥੇ  
 ਰਾਣੀ ਅਰਦਾਸ ਵਿਚ ਬੈਠੀ ਹੋਈ ਸੀ। ਜਾ ਕੇ ਗੋਦੀ ਵਿਚ  
 ਬੈਠ ਗਏ, ਦੋਨੋਂ ਬਾਹਾਂ ਗੱਲ ਵਿਚ ਪਾ ਕੇ ਕਹਿੰਦੇ ਮਾਂ-ਮਾਂ  
 ਮੈਂ ਆ ਗਿਆ। ਉਹ ਹੈਰਾਨ ਹੋ ਗਈ ਕਿ ਇਹ ਤਾਂ ਓਹੀ  
 ਮੋਹਨੀ ਮੂਰਤ ਹੈ। ਕਹਿੰਦੇ, ਮਾਤਾ ਮੇਰੇ ਵਰਗਾ ਤਾਂ ਮੈਂ ਹੀ  
 ਹਾਂ, ਹੋਰ ਕੋਈ ਨਹੀਂ ਹੈ। ਤੂੰ ਮੈਨੂੰ ਹੀ ਆਪਣਾ ਪੁੱਤਰ ਬਣਾ  
 ਲੈ। ਮੈਂ ਹੀ ਤੇਰਾ ਪੁੱਤਰ ਹਾਂ, ਤੂੰ ਮੈਨੂੰ ਹੀ ਪੁੱਤਰ ਬਣਾ ਲੈ।  
 ਮੈਂ ਤੈਨੂੰ ਮਾਂ ਕਹਿੰਦਾ ਹਾਂ। ਉਹ ਬਹੁਤ ਪ੍ਰਸ਼ੰਸਨ ਹੋਈ। ਉਹ  
 ਕਹਿੰਦੇ ਅਸੀਂ ਰੋਜ਼ ਆਇਆ ਕਰਾਂਗੇ, ਜਦੋਂ ਮੈਨੂੰ ਭੁਖ  
 ਲਗਿਆ ਕਰੇਗੀ। ਘੁੰਗਣੀਆਂ ਦਾ ਜੋ ਲੰਗਰ ਹੈ ਉਹ ਆਪ  
 ਤਿਆਰ ਕਰਿਆ ਕਰੋ, ਅਸੀਂ ਸਾਰੇ ਆ ਕੇ ਛਕਿਆ  
 ਕਰਾਂਗੇ।

ਸੋ ਮਹਾਰਾਜ ਜੀ ਬੱਚਿਆਂ ਨੂੰ ਨਾਲ ਲੈ ਕੇ ਬਹੁਤ  
 ਕੌਤਕ ਕਰਦੇ ਸੀ। ਉਥੇ ਦਾ ਜੋ ਮੁਸਲਮਾਨ ਹਾਕਮ ਨਵਾਬ

ਰਹੀਮ ਖਾਨ ਸੀ ਤਾਂ ਉਸਨੂੰ ਕਹਿਣ ਲੱਗੇ, ਸਲਾਮ ਨਹੀਂ  
 ਕਰਨੀ। ਉਹ ਸੱਤ ਸਲਾਮਾਂ ਝੁਕ ਕੇ ਕਰਦੇ ਹੁੰਦੇ ਸੀ, ਉਹ  
 ਕਹਿੰਦੇ ਕਿਸੇ ਨੇ ਨਹੀਂ ਕਰਨੀ। ਸਗੋਂ ਚਿੜਾਉਂਦੇ ਹੁੰਦੇ ਸੀ  
 ਛੇੜਦੇ ਹੁੰਦੇ ਕਰਦੇ ਸੀ। ਉਹ ਪਿੱਛੇ ਦੋੜਦੇ ਸੀ ਤੇ ਆਪ  
 ਗਲੀਆਂ ਦੇ ਵਿਚ ਹੀ ਛਾਂਈ-ਮਾਂਈ ਹੋ ਜਾਇਆ ਕਰਦੇ  
 ਸੀ। ਅਖੀਰ ਨਵਾਬ ਨਾਲ ਐਸਾ ਕੌਤਕ ਵਰਤਿਆ ਕਿ  
 ਨਵਾਬ ਆਪ ਦਾ ਸ਼ਰਧਾਲੂ ਬਣ ਗਿਆ।

ਏਧਰ ਅਨੰਦਪੁਰ ਸਾਹਿਬ ਵਿਚ ਅੱਜ ਗੁਰੂ ਨੌਵੇਂ  
 ਪਾਤਸ਼ਾਹ ਬੈਠੇ ਨੇ ਤੇ ਆਪ ਨੇ ਹੁਕਮ ਦੇ ਦਿੱਤਾ ਕਿ ਗੁਰੂ

ਬਾਲ ਗੋਬਿੰਦ ਰਾਇ ਰਾਣੀ ਮੈਣੀ ਦੀ ਪੁੱਤਰ ਅਭਿਲਾਸ਼ਾ ਪੂਰੀ ਕਰਦੇ ਹੋਏ ਉਸ ਦੀ ਗੋਦ ਵਿਚ

ਮਹਾਰਾਜ ਜੀ ਨੂੰ ਵਾਪਸ ਅਨੰਦਪੁਰ ਸਾਹਿਬ ਲੈ ਆਓ। ਪਟਨੇ  
 ਵਿਚੋਂ ਜਦੋਂ ਆਪ ਚੱਲਣ ਲੱਗੇ, ਜਿੰਨੀ ਵੀ ਗੁਰਸਿੱਖੀ ਸੀ ਸਾਰੀ  
 ਪਰਜਾ ਜੋ ਆਪ ਨਾਲ ਪਿਆਰ ਕਰਦੀ ਸੀ ਸਾਰਿਆਂ ਦੇ ਨੇਤਰਾਂ  
 ਵਿਚ ਹੰਝੂਆਂ ਦੀਆਂ ਝੜੀਆਂ ਲੱਗ ਗਈਆਂ, ਕਿਉਂਕਿ ਆਪ  
 ਜੀ ਦਾ ਉਹਨਾਂ ਨਾਲ ਬਹੁਤ ਜਿਆਦਾ ਪਿਆਰ ਪੈ ਚੁਕਿਆ  
 ਸੀ ਤੇ ਰਾਣੀ ਮੈਣੀ ਨੂੰ ਵੀ ਜਦੋਂ ਪਤਾ ਲੱਗਿਆ ਕਿ ਮਹਾਰਾਜ  
 ਜੀ ਜਾ ਰਹੇ ਨੇ ਉਹ ਇੰਨੀ ਜਿਆਦਾ ਉਦਾਸ ਹੋਈ ਕਿ ਸੁਣੇ  
 ਸਾਰ ਮੂਰਛਤ ਹੋ ਗਈ ਤੇ ਗਿਰ ਗਈ ਕਿ ਮਹਾਰਾਜ ਸਾਨੂੰ ਛੱਡ  
 ਕੇ ਚਲੇ ਜਾਣਗੇ। ਉਸੇ ਵੇਲੇ ਇਸ ਤਰ੍ਹਾਂ ਦੀਆਂ ਅਰਦਾਸ਼ਾਂ  
 ਕਰਦੀ ਹੈ।

ਧਰਨਾ - ਜਿੰਦ ਬਚਦੀ ਨਹੀਂ ਗੁਰ ਦਰਸ਼ ਬਿਨਾ -2, 2.

‘ਓ’ ਜੈਸੇ ਨੌਰ ਬਿਨ ਮਛਲੀ -2, 2.

ਜਿੰਦ ਬਚਦੀ ਨਹੀਂ ਗੁਰ ਦਰਸ਼ ਬਿਨਾ,....-2.

ਜਿਉ ਮਛਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ॥

ਕੁੰਦ ਵਿਹੁਣਾ ਚਾਡ੍ਹਕੋ ਕਿਉ ਕਰਿ ਤ੍ਰਿਪਤਾਵੈ॥  
 ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ॥  
 ਭਵਰ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ॥  
 ਤਿਉ ਸੰਤ ਜਨਾ ਗਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ॥  
 ਪੰਨਾ - 708

ਅੱਜ ਆਪ ਨੇ ਪੂਰੇ ਬਸਤ੍ਰ ਪਹਿਨੇ ਹੋਏ ਹਨ ਸਿਰ ਤੇ  
 ਕਲਗੀ ਲਗੀ ਹੋਈ ਹੈ, ਮੌਢੇ ਦੇ ਉੱਤੇ ਛੋਟੀ ਜਿਹੀ ਕਮਾਨ  
 ਅਤੇ ਛੋਟਾ ਜਿਹਾ ਭੱਬਾ ਹੈ ਤੇ ਆਪ ਜੀ ਆ ਕੇ ਰਾਣੀ  
 ਨੂੰ ਸਾਵਧਾਨ ਕਰਦੇ, ਮਾਤਾ-ਮਾਤਾ ਕਿਉਂ ਐਨਾ ਬਿਰਹੋਂ  
 ਮਹਿਸੂਸ ਕਰਦੇ ਹੋ। ਰਾਣੀ ਕਹਿਣ ਲੱਗੀ, ਐ ਮੇਰੇ ਪਿਆਰੇ  
 ਰੂਹਾਨੀ ਪੁੱਤਰ ਜੀ ਮੈਂ ਜੀਅ ਨਹੀਂ ਸਕਣਾ, ਮੇਰਾ ਜੀਵਨ  
 ਤੂੰ ਹੈ। ਕਹਿਣ ਲੱਗੇ ਮਾਤਾ ਜੀ ਇਸ ਤਰ੍ਹਾਂ ਨਾ ਕਹੋ ਜਿਸ  
 ਵਕਤ ਇਹ ਬੱਚੇ ਮੇਰੇ ਪਿਛੋਂ ਆਉਣਗੇ, ਤੁਸੀਂ ਮਿਲਕੇ  
 ਸਤਸੰਗ ਕਰਿਓ ਤੇ ਘੁੰਗਣੀਆਂ ਦਾ ਪ੍ਰਸਾਦਿ ਵਰਤਾਇਓ  
 ਅਤੇ ਇਹਨਾਂ ਮੇਰੇ ਸਾਥੀ ਬੱਚਿਆਂ ਨੂੰ ਪਿਆਰ ਕਰਿਓ। ਜਦੋਂ  
 ਇਹ ਬੱਚੇ ਆਣਗੇ ਤੁਸੀਂ ਪ੍ਰਸ਼ਾਦ ਵਰਤਾਓਗੇ, ਇੰਨ੍ਹਾਂ  
 ਬੱਚਿਆਂ ਵਿਚ ਬੈਠਾ ਮੈਂ ਪ੍ਰਸ਼ਾਦ ਲਿਆ ਕਰਾਂਗਾ। ਕਰੀਮ  
 ਖਾਨ ਤੇ ਰਹੀਮ ਖਾਨ, ਨਵਾਬ ਦੋਨੋਂ ਭਰਾ ਉਹ ਵੀ ਬਹੁਤ  
 ਬਿਰਹੋਂ ਕਰਦੇ ਸੀ। ਕਹਿੰਦੇ, ਪਾਤਸ਼ਾਹ ਅਸੀਂ ਤੁਹਾਡੇ ਬਿਨਾ  
 ਕਿਵੇਂ ਜੀਵਾਂਗੇ। ਮਹਾਰਾਜਾ ਕਹਿੰਦੇ, ਜਦੋਂ ਤੁਸੀਂ ਨਮਾਜ਼  
 ਪੜ੍ਹਿਆ ਕਰੋਗੇ ਉਸ ਵੇਲੇ ਤੁਹਾਡੇ ਸਾਮ੍ਰਾਣੇ ਮੈਂ ਖੜ੍ਹਾ ਹੋਇਆ  
 ਕਰਾਂਗਾ। ਇਸੇ ਤਰ੍ਹਾਂ ਪੰਡਤ ਸ਼ਿਵਦਤ ਨੇ ਕਿਹਾ, ਮਹਾਰਾਜਾ  
 ਜੀ ਮੈਂ ਤੁਹਾਡੇ ਬਿਨਾਂ ਜੀ ਨਹੀਂ ਸਕਾਂਗਾ। ਮਹਾਰਾਜਾ  
 ਕਹਿੰਦੇ, ਪੰਡਤ ਜੀ! ਜਦੋਂ ਤੁਸੀਂ ਗੰਗਾ ਦੇ ਕਿਨਾਰੇ ਆਪਣੇ  
 ਨੇਤਰ ਬੰਦ ਕਰਕੇ ਬੈਠੋਗੇ, ਫੇਰ ਜਦੋਂ ਭਜਨ ਬੰਦਰੀ ਕਰਕੇ  
 ਨੇਤਰ ਖੋਲੋਗੇ ਤੇ ਮੈਂ ਤੁਹਾਡੇ ਸਾਮ੍ਰਾਣੇ ਖੜ੍ਹਾ ਹੋਇਆ  
 ਕਰਾਂਗਾ। ਸਾਰਿਆਂ ਨੂੰ ਧਰਵਾਸ ਦਿੰਦੇ ਹੋਏ, ਆਪ ਚਲਦੇ  
 ਚਲਦੇ ਘੜਾਮ ਪਿੰਡ ਪਹੁੰਚ ਗਏ। ਉਥੇ ਆਪ ਜੀ ਨੂੰ ਕੁਛ  
 ਦਿਨ ਠਹਿਰਣ ਦਾ ਹੁਕਮ ਹੋ ਗਿਆ। ਜਿਥੇ ਆਪ ਠਹਿਰੇ  
 ਹੋਏ ਸੀ ਉਥੇ ਗੁਰਸਿੱਖ ਪਰਿਵਾਰਾਂ ਦੇ ਬੱਚੇ ਉਹਨਾਂ ਦੇ ਨਾਲ  
 ਖੇਡਦੇ ਸੀ। ਉਸ ਵੇਲੇ ਆਪ ਜੀ ਦੀ ਦੀ ਉਮਰ 7 ਸਾਲ ਦੀ  
 ਸੀ। ਉਥੇ ਉਸ ਇਲਾਕੇ ਵਿਚ ਪੀਰ ਭੀਖਣ ਸ਼ਾਹ ਮੰਨਿਆ  
 ਹੋਇਆ ਪੀਰ ਸੀ। ਉਹਨੇ ਜਿਸ ਵਕਤ ਮਹਾਰਾਜਾ ਨੂੰ  
 ਖੇਡਿਆਂ ਦੇਖਿਆ, ਉਸ ਵਕਤ ਉਸ ਪੀਰ ਨੇ ਆਪ ਜੀ  
 ਨੂੰ ਸੱਤ ਸਲਾਮਾਂ ਕੀਤੀਆਂ। ਮੁਰੀਦਾਂ ਨੇ ਕਿਹਾ ਹੈਂ! ਇਹ  
 ਸਾਡੇ ਪੀਰ ਨਾਲੋਂ ਵੀ ਕੋਈ ਵੱਡਾ ਪੀਰ ਆ ਗਿਆ। ਪੀਰ  
 ਜੀ ਇਹ ਕੀ ਗੱਲ ਹੈ? ਤੁਸੀਂ ਕਿਸਨੂੰ ਸਲਾਮਾਂ ਕੀਤੀਆਂ?  
 ਕਹਿੰਦੇ ਜਿਹੜੇ ਉਹ ਤੁਹਾਨੂੰ ਬਾਲਕ ਦਿਸਦੇ ਨੇ, ਉਹ ਪਰਮ  
 ਪੁਰਖ ਹੈ। ਕਹਿਣ ਲੱਗੇ, “ਸਲਾਮਾਂ ਕਿਉਂ ਕੀਤੀਆਂ ਨੇ?”  
 ਕਹਿੰਦੇ, ਇਸ ਕਰਕੇ ਕਿ ਇੰਨ੍ਹਾਂ ਦਾ ਆਦਰ ਹੈ। ਚਲੋ  
 ਮਠਿਆਈ ਲੈ ਚਲੋ, ਤੁਹਾਨੂੰ ਦਿਖਾ ਦਿੰਦੇ ਹਾਂ। ਕਹਿੰਦੇ, ਦੋ  
 ਭਾਂਡੇ ਮਠਿਆਈ ਦੇ ਲੈ ਆਓ, ਇਕ ਹਿੰਦੂ ਦਾ ਤੇ ਇਕ  
 ਮੁਸਲਮਾਨ ਦਾ। ਉਹ ਦੋ ਭਾਂਡੇ ਰੱਖ ਦਿੱਤੇ। ਮਹਾਰਾਜਾ ਜੀ  
 ਕਹਿਣ ਲੱਗੇ ਕਿ ਇਕ ਹੋਰ ਲੈ ਆਓ। ਤੇ ਹੋਰ ਲੈ ਅਂਦਾ।  
 ਮਹਾਰਾਜਾ ਜੀ ਨੇ ਪਹਿਲਾਂ ਦੋਨੋਂ ਹੱਥ ਇਕ ਉੱਤੇ ਰੱਖ ਦਿੱਤੇ,  
 ਫੇਰ ਇਕ ਇਕ ਹੱਥ ਦੋਨੋਂ ਤੇ ਰੱਖ ਦਿਤਾ। ਪੀਰ ਸਮਝਦਾਰ

ਤੇ ਕਰਣੀ ਕਮਾਈ ਵਾਲਾ ਸੀ। ਉਹ ਸਮਝ ਗਿਆ ਤੇ  
 ਉਸਨੇ ਸਿਜਦਾ ਕੀਤਾ। ਉਸ ਵੇਲੇ ਮੁਰੀਦਾਂ ਨੇ ਪੁਛਿਆ,  
 ਪੀਰ ਜੀ! ਸਾਡੀ ਸਮਝ ਵਿਚ ਤਾਂ ਕੋਈ ਗੱਲ ਨਹੀਂ  
 ਆਈ। ਸਾਨੂੰ ਵੀ ਸਮਝਾਓ ਜੋ ਵੀ ਤੁਹਾਡੀ ਗੱਲ ਬਾਤ  
 ਹੋਈ ਹੈ ਕਿਉਂਕਿ ਤੁਸੀਂ ਇਸ਼ਾਰੇ ਵਿਚ ਗੱਲ ਬਾਤ ਕੀਤੀ  
 ਹੈ। ਤੁਸੀਂ ਵੀ ਕੋਈ ਇਸ਼ਾਰਾ ਕਰ ਰਹੇ ਸੀ, ਉਹ ਵੀ ਕੋਈ  
 ਇਸ਼ਾਰਾ ਕਰ ਰਹੇ ਸੀ। ਕਹਿੰਦੇ, ਮੁਰੀਦੇ! ਮੈਂ ਇਹ ਜਾਨਣ  
 ਦੀ ਕੋਸ਼ਿਸ਼ ਕੀਤੀ ਸੀ ਕਿ ਇਹ ਹਿੰਦੂਆਂ ਦਾ ਹੋਏਗਾ ਜਾਂ  
 ਇਸਲਾਮ ਵਾਲਿਆਂ ਦਾ ਹੋਏਗਾ? ਪਰ ਉਹਨਾਂ ਨੇ ਇਕ  
 ਬਰਤਨ ਹੋਰ ਮੰਗਵਾਕੇ ਕਿਹਾ ਕਿ ਅਸੀਂ ਦੋਨੋਂ ਦਾ ਇਕ  
 ਸਾਂਝਾ ਰਸਤਾ ਚਲਾਵਾਂਗੇ। ਉਸ ਤੇ ਦੋਨੋਂ ਹੱਥ ਰੱਖ ਦਿੱਤੇ।  
 ਫੇਰ ਮੈਂ ਪੁਛਿਆ ਕਿ ਹਿੰਦੂਆਂ ਤੇ ਇਸਲਾਮ ਦੇ ਤੁਹਾਡੇ  
 ਨਾਲ ਕੀ ਸੰਬੰਧ ਹੋਣਗੇ। ਉਸ ਵੇਲੇ ਆਪਣੇ ਦੋਨੋਂ ਹੱਥ ਦੋਨੋਂ  
 ਤੇ ਰੱਖ ਦਿੱਤੇ। ਇਕ ਹੱਥ ਇਕ ਦੇ ਉਪਰ ਤੇ ਦੂਜਾ ਹੱਥ  
 ਦੂਜੇ ਬਰਤਨ ਦੇ ਉਤੇ ਰੱਖ ਦਿੱਤਾ। ਉਹਨਾਂ ਸਮਝਾ ਦਿਤਾ  
 ਕਿ ਸਾਨੂੰ ਸਾਰੇ ਬਰਾਬਰ ਹਨ। ਸਾਡਾ ਕਿਸੇ ਨਾਲ ਕੋਈ  
 ਵਿਰੋਧ ਨਹੀਂ, ਸਾਡੀ ਨਿਗਾਹ ਵਿਚ ਨਾ ਕੋਈ ਹਿੰਦੂ ਹੈ  
 ਨਾ ਕੋਈ ਤੁਰਕ ਹੈ। ਇਸ ਤਰ੍ਹਾਂ ਦਾ ਭੁਰਮਾਨ ਗੁਰੂ ਦਸਮੇਸ਼  
 ਪਿਤਾ ਜੀ ਨੇ ਕੀਤਾ ਹੈ।

ਧਰਨਾ - ਹਿੰਦੂ ਤੁਰਕ ਵਿਚ ਭੇਦ ਨਾ ਹੋਈ,  
 ਸਭਨਾ ਅੰਦਰ ਜੋਤ ਰਾਮ ਦੀ - 2, 2.  
 ਸਭਨਾ ਅੰਦਰ ਜੀ ਜੋਤ ਰੱਖ ਦੀ - 2, 2.  
 ਹਿੰਦੂ ਤੁਰਕ ਵਿਚ ਭੇਦ ਨਾ ਕੋਈ, .....-2.

ਕੋਊ ਭਇਓ ਮੁੰਡੀਆ ਸੰਨਿਆਸੀ, ਕੋਊ ਜੋਗੀ ਭਇਓ,  
 ਕੋਈ ਬ੍ਰਹਮਚਾਰੀ, ਕੋਊ ਜਤੀਅਨੁ ਮਨਬੋ॥

ਅਕਾਲ ਉਸਤਤਿ  
 ਦੇਹਰਾ ਮਸੀਤ ਸੋਈ, ਪੂਜਾ ਅੰ ਨਿਵਾਜ ਓਈ,  
 ਮਾਨਸ ਸਬੈ ਏਕ ਧੈ ਅਨੇਕ ਕੋ ਭ੍ਰਾਉ ਹੈ॥  
 ਦੇਵਤਾ ਅਦੇਵ ਜੱਥ, ਗੰਪੰ ਤੁਰਕ ਹਿੰਦੂ,  
 ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ॥  
 ਏਕੈ ਨੈਨ ਏਕੈ ਕਾਨ, ਏਕੈ ਦੇਹ ਏਕੈ ਬਾਨ,  
 ਖਾਕ ਬਾਦ ਆਤਸ ਅੰ ਆਬ ਕੋ ਰਲਾਉ ਹੈ॥  
 ਅਲਹ ਅਭੇਕ ਸੋਈ, ਪੁਰਨ ਐ ਕੁਰਨ ਓਈ,  
 ਏਕ ਗੀ ਸਰੂਪ ਸਬੈ, ਏਕ ਗੀ ਬਨਾਉ ਹੈ॥

ਅਕਾਲ ਉਸਤਤਿ  
 ਗੁਰੂ ਘਰ ਦੇ ਅੰਦਰ ਮਨੁੱਖਾਂ ਦੀ ਵੰਡ ਜਾਤਾਂ ਨਾਲ  
 ਨਹੀਂ ਹੁੰਦੀ। ਨਾ ਹਿੰਦੂ ਬਹੁਤਾ ਨੇੜੇ ਹੈ ਨਾ ਮੁਸਲਮਾਨ ਦੂਰ  
 ਹੈ, ਸਾਰੇ ਹੀ ਨੇੜੇ ਹਨ।

ਦੇਹਰਾ ਤੇ ਮਸਜਿਦ ਦੋਨੋਂ ਪ੍ਰਮੇਸ਼ਰ ਦੀ ਬੰਦਰੀ ਕਰਨ  
 ਦੇ ਸਥਾਨ ਹਨ। ਦੋਨਾਂ ਦਾ ਹੀ ਸਤਿਕਾਰ ਕਰਨਾ ਬਣਦਾ  
 ਹੈ। ਸਾਧ ਸੰਗਤ ਜੀ! ਸੋ ਗੁਰੂ ਮਹਾਰਾਜਾ ਜੀ ਦਾ ਐਸਾ  
 ਆਦਰਸ਼ ਸੀ ਐਸੇ ਕੌਤਕ ਆਪ ਨੇ ਕੀਤੇ ਕਿ ਸੰਸਾਰ  
 ਗਿਣਦਾ ਚਲਾ ਜਾਵੇ, ਤਾਂ ਵੀ ਕਦੇ ਖਤਮ ਹੋਣ ਵਾਲੇ  
 ਨਹੀਂ।

ਹੁਣ ਆਪ ਦੇ ਸਰੀਰ ਦੀ ਉਮਰ ਨੌ ਸਾਲ ਦੀ ਹੋ ਗਈ, ਤੇ ਆਪ ਜੀ ਬਾਹਰੋਂ ਖੇਲ ਕੇ ਆਉਂਦੇ ਹੋ। ਕੀ ਦੇਖਦੇ ਹਨ ਕਿ ਗੁਰੂ ਮਹਾਰਾਜ ਜੀ ਦਾ ਦਰਬਾਰ ਲੰਗਿਆ ਹੋਇਆ ਹੈ। ਦਰਬਾਰ ਵਿਚ ਬਹੁਤ ਵੱਡੇ ਵੱਡੇ ਵਿਦਵਾਨ, ਸਤਿਕਾਰਯੋਗ ਵੱਡੀਆਂ ਵੱਡੀਆਂ ਹਸਤੀਆਂ ਮਹਾਰਾਜ ਜੀ ਦੇ ਹਜ਼ੂਰ ਬੈਠੀਆਂ ਹੋਈਆਂ ਹਨ। ਉਹਨਾਂ ਦਿਨਾਂ ਦੇ ਅੰਦਰ ਬਾਹਮਣ ਵਾਸਤੇ ਕੇਸ ਰਖਣੇ ਜ਼ਰੂਰੀ ਹੋਇਆ ਕਰਦੇ ਸੀ। ਬਹੁਤ ਸੋਹਣੀਆਂ ਸ਼ਕਲਾਂ ਸੁਰਤਾਂ ਦੇ ਚੰਗੇ ਬੰਦੇ ਮਹਾਰਾਜ ਜੀ ਦੇ ਹਜ਼ੂਰ ਬੈਠੇ ਸਨ, ਲੱਕਿਨ ਸਾਰਿਆਂ ਦੇ ਹੱਥਾਂ ਵਿਚ ਗੁਮਾਲ ਨੇ, ਬੋੜੀ ਬੋੜੀ ਦੇਰ ਬਾਅਦ ਅੱਖਾਂ ਤੇ ਗੁਮਾਲ ਫੇਰ ਕੇ ਹੁੰਝੁ ਸਾਫ਼ ਕਰਦੇ ਹਨ। ਉਹਨਾਂ ਦਾ ਮੁਖੀ ਵਾਰਤਾ ਸੁਣਾ ਰਿਹੈ ਕਿ ਮਹਾਰਾਜ ਜੀ! ਹੁਣ ਤਾਂ ਜਿਉਣ ਦਾ ਕੋਈ ਹੱਜ ਨਹੀਂ ਰਿਹਾ। ਧਰਮ ਖਤਰੇ ਵਿਚ ਪੈ ਗਿਆ ਹੈ ਤੇ ਮਹਾਰਾਜ ਜੀ ਸਾਰੀ ਵਾਰਤਾ ਧਿਆਨ ਨਾਲ ਸਰਵਣ ਕਰ ਰਹੇ ਹਨ। ਕਸ਼ਮੀਰ ਦੇ ਪੰਡਤਾਂ ਦੇ ਮੁਖੀ ਨੇ ਹਾਲ ਦੱਸਿਆ ਕਿ ਜਾਲਮ ਖਾਨ ਸ੍ਰੀ ਨਗਰ ਦਾ ਜੋ ਗਵਰਨਰ ਹੈ, ਉਹਨੇ ਇਹ ਕੰਮ ਫੜਿਆ ਹੈ ਕਿ 100 ਵੱਡੇ ਵਿਦਵਾਨ ਮਹਾਂਪੁਰਸ਼ ਜਿਹੜੇ ਹਿੰਦੂ ਹਨ ਉਹਨਾਂ ਨੂੰ ਫੜ ਕੇ ਜੇਹਲਮ ਦਰਿਆ ਦੇ ਕੰਢੇ ਤੇ ਲੈ ਆਉਂਦਾ ਹੈ ਤੇ ਉਥੇ ਬੇਅੰਤ ਮੁਲਖਈਆ ਇਕੱਠਾ ਹੋਇਆ ਹੁੰਦਾ ਹੈ ਤੇ ਉਹਨਾਂ ਸਾਰਿਆਂ ਦੇ ਸਾਮ੍ਰਾਣੇ ਉਹਨਾਂ ਨੂੰ ਪੁਛਿਆ ਜਾਂਦਾ ਹੈ ਕਿ ਤੁਸੀਂ ਧਰਮ ਤਿਆਗ ਕਰਦੇ ਹੋ। ਪਰ ਉਹਨਾਂ ਵਿਚੋਂ ਬਹੁਤ ਤਬਦੀਲ ਕਰਨ ਨਾਲੋਂ ਜਾਨ ਦੇਣ ਨੂੰ ਤਰਜੀਹ ਦਿੰਦੇ ਹਨ। ਸੱਚੇ ਪਾਤਸ਼ਾਹ ਉਥੇ ਸਾਰੇ ਬੰਦਿਆਂ ਨੂੰ ਸੰਗਲ ਨਾਲ ਬੰਨ੍ਹ ਕੇ ਇਕੋ ਭੱਗ ਬਣਾ ਲਿਆ ਜਾਂਦਾ ਹੈ। ਧੱਕਾ ਦੇ ਕੇ ਦਰਿਆ ਵਿਚ ਸੁੱਟ ਦਿੰਦੇ ਨੇ ਤੇ ਪਾਣੀ ਜਿਸ ਵੇਲੇ ਗਲ-ਗਲ ਤੱਕ ਆਉਂਦਾ ਹੈ ਤਾਂ ਕਿਸੇ ਦੇ ਮੰਹ ਵਿਚ ਪੈਣਾ ਸ਼ੁਰੂ ਹੋ ਜਾਂਦਾ ਹੈ। ਜਦੋਂ ਉਹ ਛੁੱਬਦੇ ਨੇ, ਹੱਥ ਪੈਰ ਮਾਰਦੇ ਨੈ ਬੱਚਣ ਵਾਸਤੇ। ਉਹ ਸਾਰੇ ਹਾਕਮ ਇਕੱਠੇ ਹੋ ਕੇ ਇਨ੍ਹਾਂ ਦੀ ਮੌਤ ਦਾ ਤਮਾਸ਼ਾ ਦੇਖਦੇ ਹਨ। ਅਖੀਰ ਵਿਚ ਇਹ ਹੁੰਦਾ ਹੈ ਕਿ ਸਾਰੇ ਹੀ ਛੁੱਬ ਜਾਂਦੇ ਹਨ ਤੇ ਉਹਨਾਂ ਤੋਂ ਅੱਗੇ ਜਾ ਕੇ ਸੰਗਲ ਖੋਲ੍ਹ ਲਿਆਉਂਦੇ ਹਨ ਤੇ ਬੰਦੇ ਪਾਣੀ ਵਿਚ ਰੁੜ੍ਹ ਜਾਂਦੇ ਹਨ, ਇਹ ਸਾਡਾ ਹਾਲ ਹੋ ਰਿਹਾ ਹੈ।

ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ॥  
ਪੰਨਾ - 1380

ਮਹਾਰਾਜ ਜੀ! ਸਾਡੀ ਇਜ਼ਤ ਕੋਈ ਨਹੀਂ ਹੈ। ਡੋਲਾ ਆਉਂਦਾ ਹੈ ਪਹਿਲੇ ਦਿਨ ਹੀ ਹਾਕਮਾ ਦੇ ਘਰ ਭੇਜਣਾ ਪੈਂਦਾ ਹੈ। ਨਾ ਕਿਸੇ ਬੱਚੀ ਦਾ ਸਤ ਧਰਮ ਕਾਇਮ ਹੈ, ਨਾ ਕਿਸੇ ਹੋਰ ਦਾ ਹੈ। ਨਾ ਅਸੀਂ ਪੁਜਾ ਕਰ ਸਕਦੇ ਹਾਂ, ਨਾ ਅਸੀਂ ਸੰਖ ਬਜਾ ਸਕਦੇ ਹਾਂ, ਪੂੰਜਾ ਤੇ ਪਾਬੰਧੀਆਂ ਲਗਾ ਦਿਤੀਆਂ ਗਈਆਂ ਹਨ। ਬਚਨ ਕੋਈ ਨਹੀਂ ਕਰ ਸਕਦੇ, ਕੋਈ ਸ਼ਾਸਤਰ ਨਹੀਂ ਪੜ੍ਹ ਸਕਦੇ। ਜੇ ਪੜ੍ਹਦੇ ਹਾਂ ਤਾਂ ਉਹ ਸ਼ਾਸਤਰ ਖੋ ਲੈ ਜਾਂਦੇ ਹਨ ਤੇ ਜਾਲ ਦਿੱਤੇ ਜਾਂਦੇ ਹਨ। ਪਾਤਸ਼ਾਹ ਜੀ! ਅਸੀਂ ਸਾਰੇ ਦੁਖੀ ਹੋ ਕੇ ਅਮਰਨਾਥ ਦੀ ਗੁਰਾ ਵਿਚ ਚਲੇ ਗਏ ਸੀ। ਉਥੇ ਜਾ ਕੇ ਸ਼ਿਵ ਜੀ ਮਹਾਰਾਜ ਜੀ ਕੋਲ ਬਹੁਤ ਜਿਆਦਾ ਪੁਕਾਰਾਂ ਕੀਤੀਆਂ,

ਹੋ ਪ੍ਰਭੂ! ਹੁਣ ਤੀਸਰਾ ਨੇਤਰ ਖੋਲ੍ਹ ਇਹਨਾਂ ਦੁਸ਼ਟਾਂ ਦਾ ਖਾਤਮਾ ਕਰ। ਪਾਤਸ਼ਾਹ! ਅਰਦਾਸਾਂ ਕਰਦਿਆਂ ਨੂੰ ਮਹੀਨਾ ਲੰਘ ਗਿਆ, ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕਿਸੇ ਤੋਂ ਕੋਈ ਜਵਾਬ ਨਹੀਂ ਆਇਆ। ਇਸ ਤਰ੍ਹਾਂ ਲੱਗਿਆ ਜਿਵੇਂ ਰੱਬ ਹੀ ਨਹੀਂ ਹੁੰਦਾ। ਹੁੰਦਾ ਰੱਬ ਬੋਲਾ ਹੋ ਗਿਆ, ਬੋਲਾ ਰੱਬ ਕੁਛ ਨਹੀਂ ਸੁਣ ਰਿਹਾ।

ਬੱਸ ਇਕ ਵਾਗੀ ਇਕ ਆਵਾਜ਼ ਆਈ, ਹੋ ਪੰਡਤੋ! ਇਸ ਵੇਲੇ ਹਿੰਦੂ ਧਰਮ ਦਾ ਰਾਖਾ ਕੋਈ ਦੇਵੀ ਦੇਵਤਾ ਨਹੀਂ ਰਿਹਾ ਕਿਉਂਕਿ ਜੁਗ ਬਦਲ ਚੁਕਿਆ ਹੈ, ਕਲਜੁਗ ਆ ਗਿਆ ਹੈ। ਸੋ ਦੇਵਤੇ ਨੇ ਕਿਸੇ ਦੀ ਮਦਦ ਨਹੀਂ ਕਰਨੀ, ਨਾ ਸ਼ਿਵਜੀ ਨੇ ਕਰਨੀ ਹੈ, ਨਾ ਕਿਸੇ ਹੋਰ ਨੇ ਕਰਨੀ ਹੈ। ਹੁਣ ਤੁਹਾਡਾ ਰਾਖਾ ਅਨੰਦਪੁਰ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦੀ ਗੱਦੀ ਤੇ ਨੌਵਾਂ ਸਰੂਪ ਧਾਰ ਕੇ ਬੈਠਾ ਹੈ। ਉਹਨਾਂ ਦੀ ਸ਼ਰਨ ਵਿਚ ਜਾਓ, ਉਹਨਾਂ ਕੋਲ ਬੇਨਤੀ ਕਰੋ। ਹੋ ਸੱਚੇ ਪਾਤਸ਼ਾਹ! ਸਾਰੇ ਭਾਰਤ ਵਰਸ ਵਿਚੋਂ ਅਸੀਂ ਪੰਡਤ ਕ੍ਰਿਪਾ ਰਾਮ ਨੂੰ ਮੁਖੀ ਬਣਾ ਕੇ ਲਿਆਏ ਹਾਂ, ਜੋ ਗੁਰੂ ਘਰ ਦਾ ਪੰਡਤ ਵੀ ਹੈ ਤੇ ਆਪ ਦਾ ਵਿਸ਼ਵਾਸ ਪਾਤਰ ਵੀ ਹੈ। ਹੋ ਸੱਚੇ ਪਾਤਸ਼ਾਹ! ਸਾਡੀ ਬਾਂਹ ਫੜੋ, ਸਾਡੀ ਬਾਂਹ ਫੜਨ ਵਾਲਾ ਹੋਰ ਕੋਈ ਨਹੀਂ ਹੈ। ਉਸ ਵੇਲੇ ਗੁਰੂ ਦਸਵੇਂ ਪਾਤਸ਼ਾਹ ਬਾਹਰੋਂ ਖੇਡਦੇ ਹੋਏ ਆਉਂਦੇ ਹਨ। ਗੁਰੂ ਮਹਾਰਾਜ ਜੀ ਦਾ ਉਚੇ ਚੌਂਤੇ ਤੇ ਆਸਣ ਲੱਗਿਆ ਹੈਂਦਿਆ ਹੈ, ਜਿਸ ਨੂੰ ਅੱਜ ਕੱਲ ਸਟੇਜ ਕਹਿੰਦੇ ਹਨ। ਭਾਰਤ ਵਰਸ ਵਿਚੋਂ ਹਿੰਦੂ ਧਰਮ ਦੇ ਜਿੰਨੇ ਵੀ ਮੁਖੀ-ਮੁਖੀ ਵਿਦਵਾਨ ਆਏ ਹੋਏ ਸਨ, ਸਾਰੇ ਉਦਾਸ ਤੇ ਗੰਭੀਰ ਬੈਠੇ ਸਨ, ਦਿਲ ਤੋੜਨ ਵਾਲੀਆਂ ਕਥਾਵਾਂ ਕਹਿ ਰਹੇ ਸਨ। ਮਹਾਰਾਜ ਜੀ ਬਹੁਤ ਛੁੰਘੇ ਧਿਆਨ ਦੇ ਨਾਲ ਸਰਵਣ ਕਰਦੇ ਹੋਏ ਖਾਮੋਸ਼ ਸਨ। ਇਸ ਖਾਮੋਸੀ ਨੂੰ ਤੋੜਨ ਵਾਸਤੇ ਗੁਰੂ ਦਸਵੇਂ ਪਾਤਸ਼ਾਹ ਪਿਛਲੇ ਪਾਸਿਓਂ ਸਟੇਜ ਤੇ ਚੜੇ। ਪਹਿਲਾ ਦੇਖਦੇ ਰਹੇ, ਬੋੜੀ ਦੇਰ ਤੋਂ ਬਾਅਦ ਦੋਨੋਂ ਬਾਹਾਂ ਪਿਤਾ ਦੇ ਗੱਲ ਵਿਚ ਪਾਈਆਂ। ਇਸ ਤੋਂ ਪਹਿਲਾਂ ਉਹ ਕੁਛ ਕਹਿੰਦੇ, ਫਟਾਫਟ ਆਪ ਗੋਦੀ ਵਿਚ ਆ ਕੇ ਬੈਠ ਗਏ। ਮਹਾਰਾਜ ਜੀ ਨੇ ਨੇਤਰ ਖੋਲ੍ਹ ਤੇ ਉਹਨਾਂ ਵੱਲ ਨੇਤਰ ਕਰੇ, ਉਹਨਾਂ ਨੇ ਬੜੇ ਭੇਦ ਭਰੇ ਢੰਗ ਦੇ ਨਾਲ ਇਕ ਦੂਜੇ ਨੂੰ ਦੇਖਿਆ। ਉਸ ਵੇਲੇ ਆਪ ਨੇ ਬੇਨਤੀ ਕਰੀ ਪਾਤਸ਼ਾਹ ਪਿਤਾ, ਗੁਰੂ ਜੀ! ਕੀ ਗੱਲ ਹੈ, ਐਨੀ ਉਦਾਸੀ ਕਿਉਂ ਹੈ, ਇਹ ਲੱਕ ਕੌਣ ਹਨ ਤੇ ਕੀ ਮੰਗਦੇ ਹਨ? ਕਿਹੜੀ ਚੀਜ਼ ਹੈ ਜਿਹੜੀ ਇਹਨਾਂ ਨੂੰ ਦੇਣ ਵਾਸਤੇ ਤੁਹਾਡੇ ਕੋਲ ਨਹੀਂ ਹੈ? ਉਸ ਵੇਲੇ ਸਾਰੀ ਵਿਖਿਆ ਦੱਸੀ ਕਿ ਇਸ ਤਰ੍ਹਾਂ ਇਹ ਕਹਿੰਦੇ ਹਨ। ਬਾਲਕ ਗੋਬਿੰਦ ਜੀ ਕਹਿਣ ਲੱਗੇ, ਬੜੀ ਆਸਾਂ ਨਾਲ ਆਏ ਹਨ ਫੇਰ ਇਹਨਾਂ ਦਾ ਆਪ ਜੀ ਨੇ ਕੀ ਇਲਾਜ ਸੋਚਿਆ ਹੈ? ਕਹਿਣ ਲੱਗੇ ਲਾਲ ਜੀ! ਇਸ ਵੇਲੇ ਤੋਂ ਇਲਾਜ ਇਹ ਹੈ ਕਿ ਕੋਈ ਪੂਰਨ ਮਹਾਂਪੁਰਸ਼ ਆਪਣੇ ਸੀਸ ਦੀ ਬਲੀ ਦੇਵੇ। ਇਹ ਪਹਾੜ ਵਰਗਾ ਜਿਹੜਾ ਜ਼ੋਰ-ਜ਼ੁਲਮ ਦਾ ਹੜ੍ਹ ਚਲ ਰਿਹਾ ਹੈ ਉਸ ਦੇ ਅੱਗੇ ਛਾਤੀ ਤਾਣ ਕੇ ਖੜਾ ਹੋ ਜਾਵੇ। ਉਹ ਹੀ ਇਸ ਹੜ੍ਹ ਨੂੰ ਨੂੰ ਲੱਗ ਸਕਦਾ ਹੈ, ਉਸਦਾ ਵਗਿਆ ਹੋਇਆ ਖੂਨ ਹੀ ਠੀਕ ਕਰ ਸਕਦਾ ਹੈ,

ਹੋਰ ਕੋਈ ਤਰੀਕਾ ਨਹੀਂ ਹੈ। ਉਸ ਵੇਲੇ ਆਪ ਨੇ ਬਹੁਤਾ  
ਨਹੀਂ ਸੋਚਿਆ, ਇਕ ਦਮ ਚਰਨਾਂ ਵਿਚ ਬੇਨਤੀ ਕਰ  
ਦਿੱਤੀ।

ਧਰਨਾ - ਬਹੁਤ ਫੜ ਲਓ ਦੁਖੀਆ ਦੀ,  
ਆਸਾਂ ਧਰ ਕੇ ਤੇਰੇ ਦਰ ਆਏ -2, 2.  
ਆਸਾਂ ਧਰ ਜੀ ਤੇਰੇ ਦਰ ਆਏ -2, 2.  
ਬਹੁਤ ਫੜ ਲਓ ਦੁਖੀਆ ਦੀ,..... -2.

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ

ਇਹ ਬਿਰਦੁ ਸੁਆਮੀ ਸੰਦਾ॥ ਪੰਨਾ - 544

ਕਹਿਣ ਲੱਗੇ, ਪਿਤਾ

ਜੀ ਗੁਰੂ ਘਰ ਦਾ  
ਅਸੂਲ ਹੈ।

ਜੋ ਸਰਣਿ ਆਵੈ  
ਤਿਸੁ ਕੰਠਿ ਲਾਵੈ

ਇਹ ਬਿਰਦੁ

ਸੁਆਮੀ ਸੰਦਾ॥

ਪੰਨਾ - 544

ਆਪ ਦੀ

ਸ਼ਰਨ ਆਏ ਨੇ,  
ਇਹਨਾਂ ਨੇ ਆਪ

ਦੀ ਸ਼ਰਨ ਲਈ  
ਹੈ ਕਿਉਂਕਿ ਗੁਰੂ

ਦਸਮੇਸ਼ ਪਿਤਾ  
ਜੀ ਵਿਚ ਕੇਵਲ

ਪਿਤਾ ਭਾਵਨਾ  
ਹੀ ਨਹੀਂ ਸੀ,

ਪ੍ਰਮੇਸ਼ਰ ਭਾਵਨਾ  
ਵੀ ਸੀ। ਕਹਿੰਦੇ,

ਜੋ ਵੀ ਆਪ ਦੀ  
ਸ਼ਰਨ ਵਿਚ

ਆਇਆ, ਜਿਸਨੇ  
ਵੀ ਆਪ ਦੀ

ਸ਼ਰਨ ਲਈ ਹੈ,  
ਉਹ ਫੇਰ ਦੁਖੀ

ਨਹੀਂ ਹੋਇਆ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਬਾਰ ਵਿਚ ਕਸ਼ਮੀਰੀ ਪੰਡਿਤ ਫਰਿਆਦ ਕਰਦੇ ਹੋਏ

ਕਰਦਾ। ਮਹਾਰਾਜ ਕਹਿੰਦੇ, ਪੁੱਤਰ! ਬਲੀਦਾਨ ਦੇਣਾ ਹੈ।  
ਕਹਿੰਦੇ, ਹਾਂ! ਤੁਹਾਡੇ ਵਰਗਾ ਮਹਾਂਪੁਰਖ ਹੋਰ ਦੁਨੀਆਂ ਤੇ  
ਹੈ ਹੀ ਕੋਈ ਨਹੀਂ। ਤੁਸੀਂ ਆਪਣੇ ਸੀਸ ਦਾ ਬਲੀਦਾਨ ਦੇ  
ਕੇ ਇਸ ਰੁੜ੍ਹਦੀ ਹਿੰਦ ਨੂੰ ਬਚਾ ਲਓ। ਗੁਰੂ ਮਹਾਰਾਜ ਇਨ੍ਹਾਂ  
ਦੀਨ ਦੁਖੀਆਂ ਦੀ ਬਾਹ ਫੜਦੇ ਹਨ ਤੇ ਸ਼ਹਾਦਤ ਦਾ  
ਜਾਮ ਪੀ ਕੇ, ਆਪਣੇ ਲਹੂ ਦੀ ਅਹੂਤੀ ਦੇ ਕੇ ਡੁਬਦੀ  
ਹਿੰਦ ਦਾ ਬੇੜਾ ਪਾਰ ਕੀਤਾ।

ਉਸ ਤੋਂ ਬਾਅਦ ਕੇਵਲ 11 ਸਾਲ ਦੀ ਆਪ ਦੀ  
ਛੋਟੀ ਉਮਰ ਸੀ ਜਦੋਂ ਆਪ ਨੇ ਪੰਥ ਦੀ ਵਾਗਡੋਰ  
ਸੰਭਾਲੀ। ਪਹਿਲਾ ਮਸੰਦਾ ਨਾਲ ਆਪਦਾ ਵਾਹ ਪਿਆ,  
ਮਸੰਦ ਪੜਾ ਦਾ ਧਾਨ ਖਾ ਖਾ ਕੇ ਐਨੀ ਖੋਟੀ ਮੱਤ ਦੇ ਹੋ  
ਚਕੇ ਸੀਂ ਕਿ ਉਹਨਾਂ ਵਿਚ ਇਹ ਵਿਚਾਰ ਪ੍ਰਧਾਨ ਹੋ ਗਈ  
ਸੀ ਕਿ ਗੁਰੂ ਨੂੰ ਬਣਾ ਦੇਣਾ ਤੇ ਹਟਾ ਦੇਣਾ ਸਾਡੇ ਬਾਂਝੇ  
ਹੱਥ ਦੀ ਖੱਲ ਹੈ। ਮਹਾਰਾਜ ਜੀ ਨੇ ਉਹ ਮਸੰਦਪੁਣਾ ਢੂਰ  
ਕੀਤਾ। ਸਿੱਖਾਂ ਨਾਲ ਸਿੱਧਾ ਸੰਬੰਧ ਪੈਦਾ ਕਰਕੇ ਆਪ ਜੀ  
ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ।

ਪਹਿਲਾਂ ਦੋ ਤਰ੍ਹਾਂ ਦੇ ਸਿੱਖ ਸੀ, ਇਕ ਨੂੰ ਤਾਂ ਗੁਰੂ ਕੇ  
ਕਿਹਾ ਜਾਂਦਾ  
ਸੀ। ਉਹ ਜਿਹੜੇ  
ਗੁਰੂ ਦੇ ਸਿੱਖ  
ਸੀ, ਉਹ ਮਸੰਦਾਂ  
ਦੇ ਸਿੱਖ ਹੋਇਆ  
ਕਰਦੇ ਸੀ। ਮਸੰਦ  
ਉਹਨਾਂ ਦਾ ਨਾਂ  
ਲੈਂਦੇ ਸੀ। ਮਸੰਦ  
ਕਰਣੀ ਕਰਮਾਈ  
ਤੋਂ ਇਨੇ ਹੀਣੇ ਹੋ  
ਚੁੱਕੇ ਸੀ ਕਿ  
ਉਹਨਾਂ ਦੀਆਂ  
ਗੱਲਾਂ ਵਿਚ ਵੀ  
ਸਮਾਂ ਬਰਬਾਦ  
ਕਰਨਾ ਮਹਿਸੂਸ  
ਹੁੰਦਾ ਹੈ। ਇੱਨੇ  
ਗਿਰੇ ਹੋਏ, ਗੁਰੂ  
ਮਹਾਰਾਜ ਜੀ  
ਵੇਲੇ ਹੋ ਗਏ  
ਸਨ। ਉਹਨਾਂ ਨੂੰ  
ਤਾਂ ਕਹਿੰਦੇ ਸੀਂ  
ਗੁਰੂ ਕੇ।

ਇਕ ਨੂੰ  
ਖਾਲਸਾ ਕਹਿੰਦੇ  
ਸੀ, ਜਿਹੜੇ  
ਸਿੱਧੇ ਗੁਰੂ ਤੋਂ  
ਨਾਮ ਲੈਂਦੇ ਸੀ।  
ਹੁਣ ਗੁਰੂ

ਮਹਾਰਾਜ ਜੀ ਨੇ ਕਿਹਾ ਪਿਆਰਿਓ, ਜਿਹੜੀ ਹੁਣ ਇਹ  
ਵਿਚਾਲੇ ਇਕ ਦੀਵਾਰ ਬਣੀ ਹੋਈ ਹੈ। ਇਹ ਦੀਵਾਰ ਨਹੀਂ  
ਰਹਿਣ ਦੇਣੀ। ਤੁਸੀਂ ਹੁਣ ਸਾਰੇ ਤਿਆਰੀ ਕਰਕੇ ਅੰਮ੍ਰਿਤ  
ਛਕੋ।

ਧਰਨਾ- ਪੀਵਹੋ ਪਾਹੁਲ ਖੰਡੇ ਧਾਰ,  
ਹੋਵੇ ਜਨਮ ਸੁਰੇਲਾ -2, 2.  
ਹੋਵੇ ਜਨਮ ਸੁਰੇਲਾ -2, 2.  
ਪੀਵਹੋ ਪਾਹੁਲ ਖੰਡੇ ਧਾਰ,..... -2.

ਗਰੀ ਸੜੇ ਤਖਤ ਰਚਾਇਆ ਸੱਤਿ ਸੰਗਤਿ ਮੇਲਾ।  
ਨਨਕ ਨਿਰਭਉ ਨਿਰੰਕਾਰ ਵਿਚਿ ਸਿਧਾਂ ਖੇਲਾ।  
ਗੁਰ ਸਿਮਰਿ ਮਨਾਈ ਕਾਲਕਾ ਖੰਡੇ ਕੀ ਵੇਲਾ।  
ਪੈਵਹੁ ਪਾਹਲੁ ਖੰਡੇਧਾਰ ਹੁਏ ਜਨਮ ਸੁਹੇਲਾ।  
ਗੁਰ ਸੰਗਤਿ ਕੀਨੀ ਖਾਲਸਾ ਮਨਮੁਖੀ ਦੁਹੇਲਾ।  
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੂ ਚੇਲਾ॥

ਭਾਈ ਗੁਰਦਾਸ ਜੀ ਦੀ ਵਾਰ 14/1

ਗੁਰੂਆਂ ਦਾ ਕੋਈ ਹਿਸਾਬ ਕਿਤਾਬ ਨਹੀਂ ਸੀ ਰਹਿਣਾ  
ਜੇ ਗੁਰੂ ਮਹਾਰਾਜ਼ ਖੰਡੇ ਬਾਟੇ ਦੇ ਅੰਮ੍ਰਿਤ ਦੀ ਰੀਤ ਨਾ  
ਤੇਰਦੋਂ ਦੂਜਾ ਇਹ ਸੀ ਬਹੁਮ ਗਿਆਨ ਵਿਚ ਤਾਂ ਗੁਰਸਿੱਖ  
ਪੁਰੇ ਹੋ ਗਏ ਸੀ, ਦੇਹ-ਅਧਿਆਸ ਟੁੱਟ ਚੁਕਿਆ ਸੀ, ਦੇਹ-  
ਅਧਿਆਸ ਨੂੰ ਵੀ ਕਿਸੇ ਕੰਮ ਵਿਚ ਲਾਉਣ ਵਾਸਤੇ, ਆਪ  
ਨੇ ਬੀਰ ਰਸ ਦਾ ਟੀਕਾ ਲਾਇਆ ਕਿ ਜਲਮ ਨੂੰ ਚੁਪ ਕਰਕੇ  
ਨਹੀਂ ਸਹਿਣਾ। 'ਧਰਮ' ਦੀ ਹਾਨੀ ਹੁੰਦੀ ਦੇਖ ਕੇ ਉਥੋਂ ਚੁਪ  
ਕਰਕੇ ਨਠਣਾ, ਭਜਣਾ ਨਹੀਂ ਉਥੇ ਆਪਣੀ ਦੇਹ ਦਾ  
ਬਲਿਦਾਨ ਦੇ ਦਿਓ। ਦਸਮੇਸ਼ ਪਿਤਾ ਜੀ ਪਹਿਲਾ ਆਪਣੇ  
ਪਿਤਾ ਦਾ ਸੀਸ ਬਲੀਦਾਨ ਦਵਾ ਕੇ ਦਿਖਾਇਆ, ਫੇਰ  
ਆਪਣੇ ਚਾਰੇ ਸਾਹਿਬਜਾਦਿਆਂ ਦਾ ਬਲਿਦਾਨ ਦਵਾ ਕੇ  
ਦਿਖਾਇਆ। ਬੇਅੰਤ ਆਪਣੇ ਸਿੱਖਾਂ ਦਾ, ਰਿਸ਼ਤੇਦਾਰਾਂ ਦਾ,  
ਮਾਤਾ ਜੀ ਦਾ, ਪਿਤਾ ਜੀ ਦਾ ਸਾਰੇ ਬਲੀਦਾਨ ਦੇ ਕੇ  
ਇਕ ਮਿਸਾਲ ਕਾਇਮ ਕੀਤੀ। ਇਕ ਨਵੀਂ ਨਰੋਈ ਜੀਵਨ  
ਜਾਂਚ ਸਿਖਾਈ ਕਿ ਪਿਆਰਿਓ! ਨਾ ਕਿਸੇ ਤੋਂ ਡਰਨਾ ਹੈ,  
ਨਾ ਹੀ ਕਿਸੇ ਨੂੰ ਡਰਾਉਣਾ ਹੈ। ਨਾਲੇ ਭੁਗਮਾਨ ਕੀਤਾ ਕਿ  
ਤੁਸੀਂ ਕਿਸੇ ਹੋਰ ਦਾ ਜਾਪ ਨਹੀਂ ਕਰਨਾ, ਹੋਰ ਕੋਈ ਮੰਤਰ  
ਨਹੀਂ ਸਿਮਰਨਾ, ਅਕਾਲ ਪੁਰਖ ਜਾਗਦੀ ਜੋਤ ਹੈ, ਹਰ  
ਇਕ ਦੇ ਨਾਲ ਹੈ, ਘਟ ਘਟ ਵਿਚ ਵਿਆਪਕ ਹੈ। ਅੰਦਰ  
ਬਾਹਰ ਓਹੀ ਹੈ।

ਸੋ ਅੰਤਰਿ ਸੋ ਬਾਹਰਿ ਅਨੰਤ॥

ਘਟਿ ਘਟਿ ਬਿਆਪਿ ਰਹਿਆ ਭਗਵੰਤ॥ ਪੰਨਾ - 293

ਜੋ ਅਕਾਲ ਪੁਰਖ ਹੈ, ਤੁਹਾਡੇ ਨਾਲ ਰਹਿਣ ਵਾਲਾ,  
ਤੁਹਾਡੀ ਸਾਸ-ਸੂਸ ਪ੍ਰਤੀਪਾਲਣਾ ਕਰਨ ਵਾਲਾ, ਹਰ ਥਾਂ  
ਤੋਂ ਤੁਹਾਡੀ ਸਹਾਇਤਾ ਕਰਨ ਵਾਲਾ, ਉਸ ਦਾ ਧਿਆਨ  
ਧਰੋ, ਅਤੇ ਭੁਲਕੇ ਵੀ ਕਿਸੇ ਹੋਰ ਨੂੰ ਨਾ ਜਪਿਓ।

ਧਰਨਾ - ਜਪੋ ਖਾਲਸਾ ਤੁਸੀਂ ਜਾਗਦੀ ਜੋਤ ਨੂੰ -2, 2.  
ਜਾਗਦੀ ਜੋਤ ਨੂੰ -2, 2.

ਜਪੋ ਖਾਲਸਾ ਤੁਸੀਂ ਜਾਗਦੀ ਜੋਤ ਨੂੰ, ..... -2.

ਜਾਗਤ ਜੋਤਿ ਜਪੈ ਨਿਸ ਬਾਸੁਰ,  
ਏਕ ਬਿਨਾਂ ਮਨ ਨੈਕ ਨ ਆਨੈ॥

ਪੂਰਨ ਪ੍ਰੇਮ ਪ੍ਰਤੀਤ ਸਜੈ,  
ਬ੍ਰਤ ਗੋਰ ਮੜੀ ਮਟ ਭੁਲ ਨ ਮਾਨੈ॥ (ਖਾਲਸਾ)

ਮਹਾਰਾਜ਼ ਜੀ ਕਹਿੰਦੇ ਕਿ ਗੁਰਸਿੱਖ ਵਿਚ ਦੋ ਗੱਲਾਂ  
ਹੋਣੀਆਂ ਚਾਹੀਦੀਆਂ ਹਨ। ਇਕ ਤਾਂ ਪੂਰੀ ਪ੍ਰਤੀਤ ਹੋਣੀ  
ਚਾਹੀਦੀ ਹੈ ਕਿ ਵਾਹਿਗੁਰੂ ਮੇਰੇ ਨਾਲ ਸਦਾ ਅੰਗ ਸੰਗ ਹੈ।

ਗੁਰੂ ਮੇਰੈ ਸੰਗ ਸਦਾ ਹੈ ਨਾਲੇ॥ ਪੰਨਾ - 394

ਦੂਜੀ ਅੰਦਰੋਂ ਖਾਲੀ ਨਾ ਹੋਵੇ, ਪਿਆਰ ਵੀ ਮੇਰੇ ਨਾਲ  
ਹੋਵੇ। ਬੱਕੀ ਕਿਸੇ ਮੜੀ ਨੂੰ, ਕਿਸੇ ਗੁਢਾ ਨੂੰ, ਕਿਸੇ ਨੂੰ ਮੱਥਾ

ਨਹੀਂ ਟੇਕਣਾ, ਜਦ ਸੀਸ ਹੀ ਗੁਰੂ ਨੂੰ ਦੇ ਦਿੱਤਾ ਹੈ ਤਾਂ  
ਸੀਸ ਜਾਂ ਤਾਂ ਗੁਰੂ ਪਿਆਰਿਆਂ ਅੱਗੇ ਨਿਵੇਗਾ ਜਾਂ ਗੁਰੂ  
ਅੱਗੇ ਨਿਵੇਗਾ, ਹੋਰ ਕਿਸੇ ਅੱਗੇ ਨਹੀਂ ਝੁਕਾਣਾ ਚਾਹੀਦਾ।  
ਦੂਨੀਆਂ ਦੇ ਕਿਸੀ ਬਾਦਸ਼ਾਹ ਅੱਗੇ ਨਹੀਂ ਝੁਕੇਗਾ ਕਿਉਂਕਿ  
ਸੱਖ ਬੇਗਰਜ ਹੁੰਦਾ ਹੈ।

ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ॥

ਪੰਨਾ - 1374

ਬੁਰੇ ਕਿਸੇ ਦਾ ਨਹੀਂ ਚਿਤਵਨਾ, ਸਭ ਦਾ ਭਲਾ  
ਮਨਾਊਣਾ ਹੈ। ਦਿਲੋਂ ਅਰਦਾਸ ਕਰਨੀ ਹੈ।

ਨਨਕ ਨਾਮ ਰੜਦੀ ਕਲਾ ਤੇਰੇ ਭਾਣੇ ਸਰਬਤ ਦਾ ਭਲਾ॥

ਕਿਸੇ ਨਾਲ ਵੈਰ ਨਹੀਂ ਕਰਨਾ, ਕਿਸੇ ਦਾ ਬੁਰਾ ਨਹੀਂ  
ਚਿਤਵਨਾ, ਕਿਸੇ ਦੀ ਨਿੰਦਿਆ ਨਹੀਂ ਕਰਨੀ, ਈਰਖਾ  
ਵਿਚ ਨਹੀਂ ਆਉਣਾ, ਜਿਹੜਾ ਈਰਖਾ ਵਿਚ ਆਉਂਦਾ ਹੈ,  
ਉਹ ਸਿੱਖ ਨਹੀਂ ਹੁੰਦਾ। ਜਿਹੜਾ ਗੁਰਸਿੱਖ, ਸਿੱਖ ਦੀ  
ਨਿੰਦਿਆ ਕਰਦਾ ਹੈ ਉਹ ਸਿੱਖ ਸਿੱਖ ਹੀ ਨਹੀਂ ਹੈ ਕਿਉਂਕਿ  
ਉਸ ਨੂੰ ਗੁਰੂ ਦੇ ਸਿਧਾਂਤ ਦਾ ਹੀ ਨਹੀਂ ਪਤਾ ਕਿ ਗੁਰੂ  
ਮਹਾਰਾਜ਼ ਜੀ ਕੀ ਕਹਿੰਦੇ ਹਨ?

ਕਈ ਗੁਰੂ ਦੇ ਸਿੱਖ ਐਵੇਂ ਹੀ ਹੁੰਦੇ ਨੇ ਕਿ ਉਤੋਂ ਦੀ  
ਭੇਖ ਧਾਰੇ ਹੋਈ ਹੁੰਦੇ ਨੇ, ਉਝ ਨਿੰਦਿਆ ਕਰਦੇ ਨੇ, ਚੁਗਲੀਆਂ  
ਕਰਦੇ ਨੇ, ਈਰਖਾ ਕਰਦੇ ਨੇ, ਈਰਖਾ ਦੇ ਨਾਲ  
ਸ਼ਬਦਾਂ ਨੂੰ ਕੁਸ਼ਬਦ ਕਰਕੇ ਬੋਲਦੇ ਹਨ। ਮਹਾਰਾਜ਼ ਕਹਿੰਦੇ  
ਇਸ ਤਰ੍ਹਾਂ ਦਾ ਗੁਰਸਿੱਖ ਦਾ ਜੀਵਨ ਨਹੀਂ ਹੁੰਦਾ। ਗੁਰਸਿੱਖ  
ਨੇ ਤਾਂ ਅਕਾਲ ਪੁਰਖ ਨੂੰ ਘਟ-ਘਟ ਵਿਚ ਵਿਆਪਕ  
ਦੇਖਣਾ ਹੈ।

ਤੀਰਥ ਦਾਨ ਦਿਖਾਇਆ ਤਪ ਸੰਜਮ,

ਏਕ ਬਿਨਾ ਨਹਿ ਏਕ ਪਛਾਨੋ॥ (ਖਾਲਸਾ)

ਇਕ ਨਾਮ ਤੋਂ ਬਗੈਰ, ਕਿਸੇ ਹੋਰ ਚੀਜ਼ ਦੀ  
ਮਹਾਨਤਾ ਨਾ ਲੈ ਕੇ ਆਇਓ ਮਨ ਵਿਚ।

ਪੂਰਨ ਜੋਤਿ ਜਗੈ ਘਟ ਮੈ, .....॥ (ਖਾਲਸਾ)

ਜਦ ਪੂਰਨ ਜੋਤ ਜਗ ਜਾਏ, ਅੰਦਰ ਬਾਹਰ ਸਾਰੇ  
ਪ੍ਰਮੇਸ਼ਰ ਦੇ ਦੁਰਸ਼ਨ ਹੋਣ ਲਗ ਜਾਣ।

ਗੁਰਹਿ ਦਿਖਾਇਓ ਲੋਇਨਾ॥

ਈਤਹਿ ਉਤਹਿ ਘਟਿ ਘਟਿ ਘਟਿ ਤੂੰਹੀ ਤੂੰਹੀ ਸੋਹਿਨਾ॥

ਪੰਨਾ - 407

ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ॥

ਗਰੀ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ॥

ਪੰਨਾ - 293

ਜਦੋਂ ਮਨ ਦੇ ਪ੍ਰਕਾਸ਼ ਦੀ ਜੋਤ ਜਗ ਪਵੇ ਨਾ, ਤਾਂ  
ਫੇਰ ਮਹਾਰਾਜ਼ ਜੀ ਕਹਿੰਦੇ ਹਨ ਕਿ

..... ਤਬ ਖਾਲਸ ਤਾਹਿ ਨਖਾਲਸ ਜਾਨੈ॥ (ਖਾਲਸਾ)

ਉਹਨਾਂ ਨਖਾਲਸ ਬੰਦਿਆਂ ਵਿਚੋਂ, ਉਸ ਨੂੰ ਖਾਲਸਾ  
ਜਾਣਿਓ। ਸੋ ਇਸ ਤਰ੍ਹਾਂ ਦਾ ਉਪਦੇਸ਼ ਦੋਣ ਤੋਂ ਬਾਅਦ  
ਮਹਾਰਾਜ਼ ਕਹਿੰਦੇ ਪਿਆਰਿਓ! ਜੇ ਤੁਸੀਂ ਅਕਾਲ ਪੁਰਖ ਦੇ ਲੜ  
ਲਗੋਗੇ, ਗੁਰੂ ਦੇ ਨਾਲ ਮਿਲਕੇ ਰਹੋਗੇ ਤਾਂ ਗੁਰੂ ਦੀ ਸ਼ਕਤੀ

ਤੁਹਾਡੇ ਵਿਚ ਪ੍ਰਵੇਸ਼ ਕਰਦੀ ਰਹੇਗੀ ਤੇ ਮੇਰਾ ਤੇਜ਼ ਤੁਹਾਡੇ  
ਵਿਚ ਵਰਤੇਗਾ। ਇਸ ਤਰ੍ਹਾਂ ਫੁਰਮਾਨ ਕੀਤਾ ਹੈ -

ਧਰਨਾ - ਦਿਤਾ ਖਾਲਸਾ ਤੈਨੂੰ ਤੇਜ਼ ਆਪਣਾ ਮੈਂ - 2, 2.  
ਤੇਜ਼ ਆਪਣਾ ਮੈਂ ਤੈਨੂੰ ਤੇਜ਼ ਆਪਣਾ ਮੈਂ - 2, 2.  
ਦਿਤਾ ਖਾਲਸਾ ਤੈਨੂੰ ਤੇਜ਼ ਆਪਣਾ ਮੈਂ ,..... - 2.

ਖਾਲਸਾ ਅਕਾਲ ਪੁਰਖ ਕੀ ਛੌਂ॥  
ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਸੰਜ॥  
ਜਬ ਲਗ ਖਾਲਸਾ ਰਹੇ ਨਿਆਰਾ॥  
ਜਬ ਲਗ ਤੇਜ਼ ਦੀਉ ਸੈਂ ਸਾਰਾ॥  
ਜਬ ਇਹ ਗਰੈ ਬਿਪਰਨ ਕੀ ਰੰਤ॥  
ਮੈਂ ਨ ਕਰੋ ਇਨ ਕੀ ਪ੍ਰਤੀਤ॥ (ਸਰਬ ਲੋਹ ਗ੍ਰੰਥ ਚੋ)

ਐਸੇ ਸਤਿਗੁਰ ਸੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ਼  
ਜਿਹਨਾਂ ਨੇ ਆਪਣਾ ਤੇਜ਼ ਵੀਂ ਦੇ ਦਿੱਤਾ, ਆਪਣੀ ਸ਼ਕਤੀ  
ਵੀਂ ਦੇ ਦਿੱਤੀ। ਐਥੇ ਹੀ ਬਸ ਨਹੀਂ ਗੁਰੂ ਪੱਦਵੀ, ਗੁਰੂ ਗ੍ਰੰਥ  
ਸਾਹਿਬ ਦੇ ਤਾਬੇ ਪੰਜ ਸਿੰਘਾਂ ਨੂੰ ਦੇ ਦਿੱਤੀ। ਇਹ  
ਅਧਿਕਾਰ ਦੇ ਦਿੱਤਾ ਕਿ ਤੁਸੀਂ ਅੱਗੋਂ ਅੰਮ੍ਰਿਤ ਛਕਾ ਕੇ,  
ਗੁਰੂ ਵਾਲਾ ਕੰਮ ਕਰੋ, ਨਾਮ ਦੀ ਦਾਤ ਦਿਓ।

ਮਹਾਰਾਜ਼ ਸਾਡੇ ਤੇ ਐਂਕੜਾ ਆਉਂਦੀਆਂ ਨੇ, ਵਿਘਨ  
ਆਉਂਦੇ ਨੇ, ਜੰਤਰਾਂ ਮੰਤਰਾਂ ਵਾਲੇ ਸਾਨੂੰ ਤੰਗ ਕਰਦੇ ਨੇ,  
ਕੋਈ ਵਿਧੀ ਦੱਸੇ। ਮਹਾਰਾਜ਼ ਕਹਿੰਦੇ, ਜਿਥੇ ਪੰਜ ਪਿਆਰੇ  
ਕਰਣੀ ਕਮਾਈ ਵਾਲੇ ਆ ਕੇ ਪ੍ਰਵੇਸ਼ ਕਰਨਗੇ, ਤੁਸੀਂ  
ਉਹਨਾਂ ਦੀ ਸੇਵਾ ਕਰਿਓ, ਪਰਸ਼ਾਦੇ ਛਕਾਇਓ, ਤੁਸੀਂ ਜੋ  
ਮੰਗਣਾ ਹੈ ਉਹਨਾਂ ਤੋਂ ਮੰਗ ਲਈਓ, ਮੈਂ ਉਹਨਾਂ ਦੀ ਰਸਨਾ  
ਤੇ ਹੋਵਾਂਗਾ।

ਮੈਂ ਸੰਭਾਲ ਕਰਨੀ ਹੈ, ਛੱਡ ਕੇ ਨਹੀਂ ਚਲੇ ਜਾਣਾ।  
ਸ਼ਬਦ ਦੇ ਵਿਚ ਮੈਂ ਆਪਣੇ ਆਪ ਨੂੰ ਲੀਨ ਕਰ ਲਵਾਂਗਾ।  
ਸ਼ਬਦ ਦੀ ਕਮਾਈ ਕਰੋ। ਸ਼ਬਦ ਨੂੰ ਸਮਝੋ। ਸ਼ਬਦ ਨੂੰ ਹਿਰਦੇ  
ਵਿਚ ਬਸਾਓ। ਫੇਰ ਤੁਹਾਡਾ ਐਥੇ ਹੀ ਰਾਜ ਨਹੀਂ ਹੋਣਾ,  
ਅਕਾਸ਼ਾਂ ਵਿਚ ਵੀਂ ਤੁਹਾਡਾ ਰਾਜ ਹੋਵੇਗਾ।

ਜਾ ਕਾ ਕਹਿਆ ਦਰਗਹ ਚਲੈ॥  
ਸੋ ਕਿਸ ਕਉ ਨਦਰਿ ਲੈ ਆਵੈ ਤਲੈ॥ ਪੰਨਾ - 186

ਲੇਕਿਨ ਖਾਲਸਾ ਬਣ ਕੇ ਰਿਹੋ ਜਿਸ ਦੀ ਸ਼ਰਤ ਇਹ  
ਹੈ ਕਿ -

ਆਤਮ ਰਸ ਜਿਹ ਜਾਨਹੀ, ਜੋ ਹੈ ਖਾਲਸ ਦੇਵ॥  
ਪ੍ਰਭ ਮਹਿ, ਮੋ ਮਹਿ, ਤਾਸ ਮਹਿ, ਰੰਚਕ ਨਾਹਨ ਭੇਵ॥  
(ਸਰਬ ਲੋਹ ਗ੍ਰੰਥ ਚੋ)

ਜੋ ਆਤਮ ਰਸੀਆ ਹੋ ਗਿਆ, ਜਿਨ੍ਹੇ ਦੈਤ ਦੀ ਕੰਧ  
ਢਾਹ ਦਿੱਤੀ, ਸਾਰਿਆਂ ਵਿਚ ਇਕੋ ਪ੍ਰਮੇਸ਼ਰ ਦੇਖਣ ਲੱਗ ਪਿਆ,  
ਕਹਿੰਦੇ ਜੋ ਆਤਮਾ ਮੰਡਲ ਵਿਚ ਪ੍ਰਵੇਸ਼ ਕਰ  
ਗਿਆ, ਜਿਸ ਨੂੰ ਇਕੋ ਪ੍ਰਮੇਸ਼ਰ ਹਰ ਥਾਂ ਨਜ਼ਰ ਆਉਂਦਾ  
ਹੈ, ਕਹਿੰਦੇ ਉਹ ਖਾਲਸਾ ਹੈ।

ਪ੍ਰਭ ਮਹਿ, ਮੋ ਮਹਿ, ਤਾਸ ਮਹਿ, ਰੰਚਕ ਨਾਹਨ ਭੇਵ॥  
(ਸਰਬ ਲੋਹ ਗ੍ਰੰਥ ਚੋ)

ਕਹਿੰਦੇ, ਮੇਰੇ ਵਿਚ ਤੇ ਵਾਹਿਗੁਰੂ ਦੇ ਵਿਚ ਤੇ ਉਸ  
ਦੇ ਵਿਚ ਕੋਈ ਭੇਦ ਨਾ ਜਾਣਿਓ। ਅਸੀਂ ਤਿੰਨੋਂ ਇਕੋ ਰੂਪ  
ਹਾਂ। ਸੋ ਇਸ ਤਰ੍ਹਾਂ ਦੇ ਸਿਧਾਂਤ ਗੁਰੂ ਮਹਾਰਾਜ਼ ਜੀ ਨੇ  
ਸੰਸਾਰ ਨੂੰ ਦਿੱਤੇ, ਜਿਨ੍ਹਾਂ ਦਾ ਅਸੀਂ ਪ੍ਰਚਾਰ ਨਹੀਂ ਕਰ ਸਕੇ।  
ਸਾਧ ਸੰਗਤ ਜੀ! ਕੋਈ ਤਾਂ ਉਹਨਾਂ ਦੇ ਯੁਧਾਂ ਦਾ ਹੀ  
ਹਾਲ ਦੱਸੀ ਜਾਂਦਾ ਹੈ ਕਿ ਉਹਨਾਂ ਨੇ ਇਸ ਤਰ੍ਹਾਂ  
ਕੁਰਬਾਨੀਆਂ ਕੀਤੀਆਂ ਨੇ, ਇਸ ਤਰ੍ਹਾਂ ਨਾਲ ਲੜਾਈ,  
ਯੁਧ ਕੀਤੇ ਹਨ। ਯੁਧ ਦੇ ਕੌਤਕ ਦਸਦੇ ਹਨ। ਲੜਾਈਆਂ  
ਤਾਂ ਹੋਰ ਜਰਨੈਲਾਂ ਨੇ ਵੀਂ ਕੀਤੀਆਂ ਪਰੰਤੂ ਉਹਨਾਂ ਦੀ  
ਖਾਸ ਵਿਸ਼ੇਸ਼ਤਾ ਸੀ। ਸ਼ਹੀਦੀਆਂ ਵੀਂ ਬਹੁਤ ਦਿੱਤੀਆਂ ਹਨ  
ਇਸਲਾਮ ਵਾਲੀਆਂ ਨੇ ਬਹੁਤ ਸ਼ਹੀਦੀ ਦਿੱਤੀਆਂ ਨੇ  
ਲੇਕਿਨ ਇਹ ਇਕ ਨਵੇਕਲੀ ਜੇਹੀ ਚੀਜ਼ ਹੈ ਕਿ ਪੁਰਨ  
ਸਰਬਗ ਹੁੰਦੇ ਹੋਏ ਵੀਂ ਸੰਸਾਰ ਵਿਚੋਂ ਨੱਠਣ ਭੱਜਣ ਦੀ  
ਬਜਾਏ ਸੰਸਾਰ ਵਿਚ ਰਹਿੰਦੇ ਹੋਏ ਦੀਨ ਦੁਖੀਆਂ ਦੇ ਦੁਖ  
ਹਰਨ ਕੀਤੇ। ਇਹ ਸਿਖਿਆ ਦ੍ਰਿੜ ਕਰਵਾਈ ਕਿ ਸੰਸਾਰ  
ਤੇ ਕੋਈ ਦੁਖ ਆ ਪਵੇ ਤਾਂ ਫੇਰ ਇਹ ਨਹੀਂ ਕਿ ਦੁਰ ਬੈਠੇ  
ਦੇਖਦੇ ਰਹੋ, ਉਸਦੇ ਵਿਚ ਨਾ ਜਾਓ, ਦੁਖੀਆਂ ਨੂੰ ਮਿਲ  
ਕੇ ਉਹਨਾਂ ਦਾ ਦੁਖ ਦੁਰ ਕਰੋ, ਜਿਥੇ ਤੱਕ ਕਿਸੇ ਨੂੰ ਪ੍ਰਮੇਸ਼ਰ  
ਨੇ ਤਾਣ ਦਿੱਤਾ ਹੈ।

ਜਿੰਨਾ ਕੁ ਬਲ ਤਾਣ ਦਿੱਤਾ ਹੈ, ਸਾਰਿਆਂ ਦੇ ਨਾਲ  
ਸਾਂਝਾ ਕਰੋ। ਆਪਣੇ ਸੁਖ ਨੂੰ ਬੋੜਾ ਬੋੜਾ ਛੱਡੋ। ਇਸ ਸੰਗਤ  
ਤੇ ਕਿੰਨਾ ਅਸਰ ਹੈ, ਹੜ੍ਹ ਆਏ, ਸਾਰਿਆਂ ਦੇ ਦਿਲਾਂ ਵਿਚ  
ਦਰਦ ਆ ਗਿਆ। ਇਕ ਦੋ ਨਹੀਂ ਸਾਰਿਆਂ ਨੇ ਲੱਕ ਬੰਨ੍ਹ  
ਲਏ। ਦਿਨ, ਰਾਤ ਤੁਰਨ ਫਿਰਨ ਲਗ ਪਏ, ਜਿਹੜੀਆਂ  
ਬੀਬੀਆਂ ਕਦੇ ਘਰ ਤੋਂ ਬਾਹਰ ਨਹੀਂ ਸੀ ਗਈਆਂ, ਉਹ  
ਵੀਂ ਗਈਆਂ। ਝੋਲੀਆਂ ਗੱਲ ਵਿਚ ਪਾ ਕੇ ਬੇਗਾਨੇ ਘਰਾਂ  
ਦੇ ਦਰਵਾਜਿਆਂ ਅੱਗੋਂ ਖੜ੍ਹੀਆਂ ਮੰਗਦੀਆਂ ਸੀ ਕਿ ਸਾਨੂੰ  
ਹੜਪੀੜਤਾਂ ਵਾਸਤੇ ਕੁਛ ਦੇ ਦਿਓ। ਉਹ ਜਿਹੜੇ ਗਰੀਬ  
ਨੇ ਜਿਹਨਾਂ ਦਾ ਸਭ ਕੁਛ ਰੁੜ੍ਹ ਗਿਆ ਹੈ ਇਹ ਉਥੇ  
ਭੇਜਣਾ ਹੈ। ਜੋ ਦੇ ਸਕਦੇ ਹੋ ਦੇ ਦਿਓ, ਕੋਈ ਭਾਂਡਾ ਦੇ  
ਦਿਓ, ਜੇ ਭਾਂਡਾ ਨਹੀਂ ਦੇ ਸਕਦੇ, ਬੋੜਾ ਜਿਹਾ ਕੱਪੜਾ ਹੀ  
ਦੇ ਦਿਓ। ਕੁਛ ਦੇ ਦਿਓ, ਪੈਸੇ ਦੇ ਦਿਓ। ਖਾਲਸੇ ਦਾ ਧਰਮ  
ਹੁੰਦਾ ਹੈ ਦੁਖਾਂ ਨੂੰ ਨਿਵਰਤ ਕਰਨਾ, ਵਿਚ ਜਾਣਾ ਉਹਨਾਂ  
ਦੇ ਵਿਚ ਜਾ ਕੇ, ਉਹਨਾਂ ਦੇ ਦੁਖਾਂ ਨੂੰ ਅਨੁਭਵ ਕਰਕੇ,  
ਆਪਣੇ ਬਨਾਉਣਾ।

ਸੋ ਇਹ ਅਰਦਾਸ ਹੈ ਕਿ ਜਦੋਂ ਇਹ ਆਦਰਸ਼  
ਫੈਲੇਗਾ, ਇਹ ਸਾਰੇ ਸੰਸਾਰ ਨੂੰ ਆਪਣੇ ਕਲਾਵੇ ਵਿਚ ਲੈ  
ਲੇਗਾ। ਦੁਖੀ ਹੁੰਦਾ ਹੈ ਮਨ। ਲਾਸ ਐੱਜਲਸ ਵਿਚ ਜਦੋਂ  
ਭੁਚਾਲ ਆਇਆ, ਬਹੁਤ ਸਾਰੇ ਘਰ ਹਜ਼ਾਰਾਂ ਦੀ ਤਦਾਦ  
ਵਿਚ ਗਿਰ ਗਏ। ਅਰਬਾਂ ਡਾਲਰਾਂ ਦਾ ਨੁਕਸਾਨ ਹੋ  
ਗਿਆ। ਦਰਦ ਹੋਣਾ, ਦਰਦ ਮੰਦਾ ਦੇ ਦਿਲਾਂ ਵਿਚ ਭਾਵੇਂ  
ਅਮਰੀਕਾ ਨੂੰ ਅਸੀਂ ਜਾਣਦੇ ਹਾਂ, ਚਾਹੇ ਨਹੀਂ ਜਾਣਦੇ, ਪਰ  
ਮਨ ਬੜਾ ਦੁਖੀ ਹੋਇਆ। ਇਹ ਜਜਬਾ ਜਦ ਅੰਦਰ ਨਹੀਂ  
ਹੈ ਤਾਂ ਫੇਰ ਆਦਮੀ ਪਸੂ ਬਰਾਬਰ ਹੋਇਆ ਕਰਦਾ ਹੈ,

(ਬਾਕੀ ਪੰਨਾ 49 ਤੇ)

## ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ

ਸੰਤ ਵਰਿਆਮ ਸਿੰਘ ਜੀ  
ਬਾਨੀ ਵਿ. ਗੁ. ਕੁ. ਮਿਸ਼ਨ

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ-25)

ਇਕ ਵਾਰੀ ਨਾਮਦੇਵ ਜੀ ਬੈਠੇ ਨੇ ਤੇ ਇੱਕ ਸੇਠ ਆਇਆ। ਆਕੇ ਕਹਿਣ ਲੱਗਿਆ ਕਿ ਨਾਮਦੇਵ ਜੀ! ਇਸ ਬੱਚੇ ਨੂੰ ਮੈਂ ਤੁਹਾਡੇ ਕੋਲ ਪੜ੍ਹਨ ਪਾਉਣਾ ਹੈ।

ਨਾਮਦੇਵ ਜੀ ਕਹਿੰਦੇ, “ਛੱਡ ਜਾਓ ਸੇਠ ਜੀ! ਪਰ ਇਹ ਗਹਿਣੇ ਨਾ ਪਾਇਆ ਕਰੋ।”

ਸੇਠ ਚਲਿਆ ਗਿਆ। ਨਾਮਦੇਵ ਜੀ ਨੇ ਜਦੋਂ ਛੁੱਟੀ ਦਿੱਤੀ ਬੱਚਿਆਂ ਨੂੰ ਤਾਂ ਸੋਚਿਆ ਕਿ ਇਸ ਬੱਚੇ ਦੇ ਗਹਿਣੇ ਪਾਏ ਹੋਏ ਨੇ ਹਜ਼ਾਰਾਂ ਰੁਪਿਆਂ ਦੇ, ਕੋਈ ਚੋਰ ਉਚੱਕਾ ਚੁੱਕ ਕੇ ਲੈ ਗਿਆ ਤਾਂ ਇਸ ਬੱਚੇ ਦੀ ਜਾਨ ਖਤਰੇ ਵਿਚ ਹੈ। ਉਨ੍ਹਾਂ ਨੇ ਗਹਿਣੇ ਲਾਹ ਕੇ ਇਕ ਪੋਟਲੀ ਵਿਚ ਬੰਨ੍ਹ ਕੇ ਰੱਖ ਲਏ, ਬੱਚਾ ਘਰ ਆ ਗਿਆ ਤੇ ਗਹਿਣੇ ਕੋਈ ਨਾ। ਮਾਂ ਨੇ ਪੁੱਛਿਆ ਕਿ ਕਿੱਥੇ ਗਏ ਤੇਰੇ ਗਹਿਣੇ?

ਉਹ ਕਹਿੰਦਾ, “ਉਹ ਤਾਂ ਭਗਤ ਜੀ ਨੇ ਲਾਹ ਲਏ।”

ਕ੍ਰੋਧ ਵਿਚ ਆ ਗਈ ਕਿ ਮੇਰੇ ਗਹਿਣੇ ਭਗਤ ਜੀ ਨੇ ਲਾਹ ਲਏ? ਮੈਂ ਤਾਂ ਸੁਣਦੀ ਸੀ ਕਿ ਨਾਮਦੇਵ ਬੜਾ ਚੰਗਾ ਹੈ ਪਰ ਇਹ ਤਾਂ ਬੜਾ ਮਾੜਾ ਨਿਕਲਿਆ। ਐਨਾ ਲਾਲਚੀ? ਹੁਣ ਉਸ ਨੇ ਕਿੱਥੇ ਦੇਣੇ ਨੇ ਮੇਰੇ ਬੱਚੇ ਦੇ ਗਹਿਣੇ। ਗੁਆਂਢਣ ਦੇ ਚਲੀ ਗਈ। ਕਹਿੰਦੀ, “ਦੇਖ ਭੈਣ ਮੈਂ ਕੀ ਦੱਸਾਂ, ਅੱਜ ਹੀ ਮੁੰਡਾ ਪੜ੍ਹਨ ਭੇਜਿਆ। ਕਿੱਡੀ ਉਸ ਦੀ ਉਸਤਤਿ ਹੁੰਦੀ ਹੈ ਪਰ ਬਿਨਾ ਪਰਖੇ ਤੋਂ ਲੋਕ ਐਵੇਂ ਹੀ ਕੱਹੀ ਜਾਂਦੇ ਨੇ। ਮੈਂ ਅੱਜ ਪਰਖ ਕੇ ਦੇਖਿਆ ਹੈ ਮੇਰੇ ਬੱਚੇ ਦੇ ਸਾਰੇ ਗਹਿਣੇ ਲਾਹ ਲਏ। ਹੁਣ ਦੱਸ ਉਹ ਦੇਖੋਗਾ?”

ਦੂਜੀ ਕਹਿੰਦੀ, “ਲੈ ਉਸ ਨੇ ਕਿਤੇ ਦੇਣੇ ਨੋ।”

ਨਿੰਦਿਆ ਚੱਲ ਪਈ, ਸਾਰੇ ਸ਼ਹਿਰ ਵਿਚ ਘੁੰਮ ਗਈ। ਸੇਠ ਆਇਆ। ਸੇਠ ਨੂੰ ਪਤਾ ਲੱਗਿਆ ਤਾਂ ਸੇਠ ਨਰਾਜ਼ ਹੋਇਆ ਕਿ ਗਹਿਣੇ ਲਾਹੁਣ ਦਾ ਕੀ ਮਤਲਬ ਸੀ? ਕਹਿੰਦਾ, ਹੁਣ ਤਾਂ ਰਾਤ ਪੈ ਗਈ, ਸਵੇਰੇ ਮੈਂ ਪਹਿਲਾਂ ਹੀ ਜਾਵਾਂਗਾ। ਦੂਸਰੇ ਦਿਨ ਜਦੋਂ ਸੇਠ ਗਿਆ ਤਾਂ ਨਾਮਦੇਵ ਜੀ ਕਹਿੰਦੇ, “ਸੇਠ ਜੀ! ਮੈਂ ਤੁਹਾਨੂੰ ਕਿਹਾ ਸੀ ਕਿ ਗਹਿਣੇ ਪਾ ਕੇ ਨਾ ਭੇਜਿਆ ਕਰੋ। ਆਹ ਪੋਟਲੀ ਚੁੱਕੋ, ਜੇ ਬੱਚਾ ਪੜ੍ਹਾਉਣਾ ਹੈ ਤਾਂ ਏਸ ਤਰ੍ਹਾਂ ਨਾ ਭੇਜਿਓ। ਜਾਓ ਲੈ ਜਾਓ ਬੱਚੇ ਨੂੰ।”

ਅਧੀਨਗੀ ਵਿਚ ਆ ਗਿਆ ਕਿ ਮਹਾਰਾਜ ਗਹਿਣੇ ਨਹੀਂ ਪਾਵਾਂਗੇ, ਤੁਸੀਂ ਪੜ੍ਹਾ ਦਿਓ। ਘਰ ਵਾਪਸ ਆ ਗਿਆ।

ਆ ਕੇ ਕਹਿੰਦਾ, “ਤੂੰ ਭਲੀਏ! ਐਵੇਂ ਹੀ ਨਾਮਦੇਵ ਦੀ ਗੱਲ ਕਰ ਦਿੱਤੀ। ਉਨ੍ਹਾਂ ਨੇ ਤਾਂ ਸਾਡੇ ਬੱਚੇ ਦੀ ਜਾਨ ਬਚਾ ਦਿੱਤੀ, ਜੇ ਕੋਈ ਚੁੱਕ ਕੇ ਲੈ ਜਾਂਦਾ?”

ਉਹ ਉਦੋਂ ਹੀ ਪੜੋਸਣ ਦੇ ਗਈ ਕਹਿੰਦੀ, “ਭੈਣੇ! ਮੇਥੋਂ ਤਾਂ ਐਵੇਂ ਹੀ ਕਹਿ ਗਿਆ। ਉਸ ਨੇ ਤਾਂ ਸਾਡੇ ਬੱਚੇ ਦੀ ਜਾਨ ਬਚਾ ਦਿੱਤੀ।”

ਫਿਰਦੇ-ਫਿਰਦੇ ਗੱਲ ਸਾਰੇ ਸ਼ਹਿਰ ਵਿਚ ਘੁੰਮ ਗਈ। ਕਿਸੇ ਪ੍ਰੇਮੀ ਨੇ ਨਾਮਦੇਵ ਜੀ ਨੂੰ ਕਿਹਾ ਕਿ ਭਗਤ ਜੀ! ਕੱਲ੍ਹ ਤਾਂ ਤੁਹਾਡੀ ਬਹੁਤ ਨਿੰਦਿਆ ਹੁੰਦੀ ਸੀ ਤੇ ਅੱਜ ਤੁਹਾਡੀ ਬੜੀ ਵਾਡਿਆਈ ਹੋ ਰਹੀ ਹੈ। ਉਨ੍ਹਾਂ ਦੇ ਅੱਗੇ ਸੁਆਹ ਪਈ ਸੀ। ਉਨ੍ਹਾਂ ਨੇ ਦੋਵੇਂ ਮੁੱਠੀਆਂ ਸੁਆਹ ਦੀਆਂ ਭਰ ਲਈਆਂ। ਇਕ ਏਧਰ ਮਾਰੀ, ਕਹਿੰਦੇ ਆਹ! ਨਿੰਦਕਾਂ ਦੇ ਸਿਰ ਵਿਚ। ਦੂਜੀ, ਉਸਤਤਿ ਕਰਨ ਵਾਲਿਆਂ ਦੇ ਸਿਰ ਵਿਚ। ਕਹਿੰਦੇ, “ਸਾਨੂੰ ਦੋਹਾਂ ਚੀਜ਼ਾਂ ਦੀ ਲੋੜ ਨਹੀਂ ਹੈ। ਨਾ ਅਸੀਂ ਨਿੰਦਿਆ ਤੋਂ ਡਰਦੇ ਹਾਂ ਤੇ ਨਾ ਉਸਤਤ ਦੀ ਖਾਹਿਸ਼ ਰੱਖਦੇ ਹਾਂ ਕਿਉਂਕਿ ਦੋਹੇ ਚੀਜ਼ਾਂ ਬੰਧਨ ਨੇ। ਨਿੰਦਿਆ ਅਜੇ ਬਹੁਤ ਅੱਛੀ ਹੈ। ਜਿਹੜੇ ਸਫ਼ਾਈ ਵਾਲੇ ਨੇ ਉਹ ਮਲਮੂਤਰ ਚੁਕਦੇ ਸੀ ਝਾੜੂ ਦੇ ਨਾਲ ਪਰ ਜਿਹੜਾ ਨਿੰਦਿਆ ਕਰਨ ਵਾਲਾ ਹੈ ਉਹ ਮੂੰਹ ਦੇ ਨਾਲ ਚੁੱਕਦਾ ਹੈ ਦੂਸਰੇ ਦੀ ਮੈਲ।

ਇਕ ਵਾਰੀ ਇਕ ਰਾਜਾ ਸੀ, ਨਾਮ ਸੀ ‘ਅਜ’ ਜਿਸ ਦੇ ਬਾਰੇ ਗੁਰਬਾਣੀ ਵਿਚ ਆਉਂਦਾ ਹੈ -

ਅਜੈ ਸੁ ਰੋਵੈ ਭੀਖਿਆ ਖਾਇ॥

ਐਸੀ ਦਰਗਰ ਮਿਲੈ ਸਜਾਇ॥

ਪੰਨਾ - 953

ਉਹ ਦਾਨ ਦਿਆ ਕਰਦਾ ਸੀ ਰੋੜ, ਸਮਾਂ ਬੰਨਿਆ ਹੋਇਆ ਸੀ। ਇਕ ਮਹਾਤਮਾ ਨੂੰ ਦੇਰ ਹੋ ਗਈ, ਉਹ ਦਾਨ ਲੈਣ ਵਾਸਤੇ ਆਏ। ਉਸ ਵੱਲੋਂ ਰਾਜਾ ਅਜ ਉਠ ਕੇ ਘੋੜਿਆ ਦੇ ਤਬੇਲੇ ਵਿਚ ਆ ਗਿਆ ਸੀ। ਮਹਾਤਮਾ ਉਥੇ ਚਲੇ ਗਏ, ਜਾ ਕੇ ਸਤਿ ਕਰਤਾਰ ਦੀ ਆਵਾਜ਼ ਦਿੱਤੀ ਜੋ ਸੀ ਉਸ ਵੇਲੇ ਦੀ ਤੇ ਉਹ ਬੜਾ ਨਰਾਜ਼ ਹੋਇਆ ਕਿ ਮੇਰੇ ਕੋਲ ਇਸ ਵੇਲੇ ਤਾਂ ਕੁਝ ਨਹੀਂ ਹੈ, ਮੈਂ ਤੁਹਾਨੂੰ ਕੀ ਦੇਵਾਂ? ਉਨ੍ਹਾਂ ਨੇ ਚਿੱਪੀ ਅੱਗੇ ਕਰ ਦਿੱਤੀ। ਉਸ ਨੇ ਸਾਈਸ ਨੂੰ ਕਹਿ ਕੇ ਇਕ ਲੱਧ ਭਰ ਕੇ ਲਿੱਦ ਦਾ ਉਸ ਦੀ ਚਿੱਪੀ ਵਿਚ ਪੁਆ ਦਿੱਤਾ। ਉਹ ਕਹਿੰਦੇ, “ਰਾਜਨ! ਤੇਰਾ ਇਕ ਤੋਂ ਅਸੰਖ ਗੁਣਾ ਹੋਵੇ।”

ਰਾਜਨ ਨੇ ਦੇਖਿਆ, ਅਸਤਬਲ ਵਿਚ ਕੁਝ ਦਿਨਾਂ ਵਿਚ ਹੀ ਲਿੱਦ ਦੇ ਢੇਰ ਲਗ ਗਏ। ਉਨ੍ਹਾਂ ਸਮਿਆਂ ਵਿਚ

ਘੜੇ ਅਗਾੜੀ ਪਿਛਾੜੀ ਬੰਨ੍ਹਣ ਵਾਸਤੇ ਕਿੱਲੇ ਨਹੀਂ ਸਨ ਹੁੰਦੇ। ਫੇਰ ਐਡਾ ਲਿੱਦ ਦਾ ਢੇਰ ਕਿਵੇਂ ਆ ਗਿਆ ਤੇ ਜਦੋਂ ਉਸ ਦੇ ਮਨ ਵਿਚ ਉਤਸੁਕਤਾ ਜਾਗੀ ਤਾਂ ਉਹ ਸੰਤਾਂ ਕੋਲ ਚਲਿਆ ਗਿਆ। ਕੋਲ ਜਾ ਕੇ ਕਹਿਣ ਲੱਗਿਆ, “ਮਹਾਂਪੁਰਸ਼! ਤੁਸੀਂ ਘੜੇ ਰੱਖੋ ਹੋਏ ਨੇ?”

ਉਹ ਕਹਿੰਦੇ, “ਨਾਂਹ!”

ਕਹਿੰਦਾ, “ਫੇਰ ਸਾਡੇ ਇਥੇ ਲਿੱਦ ਦਾ ਢੇਰ ਕਿਥੋਂ ਆ ਗਿਆ?”

ਕਹਿੰਦੇ, “ਰਾਜਨ! ਤੇਰਾ ਦਿੱਤਾ ਹੋਇਆ ਦਾਨ ਵਧ ਰਿਹਾ ਹੈ।”

ਬ੍ਰਹਮਗਿਆਨੀ ਨੂੰ ਦਿੱਤਾ ਹੋਇਆ ਦਾਨ ਹਜ਼ਾਰਾਂ-ਲੱਖਾਂ ਗੁਣਾਂ ਵਧਿਆ ਕਰਦਾ ਹੈ। ਮਹਾਰਾਜ ਜੀ ਕਹਿੰਦੇ-  
ਖੇਤੁ ਪਛਾਣੈ ਬੀਜੈ ਦਾਨ॥                                  ਪੰਨਾ - 1412

ਦਾਨ ਦੇਣ ਵੇਲੇ ਵੀ ਖੇਤ ਦੇਖੋ ਕਿ ਇਥੇ ਦਾਨ ਵਧੇਗਾ ਜਾਂ ਇਹ ਸ਼ਾਬਦੀ ਹੈ। ਪੀ ਲਏਗਾ ਜਾਂ ਇਹ ਖਾਹੀ ਲੈਣਗੇ।

ਉਹ ਕਹਿੰਦੇ, “ਰਾਜਨ! ਤੇਰਾ ਦਾਨ ਵਧਿਆ ਹੈ।”

ਕਹਿੰਦਾ, “ਕੀ ਕਰਾਂਗਾ ਮਹਾਰਾਜ! ਮੈਂ ਇਸ ਨੂੰ, ਖੇਤਾਂ ਵਿਚ ਪਾਵਾਂਗਾ?”

ਕਹਿੰਦੇ, “ਨਾਂਹ! ਤੈਨੂੰ ਖਾਣਾ ਪੈਣਾ ਹੈ। ਸੂਰ ਬਣ ਕੇ ਖਾਣਾ ਪੈਣਾ ਹੈ। ਜੇ ਇਕ ਜਨਮ ਵਿਚ ਨਹੀਂ ਖਾਣ ਹੋਏਗਾ ਤਾਂ ਇਸ ਨੇ ਵਧਦਾ ਜਾਣਾ ਹੈ, ਸੈਂਕੜੇ ਜਨਮ ਸੂਰ ਬਣੇਗਾ।”

ਡਰ ਗਿਆ ਡਰ ਕੇ ਕਹਿਣ ਲੱਗਿਆ, “ਮਹਾਂਪੁਰਸ਼! ਮੈਥੋਂ ਬੜੀ ਭੁੱਲ ਹੋਈ, ਮੇਰੇ ਤੇ ਕਿਰਪਾ ਕਰੋ। ਕੋਈ ਉਪਾਅ ਦੱਸੋ।”

ਕਹਿੰਦੇ, “ਉਪਾਅ ਤਾਂ ਇਹ ਹੈ ਕਿ ਤੂ ਆਪਣੀ ਨਿੰਦਿਆ ਕਰਵਾ ਲੈ।”

ਸ਼ਹਿਰ ਵਿਚ ਆ ਗਿਆ। ਐਸਾ ਵੇਸ (ਭੇਖ) ਬਣਾਇਆ ਬਨਾਉਣੀ ਸ਼ਾਬਦ ਦੀਆਂ ਬੋਤਲਾਂ ਲੈ ਕੇ ਲੜਕੀ ਬੱਘੀ ਵਿਚ ਨਾਲ ਬਿਠਾ ਕੇ, ਕੇਸ ਖੇਲ੍ਹ ਕੇ, ਹਾਤ-ਹੁਤਨ (ਰੌਲਾ ਪਾਊਂਦਾ) ਫਿਰਦਾ ਹੈ। ਉਨ੍ਹਾਂ ਦਿਨਾਂ ਵਿਚ ਇਹ ਗੱਲਾਂ ਬਹੁਤ ਅਜੀਬ ਹੋਇਆ ਕਰਦੀਆਂ ਸਨ। ਸਾਰੇ ਸ਼ਹਿਰ ਵਿਚ ਰੌਲਾ ਪੈ ਗਿਆ। ਸਾਰੇ ਨਿੰਦਿਆ ਹੋ ਰਹੀ ਹੈ। ਦੂਸਰੇ ਦਿਨ ਸਵੇਰੇ ਜਾ ਕੇ ਦੇਖਦਾ ਹੈ ਕਿ ਇਕ ਉਜ਼ਲ ਰਹਿ ਗਿਆ ਬਾਕੀ ਸਭ ਖਤਮ ਹੋ ਗਿਆ ਕਿਉਂਕਿ ਮੂੰਹ ਦੇ ਨਾਲ ਮੈਲ ਖਾ ਲਈ ਸਾਰੇ ਨਿੰਦਕਾਂ ਨੇ।

ਕਹਿਣ ਲੱਗਿਆ, “ਮਹਾਰਾਜ! ਇਹ ਰਹਿ ਗਿਆ।”

ਕਹਿੰਦੇ, “ਤੇਰੇ ਸ਼ਹਿਰ ਦੇ ਅੰਦਰ ਇਕ ਸਤਿਪੁਰਸ਼ ਹੈ,

ਕਿਰਤੀ ਬੰਦਾ ਹੈ ਉਹ, ਲੋਹੇ ਦਾ ਕੰਮ ਕਰਦਾ ਹੈ। ਉਸ ਨੇ ਤੇਰੀ ਨਿੰਦਿਆ ਨਹੀਂ ਕਰੀ। ਜਾਹ! ਉਸ ਤੋਂ ਨਿੰਦਿਆ ਕਰਵਾ ਲੈ ਫੇਰ ਮੁੱਕ ਜਾਏਗੀ।”

ਉਸੇ ਵੇਲੇ ਆ ਗਿਆ, ਦਾਤੀਆਂ ਲਈਆਂ, ਗਰਮੀਆਂ ਵਿਚ ਕਣਕ ਦੀ ਵਦਾਈ ਦਾ ਮੌਸਮ ਸੀ। ਦਾਤੀਆਂ ਲੈ ਕੇ ਕੋਲ ਚਲਿਆ ਗਿਆ।

ਕਹਿੰਦਾ, “ਮਿਸਤਰੀ ਜੀ! ਆਹ ਦਾਤੀਆਂ ਦੇ ਦੰਦੇ ਕੱਢ ਦਿਓ।”

ਕਾਫੀ ਸਾਰੀਆਂ ਦੇ ਦਿੱਤੀਆਂ ਕਿ ਮੈਂ ਕਿਸੇ ਢੰਗ ਨਾਲ ਨਿੰਦਿਆ ਕਰਵਾਂਵਾਗਾ। ਉਹ ਚੁੱਪ ਕਰੇ ਹੋਏ ਨੇ ਕਿਉਂਕਿ ਅੰਦਰ ਬਿਰਤੀ ਸਹਿਜ ਵਿਚ ਲੱਗੀ ਹੋਈ ਹੈ-

ਸਹਜ ਸਮਾਧਿ ਲਗੀ ਲਿਵ ਅੰਤਰਿ ਸੌ ਰਸੂ ਸੋਈ ਜਾਣੈ ਜੀਉ॥  
ਪੰਨਾ - 106

ਜੇ ਸਹਿਜ ਸਮਾਧਿ ਵਿਚ ਹੁੰਦਾ ਹੈ, ਲਿਵ ਲੱਗੀ ਹੁੰਦੀ ਹੈ, ਉਸ ਰਸ ਨੂੰ ਸੰਸਾਰ ਨਹੀਂ ਜਾਣਦਾ। ਇਸ ਦੇ ਬਾਰੇ ਉਸੇ ਨੂੰ ਪਤਾ ਹੁੰਦਾ ਹੈ ਜਿਸ ਦੀ ਲਿਵ ਲੱਗੀ ਹੁੰਦੀ ਹੈ। ਸੋ ਉਹ ਚੁੱਪ ਰਹੇ ਬੋਲੇ ਨਾ।

ਉਹ ਕਹਿੰਦਾ, “ਦਾਤੀਆਂ ਬੜੀਆਂ ਨੇ ਜੇ ਤੁਸੀਂ ਕੋਈ ਗੱਲ ਬਾਤ ਨਾ ਕਰੀ ਫੇਰ ਸਮਾਂ ਕਿਵੇਂ ਨਿਕਲੇਗਾ? ਤੁਸੀਂ ਸੁਣਾਓ ਕੁਝ।” ਉਹ ਚੁੱਪ ਰਹੇ।

ਕਹਿੰਦਾ, “ਚੰਗਾ! ਮੈਂ ਸੁਣਾਉਂਦਾ ਹਾਂ ਤੁਹਾਨੂੰ। ਕੱਲ੍ਹ ਪਤਾ ਹੈ ਤੁਹਾਨੂੰ ਆਪਣੇ ਸ਼ਹਿਰ ਵਿਚ ਕੀ ਹੋਇਆ? ਰਾਜੇ ਅਜ ਨੇ ਪਤਾ ਕੀ ਕਰਿਆ?”

ਐਨੀ ਹੀ ਗੱਲ ਸੁਣੀ ਉਨ੍ਹਾਂ ਨੇ, ਦਾਤੀਆਂ ਚੁੱਕੀਆਂ ਵਗਾਹ ਕੇ ਮਾਰੀਆਂ।

ਕਹਿਣ ਲੱਗੇ, “ਆਪਣੀ ਲਿੱਦ ਆਪ ਖਾਹ, ਮੈਂ ਨਹੀਂ ਖਾਣੀ।”

ਉਸ ਵੇਲੇ ਮਹਾਂਪੁਰਸ਼ਾਂ ਕੋਲ ਆ ਗਿਆ ਕਹਿੰਦੇ ਉਹ ਤਾਂ ਨਿੰਦਿਆ ਨਹੀਂ ਕਰਦਾ।

ਮਹਾਤਮਾ ਕਹਿੰਦੇ, “ਫੇਰ! ਇਹ ਤਾਂ ਵੱਧ ਜਾਣੀ ਹੈ।”

ਕਹਿੰਦੇ, “ਕੋਈ ਉਪਾਅ।”

ਕਹਿੰਦੇ, “ਸਾਥੋਂ ਭੀਖ ਮੰਗ ਲੈ।”

ਉਸ ਵੇਲੇ ਉਸ ਨੇ ਭੀਖ ਮੰਗੀ ਲਿੱਦ ਦੀ ਕਿ ਮਹਾਰਾਜ! ਮੇਰੀ ਝੋਲੀ ਵਿਚ ਲਿੱਦ ਪਾ ਦਿਓ।

ਕਹਿੰਦੇ, “ਇਸ ਨੂੰ ਸਾੜ ਲਈਂ, ਸਾੜ ਕੇ ਕੱਪੜ ਛਾਣ ਕਰ ਲਈਂ, ਚੂਰਨ ਵਿਚ ਮਿਲਾ ਲਈਂ ਤੇ ਰੋਟੀ ਖਾਣ ਤੋਂ ਪਿੱਛੇ ਖਾਈ ਜਾਈਂ।”

ਸੋ ਮਹਾਰਾਜ ਜੀ ਕਹਿੰਦੇ ਐਡਾ ਵੱਡਾ ਰਾਜਾ ਸ੍ਰੀ ਰਾਮ ਚੰਦਰ ਜੀ ਦੇ ਖਾਨਦਾਨ ਵਿਚੋਂ ਸੀ ਉਪਰ ਜ਼ਿਕਰ ਆਇਆ ਹੈ -

ਅਜੈ ਸੁ ਰੋਵੈ ਭੀਖਿਆ ਖਾਇ॥  
ਐਸੀ ਦਰਗਹ ਮਿਲੈ ਸਜਾਇ॥      ਪੰਨਾ - 953

ਸੋ ਇਹ ਨਿੰਦਿਆ ਦਾ ਦੋਸ਼ ਹੈ। ਇਹ ਕੋਈ ਪੁੰਨ ਪਾਪ, ਕੋਈ ਕਰਮ ਸਫਲ ਨਹੀਂ ਹੋਣ ਦਿੰਦੀ। ਜੇ ਕੋਈ ਕਰੇ ਕਿ ਦਾਨ ਦੇ ਦਿੱਤਾ ਤੇ ਨਾਲ ਨਿੰਦਿਆ ਕਰਦਾ ਹੈ ਸਾਵਧਾਨ ਨਹੀਂ ਰਹਿੰਦਾ। ਮਹਾਰਾਜ ਜੀ ਕਹਿੰਦੇ ਦਾਨ ਨੂੰ ਤਾਂ ਅਭਿਮਾਨ ਵੀ ਖਾ ਜਾਂਦਾ ਹੈ -

ਤੀਰਥ ਬਰਤ ਅਰੁ ਦਾਨ ਕਰਿ ਮਨ ਸੈ ਧਰੈ ਗੁਮਾਨੁ॥  
ਨਾਨਕ ਨਿਹਫਲੁ ਜਾਤ ਤਿਹ ਸਿਉ ਕੁੰਚਰ ਇਸਨਾਨੁ॥      ਪੰਨਾ - 1429

ਬਾਕੀ ਜਿਹੜਾ ਦਾਨ ਹੈ ਤਾਂ ਮਹਾਰਾਜ ਜੀ ਕਹਿੰਦੇ -

ਜੇ ਓਹੁ ਅਠਸਿਨ ਤੀਰਥ ਨਾਵੈ॥  
ਜੇ ਓਹੁ ਦੁਆਦਸ ਸਿਲਾ ਪੂਜਾਵੈ॥      ਪੰਨਾ - 875

ਇਕਾਦਸੀ ਦਾ ਵਰਤ ਰੱਖ ਕੇ, ਦੁਆਦਸੀ ਨੂੰ ਸਾਲਗ੍ਰਾਮ ਦੀ ਪੂਜਾ ਕਰਦੇ ਨੇ। ਗੰਢਕ ਨਦੀ ਵਿਚਾਂ ਨਿਕਲਦਾ ਹੈ, ਸਾਲਗ੍ਰਾਮ। ਬੜੀ ਲੰਮੀ ਸਾਥੀ ਹੈ ਇਹ। ਤੁਲਸੀ ਨਾਲ ਇਸ ਦਾ ਵਿਆਹ ਕਰਦੇ ਨੇ ਫੇਰ ਪੂਜਾ ਹੁੰਦੀ ਹੈ -

ਜੇ ਓਹੁ ਕੂਪ ਤਟਾ ਦੇਵਾਵੈ॥      ਪੰਨਾ - 875

ਐਨਾ ਪੁੰਨ ਦਾਨ ਕਰਨ ਤੋਂ ਬਾਅਦ -

ਕਰੈ ਨਿੰਦ ਸਭ ਬਿਰਥਾ ਜਾਵੈ॥  
ਸਾਧ ਕਾ ਨਿੰਦਕੁ ਕੈਸੇ ਤਰੈ॥  
ਸਰਪਰ ਜਾਨਹੁ ਨਰਕ ਹੀ ਪਰੈ॥      ਪੰਨਾ - 875

ਸੰਤਾਂ ਦੇ ਨਿੰਦਕ ਲਈ, ਬੰਦਰੀ ਕਰਨ ਵਾਲੇ ਦੀ ਨਿੰਦਾ ਲਈ ਤਾਂ ਕਹਿੰਦੇ ਨਰਕ ਤਿਆਰ ਨੇ।

ਜੇ ਓਹੁ ਗ੍ਰਹਨ ਕਰੈ ਕੁਲਯੋਤਿ॥  
ਅਰਧੈ ਨਾਰਿ ਸੀਗਾਰ ਸਮੇਤਿ॥  
ਸਗਲੀ ਸਿੰਮ੍ਰਿਤਿ ਸ੍ਰਵਨੀ ਸਨੈ॥  
ਕਰੈ ਨਿੰਦ ਕਵਨੈ ਨਹੀਂ ਗੁਨੈ॥      ਪੰਨਾ - 875

ਸਿੰਮ੍ਰਿਤੀਆਂ ਸੁਣ ਲਈਆਂ, ਨਾਰੀ ਸਿੰਗਾਰ ਲਾ ਕੇ ਪੁੰਨ ਕਰ ਦਿੱਤੀ। ਮਹਾਰਾਜ ਜੀ ਕਹਿੰਦੇ ਜੇ ਨਿੰਦਿਆ ਕਰ ਦਿੱਤੀ ਤਾਂ ਕੋਈ ਫਲ, ਕੋਈ ਗੁਣ ਨਹੀਂ ਹੋਇਆ ਕਰਦਾ। ਇਸ ਕਰਕੇ -

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਾਅ ਕਰੰਨਿ॥  
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੁਰਿ ਪਵੰਨਿ॥      ਪੰਨਾ - 755

ਕਹਿੰਦੇ, “ਵੈਦ ਜੀ! ਨਿੰਦਿਆ ਦੀ ਬਿਮਾਰੀ ਵਮਨ ਦੀ ਬਿਮਾਰੀ ਕਹਾਉਂਦੀ ਹੈ ਮਨ ਦੀ। ਏਧਰੋਂ ਗੱਲ ਸੁਣੀ, ਉਦੋਂ ਹੀ ਬਣਾ ਕੇ ਗੱਲ ਅੱਗੇ ਤੋਰ ਦਿੱਤੀ। ਸੋ ਇਸ ਦਾ

ਇਲਾਜ ਨਹੀਂ ਹੁੰਦਾ।

ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਹਿ॥

ਅਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ॥

ਪੰਨਾ - 315

ਸੋ ਇਸ ਦੀ ਭੈਣ ਹੋਇਆ ਕਰਦੀ ਹੈ ਚੁਗਲੀ। ਚੁਗਲੀ ਦੇ ਨਤੀਜੇ ਬਹੁਤ ਭਿਆਨਕ ਨਿਕਲਦੇ ਨੇ। ਪਰਿਵਾਰਾਂ ਵਿਚ ਇਕ ਚੁਗਲ ਆ ਵੜੇ, ਪਿੰਡ ਵਿਚ ਇਕ ਚੁਗਲ ਆ ਵੜੇ, ਸਾਰੇ ਪਿੰਡ ਦਾ ਅਮਨ ਖਰਾਬ ਕਰ ਦਿੰਦਾ ਹੈ। ਪਰਿਵਾਰ ਵਿਚ ਜਦੋਂ ਚੁਗਲ ਵੜੇਗਾ ਪਰਵਾਰ ਦਾ ਅਮਨ ਖੇਡੂ-ਖੇਡੂ ਹੋ ਜਾਏਗਾ।

ਇਕ ਮਿਸਾਲ ਦੇ ਨਾਲ ਗੱਲ ਸਮਝ ਆ ਜਾਏਗੀ। ਇਕ ਕੋਈ ਪਠਾਣ ਸੀ। ਉਸ ਦੀ ਬੇਗਮ ਕਹਿਣ ਲੱਗੀ ਕਿ ਕੰਮ ਬਹੁਤ ਵਧਿਆ ਹੋਇਆ ਹੈ, ਮੈਥੋਂ ਹੁੰਦਾ ਨਹੀਂ, ਤੁਸੀਂ ਕੋਈ ਨੌਕਰ ਲੈ ਕੇ ਜਾਓ। ਨੌਕਰ ਦੀ ਤਲਾਸ਼ ਵਿਚ ਤੁਰਿਆ ਜਾਂਦਾ ਹੈ। ਇਕ ਬੰਦਾ ਮਿਲਿਆ ਕਹਿੰਦਾ, “ਪਠਾਣ ਸਾਹਿਬ! ਕੋਈ ਨੌਕਰ ਦੀ ਥਾਂ ਹੈ?”

ਪਠਾਣ ਕਹਿੰਦਾ, “ਹਾਂ! ਹੈ ਮੇਰੇ ਕੋਲ। ਤੂੰ ਕੰਮ ਕੀ ਜਾਣਦਾ ਹੈ?”

ਕਹਿੰਦਾ, “ਮੈਂ ਸਾਰੇ ਹੀ ਕੰਮ ਜਾਣਦਾ ਹਾਂ, ਬੱਚੇ ਖਿਡਾਊਣ ਤੋਂ ਲੈ ਕੇ ਰਸੋਈ ਦਾ ਕੰਮ, ਮੱਝਾਂ ਚੌਣੀਆਂ, ਖੇਤੀ ਕਰਨੀ, ਹਲ ਚਲਾਉਣੇ, ਕੱਪੜੇ ਧੋਣੇ, ਮਹਿਮਾਨਾਂ ਦੀ ਸੇਵਾ ਕਰਨੀ।”

ਪਠਾਣ ਕਹਿੰਦਾ, “ਫੇਰ ਤਾਂ ਕੰਮ ਬਣ ਗਿਆ, ਮੈਨੂੰ ਵੀ ਇਹੋ ਜਿਹਾ ਹੀ ਬੰਦਾ ਚਾਹੀਦਾ ਸੀ। ਤਨਖਾਹ ਕੀ ਲਏਂਗਾ?”

ਕਹਿੰਦਾ, “ਅਸ਼ਟਾਂਮ ਲਿਆਉਣ ਲੱਗ ਗਿਆ ਕਿ ਮੈਂ ਛੇ ਮਹੀਨੇ ਬਾਅਦ ਇਕ ਜੋੜਾ ਕਪੜਿਆਂ ਦਾ ਲਵਾਂਗਾ, ਇਕ ਜੂਤੀ ਦਾ ਜੋੜਾ, ਰੋਟੀ ਜਿਹੋ ਜਿਹੀ ਦੇ ਦਿਓਗੇ ਖਾ ਲਵਾਂਗਾ। ਹੋਰ ਮੈਂ ਕੋਈ ਪੈਸਾ ਨਹੀਂ ਲੈਣਾ, ਕੁਝ ਹੋਰ ਨਹੀਂ ਲੈਣਾ। ਇਕ ਆਦਤ ਹੈ ਮੇਰੇ ਵਿਚ ਚੁਗਲੀ ਕਰਨ ਦੀ ਉਸ ਦੇ ਨਾਲ ਜੇ ਤੁਹਾਡਾ ਨੁਕਸਾਨ ਹੋ ਗਿਆ ਤਾਂ ਮੈਂ ਜਿੰਮੇਵਾਰ ਨਹੀਂ ਹੋਵਾਂਗਾ। ਆਹ ਲਿਖ ਲਓ ਸ਼ਰਤਾਂ। ਸ਼ਰਤਾਂ ਲਿਖ ਲਈਆਂ, ਦਸਤਖਤ ਹੋ ਗਏ, ਅਸ਼ਟਾਮ ਰੱਖ ਲਏ ਦੋਹਾਂ ਨੇ।

ਤਿੰਨ ਸਾਲ ਲੰਘ ਗਏ। ਚੁਗਲੀ ਕਰਨ ਦਾ ਝੱਸ ਉਠ ਖਿੜ੍ਹਾ। ਚੁਪ ਕਰਿਆ ਬੈਠਾ ਹੈ, ਅੱਜ ਕੰਮ ਨਹੀਂ ਕਰਦਾ। ਗੋਡੇ ਤੇ ਕੁਹਣੀ ਰੱਖੀ ਹੋਈ ਹੈ ਤੇ ਹਥੇਲੀ ਤੇ ਠੋਡੀ ਰੱਖੀ ਹੋਈ ਹੈ।

ਪਠਾਣ ਦੀ ਬੇਗਮ ਕਹਿਣ ਲੱਗੀ, “ਵੇ! ਕੀ ਗੱਲ ਅੱਜ ਤੂੰ ਕੋਈ ਕੰਮ ਨਹੀਂ ਕਰਦਾ”

ਕੋਈ ਜਵਾਬ ਨਹੀਂ, ਚੁਪ ਬੈਠਾ ਹੈ ਮੂੰਹ ਨਾਲ ‘ਚਿੱਖ’ ਹੀ ਕਹਿੰਦਾ ਹੈ।

ਕਹਿੰਦੀ, “ਕੀ ਗੱਲ ਬਿਮਾਰ ਹੈ?”

ਕਹਿੰਦਾ, “ਚਿੱਖ, ਮਤਲਬ ਨਹੀਂ।

ਕਹਿੰਦੀ, “ਹੋਰ ਕੋਈ ਗੱਲ ਹੋ ਗਈ? ਖਾਨ ਸਾਹਿਬ ਨੇ ਝਿੜਕ ਦਿੱਤਾ?”

ਕਹਿੰਦਾ, “ਨਹੀਂ।”

ਕਹਿੰਦੀ, “ਫੇਰ ਕੀ ਗੱਲ ਹੈ, ਦੱਸਦਾ ਕਿਉਂ ਨਹੀਂ?”

ਕਹਿੰਦਾ, “ਬੀਬੀ ਜੀ! ਮੂੰਹ ਮੇਰਾ ਨਿੱਕਾ ਜਿਹਾ ਹੈ ਗੱਲ ਬਹੁਤ ਵੱਡੀ ਹੈ। ਜੇ ਮੈਂ ਗੱਲ ਦੱਸ ਦੇਵਾਂ ਤਾਂ ਮੈਨੂੰ ਮਾਫ਼ ਕਰ ਦੇਵੇਂਗੇ?”

ਕਹਿੰਦੀ, “ਦੱਸ ਤਾਂ ਸਹੀ। ਤੈਨੂੰ ਕੁਝ ਨਹੀਂ ਕਹਿੰਦੀ।”

ਕਹਿੰਦਾ, “ਗੱਲ ਤਾਂ ਕੁਝ ਨਹੀਂ, ਰਾਤ ਖਾਨ ਸਾਹਿਬ ਕੋਲ ਮਹਿਮਾਨ ਆਏ ਹੋਏ ਸਨ, ਉਥੇ ਮੈਂ ਗੱਲ ਸੁਣੀ, ਖਾਨ ਸਾਹਿਬ ਕਹਿੰਦੇ ਕਿ ਰਿਸ਼ਤਾ ਤਿਆਰ ਹੈ? ਕੱਲ੍ਹ ਨੂੰ ਜਾਂ ਪਰਸੋਂ ਨੂੰ ਬਰਾਤ ਲਿਆ ਕੇ ਨਿਕਾਹ ਕਰਵਾ ਲਵਾਂਗੇ।”

ਏਨੀ ਗੱਲ ਸੁਣਨ ਦੀ ਦੇਰ ਸੀ ਬੀਬੀ ਜੀ ਬਹੁਤ ਘਬਰਾ ਗਈ। ਕਹਿੰਦੀ, “ਹੈਂ! ਵਿਆਹ ਕਰਵਾ ਰਹੇ ਨੇ?”

ਕਹਿੰਦਾ, “ਪੁੱਛਓ ਨਾ ਉਨ੍ਹਾਂ ਤੋਂ। ਮੇਰੇ ਕੋਲ ਇਲਾਜ ਹੈ ਜੇ ਤੁਸੀਂ ਉਨ੍ਹਾਂ ਦੀ ਸ਼ਾਹ ਰਗ ਦਾ ਵਾਲ ਲਿਆ ਦੇਵੇਂ ਤਾਂ ਮੈਂ ਮੰਤਰ ਪੜ੍ਹ ਕੇ ਤਥਾਤ ਵਿਚ ਮੜ੍ਹ ਦਿਆਂਗਾ, ਫੇਰ ਉਹ ਤੁਹਾਡੇ ਪਿੱਛੇ ਪਿੱਛੇ ਤੁਰੇ ਫਿਰਨਗੇ।”

ਕਹਿੰਦੀ, “ਇਹ ਤਾਂ ਮਾਮੂਲੀ ਗੱਲ ਹੈ ਅੱਜ ਰਾਤ ਨੂੰ ਜਦੋਂ ਸੌਣਗੇ ਤਾਂ ਮੈਂ ਵਾਲ ਕੱਟ ਲਵਾਂਗੀ ਉਸੇ ਵੇਲੇ।”

ਓਧਰ ਖਾਨ ਕੋਲ ਚਲਿਆ ਗਿਆ।

ਪਠਾਣ ਕਹਿੰਦਾ, “ਤੂੰ ਕੰਮ ਨਹੀਂ ਕਰਦਾ ਅੱਜ?”

ਕਹਿੰਦਾ, “ਕੰਮ ਕੀ ਕਰਨਾ, ਸੁਚੇਤ ਹੋ ਕੇ ਸੌਂਈਦਾ ਹੈ।”

ਪਠਾਣ ਕਹਿੰਦਾ, “ਕੋਈ ਗੱਲ ਹੈ?”

ਕਹਿੰਦਾ, “ਮੈਂ ਕੀ ਗੱਲ ਦੱਸਾਂ ਤੁਹਾਨੂੰ, ਬੀਬੀ ਜੀ ਤੁਹਾਨੂੰ ਮਾਰਨ ਨੂੰ ਫਿਰਦੀ ਹੈ ਤੇ ਮੈਂ ਸੁਣਿਆ ਹੈ ਕਿ ਅੱਜ ਰਾਤ

ਨੂੰ ਤੁਹਾਡੀ ਸ਼ਾਹ ਰਗ ਕੱਟ ਦੇਣੀ ਹੈ ਉਸ ਨੇ।”

ਪਠਾਣ ਕਹਿਣ ਲੱਗਿਆ ਕਿ ਦੇਖੀਏ ਸੱਚ ਹੈ ਜਾਂ ਝੂਠ। ਬਨਾਉਟੀ ਨੀਂਦ ਬਣਾ ਕੇ ਸੌਂ ਗਿਆ। ਉਸ ਨੇ ਦੇਖਿਆ ਕਿ ਘੁਰਾੜੇ ਮਾਰਦਾ ਹੈ, ਦੋ ਤਿੰਨ ਅਵਾਜ਼ਾਂ ਮਾਰੀਆਂ ਜਦੋਂ ਦੇਖਿਆ ਕਿ ਗਾੜੀ ਨੀਂਦ ਵਿਚ ਹੈ, ਉਸ ਨੇ ਉਸਤਰਾ ਲਿਆ। ਜਦੋਂ ਵਾਲ ਕੱਟਣ ਲੱਗੀ ਉਸੇ ਵੇਲੇ ਬਾਂਹ ਫੜ ਲਈ। ਗੱਲ ਨਹੀਂ ਪੁੱਛੀ ਤਲਵਾਰ ਲੈ ਅੱਠ ਟੋਟੇ ਕਰ ਦਿੱਤੇ। ਟੋਕਰੇ ਥੱਲੇ ਰੱਖ ਦਿੱਤੇ।

ਪਠਾਣ ਕਹਿੰਦਾ, “ਜਾਹ! ਇਸ ਦੇ ਪੇਕਿਆਂ ਨੂੰ ਦੱਸ ਆ।”

ਉਥੇ ਜਾ ਕੇ ਕਹਿੰਦਾ, “ਓਥੇ ਤੁਸੀਂ ਤਾਂ ਆਏਂ ਬੈਠੇ ਹੋ ਤੁਹਾਡੀ ਭੈਣ ਤਾਂ ਮਾਰ ਦਿੱਤੀ ਤੇ ਜੇ ਆਉਣਾ ਹੈ ਤਾਂ ਤਕੜੇ ਹੋ ਕੇ ਆਇਓ, ਖਾਨ ਵੀ ਮਾੜਾ ਨਹੀਂ ਹੈ। ਉਸ ਨੇ ਮੈਨੂੰ ਕਿਹਾ ਹੈ ਕਿ ਆ ਕੇ ਲਾਸ਼ ਲੈ ਜਾਓ।”

ਵੀਹ-ਤੀਰ ਬੰਦੇ ਉਨ੍ਹਾਂ ਨੇ ਇਕੱਠੇ ਕਰ ਲਏ। ਇਹ ਨੌਠਾਅ-ਨੌਠਾਅ ਆਇਆ। ਆ ਕੇ ਕਹਿੰਦਾ, “ਖਾਨ ਸਾਹਿਬ! ਤੂੰ ਚੁਪ ਕਰਿਆ ਬੈਠਾ ਹੈ ਉਹ ਤਾਂ ਧਾੜ ਚੜ੍ਹੀ ਆਉਂਦੀ ਹੈ ਤੇਰੇ ਤੇ।”

ਲੜਾਈ ਹੋਈ, ਬੰਦੇ ਮਰ ਗਏ ਕੁਝ ਜਖਮੀ ਹੋ ਗਏ। ਸਿਆਣੇ ਬੰਦੇ ਵਿਚ ਪਏ ਤੇ ਕਹਿਣ ਲੱਗੇ ਕਿ ਗੱਲ ਤਾਂ ਦੱਸੋ ਕੀ ਗੱਲ ਹੋਈ? ਗੱਲ ਦਾ ਪਤਾ ਨਹੀਂ ਲਗਦਾ। ਅਖੀਰ ਨੌਕਰ ਨੂੰ ਕਿਹਾ ਕਿ ਇਸ ਨੂੰ ਪਤਾ ਹੈ। ਜਦੋਂ ਸਾਰੇ ਬੈਠ ਗਏ ਤਾਂ ਕਹਿੰਦਾ ਮੈਨੂੰ ਪਤਾ ਹੈ ਕਿ ਗੱਲ ਕੀ ਹੈ। ਮੇਰਾ ਸ਼ਰਤਾਂ ਵਾਲਾ ਕਾਗਜ਼ ਕੱਢੇ। ਜਦੋਂ ਕਾਗਜ਼ ਕੌਂਢਿਆ ਤਾਂ ਕਹਿੰਦਾ, “ਦੇਖੋ! ਪੜ੍ਹੋ ਇਸ ਨੂੰ।” ਜਦੋਂ ਪੜ੍ਹਿਆ ਤਾਂ ਉਸ ਦੇ ਵਿਚ ਆਇਆ ਕਿ ਮੈਨੂੰ ਚੁਗਲੀ ਦੀ ਆਦਤ ਹੈ ਕਦੇ-ਕਦੇ ਜੇ ਕੋਈ ਨਤੀਜੇ ਗਲਤ ਹੋ ਗਏ ਤਾਂ ਮੈਂ ਜਿੰਮੇਵਾਰ ਨਹੀਂ ਹੋਵਾਂਗਾ। ਸੋ ਮੈਂ ਤਾਂ ਚੁਗਲੀ ਕੀਤੀ ਸੀ।

ਸੋ ਮਹਾਰਾਜ ਜੀ ਕਹਿੰਦੇ, ਚੁਗਲੀ ਤੇ ਨਿੰਦਿਆ ਇਹ ਦੋਵੇਂ ਚੀਜ਼ਾਂ ਮਾਨਸਿਕ ਬਿਮਾਰੀਆਂ ਨੇ। ਇਸੇ ਤਰ੍ਹਾਂ ਈਰਖਾ ਨੂੰ ਟੀ.ਬੀ. (ਅਪੋਡਿਕ) ਕਿਹਾ ਹੈ। ਜਿਸ ਦੇ ਵਿਚ ਈਰਖਾ ਹੋਵੇ -

ਜਿਸੁ ਅੰਦਰਿ ਤਾਤਿ ਪਰਾਈ ਹੋਵੈ

ਤਿਸ ਕਾ ਕਦੇ ਨ ਹੋਵੀ ਭਲਾ॥

ਪੰਨਾ - 308

ਕਦੇ ਵੀ ਉਸ ਦਾ ਭਲਾ ਨਹੀਂ ਹੁੰਦਾ ਜਿਹੜਾ ਈਰਖਾ ਕਰਦਾ ਹੈ। ਈਰਖਾ ਤੋਂ ਖਾਲੀ ਕੌਣ ਹੈ। ਸਾਰਾ ਸੰਸਾਰ ਈਰਖਾ ਦਾ ਬਿਮਾਰ ਹੈ, ਕੋਈ ਵਿਰਲਾ ਹੈ ਜਿਸ ਦੇ ਵਿਚ ਈਰਖਾ ਨਹੀਂ ਹੈ। ਹਮ ਪੇਸ਼ਾ ਲੋਕ - ਰਾਗੀ ਹੋਣ ਦੋ, ਆਪਸ ਵਿਚ ਈਰਖਾ ਹੋਏਗੀ। ਸੋ ਈਰਖਾ ਤੋਂ ਰਹਿਤ ਕੋਈ ਨਹੀਂ ਹੈ। ਜਦੋਂ ਤੱਕ ਜੁਗਤ ਨਹੀਂ ਆਉਂਦੀ, ਜਦੋਂ ਤੱਕ ਸਭ ਦਾ ਭਲਾ ਨਹੀਂ ਮੰਗਦਾ,

ਨਾਨਕ ਨਾਮ ਚੜ੍ਹਦੀ ਕਲਾ  
ਤੇਰੇ ਭਾਣੇ ਸਰਬਤ ਦਾ ਭਲਾ॥

ਈਰਖਾ ਦੀ ਬਿਮਾਰੀ ਨਹੀਂ ਕਦੇ ਹਟਿਆ ਕਰਦੀ।  
ਮਹਾਰਾਜ ਜੀ ਕਹਿੰਦੇ -

ਜਿਸੁ ਅੰਦਰਿ ਤਾਤਿ ਪਰਾਈ ਹੋਵੈ  
ਤਿਸ ਕਾ ਕਦੇ ਨ ਹੋਵੈ ਭਲਾ॥ ਪੰਨਾ - 308  
ਕਦੇ ਵੀ ਉਸ ਦਾ ਭਲਾ ਨਹੀਂ ਹੋ ਸਕਦਾ -  
ਓਸ ਦੈ ਆਖਿਐ ਕੋਈ ਨ ਲਗੈ  
ਨਿਤ ਓਜਾੜੀ ਪੂਕਾਰੇ ਖਲਾ॥ ਪੰਨਾ - 308

ਈਰਖਾ ਜਾਂਦੀ ਕਿਵੇਂ ਹੈ? ਕਹਿੰਦੇ ਜਦੋਂ ਤੱਕ ਸਾਧੂ  
ਦੀ ਸੰਗਤ ਨਹੀਂ ਮਿਲਦੀ -

ਬਿਸਰਿ ਗਈ ਸਭ ਤਾਤਿ ਪਰਾਈ॥ ਪੰਨਾ - 1299  
ਕਦੋਂ ਵਿਸਰੀ?

ਜਬ ਤੇ ਸਾਧਸੰਗਤਿ ਮੋਹਿ ਪਾਈ॥  
ਨਾ ਕੋ ਬੈਰੀ ਨਹੀਂ ਬਿਗਾਨਾ  
ਸਗਲ ਸੰਗਿ ਹਮ ਕਉ ਬਨਿ ਆਈ॥ ਪੰਨਾ - 1299

ਸੋ ਮਹਾਰਾਜ ਜੀ ਕਹਿੰਦੇ ਸਾਧੂ ਦੀ ਸੰਗਤ ਵਿਚ ਕੀ  
ਹੁੰਦਾ ਹੈ? ਨਾਮ ਨਾਲ ਮਨ ਲੱਗ ਜਾਂਦਾ ਹੈ। ਜਦੋਂ ਨਾਮ  
ਦੇ ਨਾਲ ਮਨ ਲੱਗ ਗਿਆ, ਫੇਰ ਈਰਖਾ ਖਤਮ ਹੋ ਜਾਂਦੀ  
ਹੈ -

ਏਕਸੁ ਸਿਉ ਜਾ ਕਾ ਮਨੁ ਰਾਤਾ॥  
ਵਿਸਰੀ ਤਿਸੈ ਪਰਾਈ ਤਾਤਾ॥ ਪੰਨਾ - 189

ਉਸ ਵੇਲੇ ਤਾਤ ਪਰਾਈ ਵਿਸਰਦੀ ਹੈ। ਮਹਾਰਾਜ ਜੀ  
ਕਹਿੰਦੇ ਕਿੱਡੀ ਮਾੜੀ ਬਿਮਾਰੀ ਹੈ ਈਰਖਾ ਦੀ। ਇਹ ਇਉਂ  
ਸਮਝ ਲਓ ਜਿਵੇਂ ਦਰਖਤ ਨੂੰ ਸਿਉਂਕ ਲਗਦੀ ਹੈ ਇਸ  
ਤਰ੍ਹਾਂ ਜੀਵਨ ਨੂੰ ਈਰਖਾ ਰੂਪੀ ਸਿਉਂਕ ਲਗਦੀ ਹੈ। ਨਾ  
ਕੋਈ ਕਰਮ, ਨਾ ਕੋਈ ਧਰਮ, ਨਾ ਕੋਈ ਪੂਜਾ, ਨਾ ਪਾਠ,  
ਨਾ ਕੋਈ ਤੀਰਥ ਯਾਤਰਾ, ਨਾ ਕੋਈ ਦਾਨ, ਕੋਈ ਫਲ  
ਨਹੀਂ ਦਿੰਦਾ। ਸਿਉਂਕ ਲੱਗੀ ਹੋਵੇ ਦਰਖਤ ਨੂੰ, ਉਸ ਦੇ  
ਵਿਚ ਜਿੰਨਾ ਜੀਅ ਕਰਦਾ ਹੈ ਖਾਦ ਪਾ ਦਿਓ, ਜਿੰਨਾ  
ਜੀਅ ਕਰਦਾ ਹੈ ਪਾਣੀ ਦੇ ਦਿਓ, ਉਹ ਕਦੇ ਵੀ ਨਹੀਂ  
ਵਧੇ ਛੁਲੇਗਾ। ਇਸੇ ਤਰ੍ਹਾਂ ਈਰਖਾ ਦੀ ਬਿਮਾਰੀ ਨਾਲ ਵੀ  
ਆਦਮੀ ਦਾ ਇਹੀ ਹਾਲ ਹੁੰਦਾ ਹੈ।

ਦੂਸਰਾ ਦੀਰਘ ਤਾਪ ਆਦਮੀ ਦੇ ਅੰਦਰ ਤਿਸ਼ਨਾ ਹੈ।  
ਤਿਸ਼ਨਾ ਸਭ ਤੋਂ ਵੱਡਾ ਕੰਮ ਇਹ ਕਰਦੀ ਹੈ ਕਿ ਇਹ  
ਪ੍ਰਮੇਸ਼ਰ ਨੂੰ ਭੁਲਾ ਦਿੰਦੀ ਹੈ।

ਗੁਰੂ ਨੌਵੇਂ ਪਾਤਿਸ਼ਾਹ ਨੂੰ ਪੁਛਿਆ ਕਿ ਸੱਚੇ  
ਪਾਤਿਸ਼ਾਹ! ਆਪ ਨਾਮ ਦੀ ਐਨੀ ਮਹਿਮਾ ਦਸਦੇ ਹੋ ਫੇਰ  
ਸੰਸਾਰ ਨਾਮ ਜਪਦਾ ਕਿਉਂ ਨਹੀਂ? ਮਹਾਰਾਜ ਜੀ ਕਹਿੰਦੇ  
ਕਿ ਇਸ ਨੂੰ ਝੂਠਾ ਲਾਲਚ ਲੱਗ ਕੇ ਤਿਸ਼ਨਾ ਦੀ ਬਿਮਾਰੀ  
ਲੱਗ ਗਈ ਤੇ ਇਸ ਦਾ ਕੰਮ ਹੈ -

ਏ ਤਿਸਨਾ ਵੱਡਾ ਰੋਗ ਲਗਾ ਮਰਣੁ ਮਨਹੁ ਵਿਸਾਰਿਆ॥

ਪੰਨਾ - 919

ਏਸ ਤਰ੍ਹਾਂ ਫੁਰਮਾਨ ਕਰਦੇ ਨੇ -

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨ ਮੈ ਪ੍ਰਾਨੀ॥  
ਛਿਨੁ ਛਿਨੁ ਅਉਧ ਬਿਹਾਤੁ ਹੈ ਛੂਟੈ ਘਟ ਜਿਉ ਪਾਨੀ॥  
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ॥  
ਝੂਠੈ ਲਾਲਚਿ ਲਾਗਿ ਕੈ ਨਹਿ ਮਰਨ ਪਛਾਨਾ॥  
ਅਜਹੁ ਕਛ ਬਿਗਰਿਓ ਨਹੀਂ ਜੋ ਪ੍ਰਭ ਗੁਨ ਗਾਵੈ॥  
ਕਹੁ ਨਾਨਕ ਤਿਹ ਭਜਨ ਤੈ ਨਿਰਭੈ ਪਦੁ ਪਾਵੈ॥

ਪੰਨਾ - 726  
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ॥  
ਪੰਨਾ - 726

ਦੋ ਵਿਸ਼ੇਸ਼ਣ ਸਾਨੂੰ ਦਿੱਤੇ ਨੇ ਕਿ ਤੂੰ ਪ੍ਰਮੇਸ਼ਰ ਦੇ ਗੁਣ  
ਨਹੀਂ ਗਾਉਂਦਾ ਮੂਰਖ ਤੇ ਅਗਿਆਨੀ।

ਝੂਠੈ ਲਾਲਚਿ ਲਾਗਿ ਕੈ ਨਹਿ ਮਰਨ ਪਛਾਨਾ॥  
ਪੰਨਾ - 726

ਮਰਨਾ ਭੁੱਲ ਗਿਆ ਕਿਉਂਕਿ ਤਿਸ਼ਨਾ ਲੱਗੀ ਹੋਈ ਹੈ।

ਅਜਹੁ ਕਛ ਬਿਗਰਿਓ ਨਹੀਂ ਜੋ ਪ੍ਰਭ ਗੁਨ ਗਾਵੈ॥  
ਕਹੁ ਨਾਨਕ ਤਿਹ ਭਜਨ ਤੈ ਨਿਰਭੈ ਪਦੁ ਪਾਵੈ॥

ਪੰਨਾ - 726  
ਮਹਾਰਾਜ ਜੀ ਕਹਿੰਦੇ ਨਾਮ ਤਾਂ ਨਹੀਂ ਜਪਦਾ  
ਕਿਉਂਕਿ ਤਿਸ਼ਨਾ ਦਾ ਰੋਗ ਲੱਗਿਆ ਹੋਇਆ ਹੈ।  
ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ॥  
ਤਿਸ਼ਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ॥

ਪੰਨਾ - 50

ਹਣ ਨਿਕਲ ਨਹੀਂ ਸਕਦਾ ਤਿਸ਼ਨਾ ਦੇ ਰੋਗ ਵਿਚੋਂ -

ਪੰਖੀ ਬਿਰਖ ਸੁਹਾਵੜੇ ਉਡਹਿ ਚਹੁ ਦਿਸਿ ਜਾਹਿ॥  
ਜੇਤਾ ਉਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ॥  
ਬਿਨੁ ਗੁਰ ਮਹਲੁ ਨ ਜਾਪਈ ਨਾ ਆਿੰਤ ਫਲ ਪਾਹਿ॥

ਪੰਨਾ - 66

ਸੋ ਇਸ ਤਰ੍ਹਾਂ ਮਹਾਰਾਜ ਜੀ ਕਹਿੰਦੇ, “ਵੈਦ ਜੀ!  
ਸਭ ਤੋਂ ਵੱਡਾ ਰੋਗ ਜਿਸ ਨੂੰ ਮਨ ਦਾ ਕੋਹੜ ਕਹਿੰਦੇ ਨੇ  
ਉਹ ਆਦਮੀ ਦੇ ਮਨ ਨੂੰ ਪੱਕਾ ਲੱਗਿਆ ਹੋਇਆ ਹੈ।  
ਕੋਈ ਵਿਰਲਾ ਬੰਦਾ ਹੈ ਜਿਸ ਨੂੰ ਇਹ ਰੋਗ ਨਹੀਂ ਹੈ, ਬਾਕੀ  
ਸਾਰੇ ਰੋਗੀ ਨੇ। ਜੋ ਰੋਗ ਪ੍ਰਮੁਖ ਹੈ ਮਨੁਖ ਵਾਸਤੇ ਉਹ ਹੈ  
'ਹਉਮੈ' ਦਾ ਰੋਗ। ਇਸ ਦਾ ਨਤੀਜਾ ਬਹੁਤ ਹੀ ਭਿਆਨਕ  
ਹੁੰਦਾ ਹੈ। ਜਦੋਂ ਤੱਕ ਇਹ ਰੋਗ ਰਹਿੰਦਾ ਹੈ ਉਦੋਂ ਤੱਕ ਇਹ  
ਕਿਸੇ ਸ਼ਾਂਤ ਪਦ ਨੂੰ ਪਾਪਤ ਨਹੀਂ ਕਰ ਸਕਿਆ ਕਰਦਾ।”

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ॥  
ਹਉਮੈ ਏਣੀ ਬੰਧਨਾ ਫਿਰਿ ਫਿਰਿ ਜੋਨੀ ਪਾਹਿ॥

ਪੰਨਾ - 466

ਹਉਮੈ ਕਰਕੇ ਹੀ -

ਗੁਰੂ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ॥  
ਪੰਨਾ - 946

ਹਉਮੈ ਕਰਕੇ ਹੀ ਸੰਸਾਰ ਬਣਿਆ, ਪ੍ਰਮੇਸ਼ਰ ਦੇ ਰੂਪ ਤੋਂ। ਹਉਮੈ ਕਰਕੇ ਇਹ ਜੀਵ ਘੇਰੇ ਵਿਚ ਆ ਗਿਆ। ਸਮੁੰਦਰ ਨਾਲੋਂ ਟੁੱਟ ਕੇ ਛੋਟੀ ਛੱਪੜੀ ਬਣ ਗਿਆ। ਉਸ ਦੇ ਵਿਚ ਕਿਰਮ ਪੈ ਗਏ ਤੇ ਦੁਖੀ ਹੋ ਰਿਹਾ ਹੈ। ਹਉਮੈ ਕਰਕੇ ਹੀ ਜੰਮਦਾ ਰਹਿੰਦਾ ਹੈ ਤੇ ਮਰਦਾ ਰਹਿੰਦਾ ਹੈ। ਜੰਮਣ ਮਰਨ ਇਸ ਦੇ ਗੱਲ ਤੋਂ ਓਨੀ ਦੇਰ ਨਹੀਂ ਲਹਿੰਦਾ ਜਦੋਂ ਤੱਕ ਹੰਗਤਾ ਤੇ ਮਮਤਾ ਮਾਰ ਕੇ ਇਸ ਨੂੰ ਆਪਣੇ ਸਰੂਪ ਦਾ ਗਿਆਨ ਨਹੀਂ ਹੁੰਦਾ। ਸਮਝਦਾਰ ਬੰਦੇ ਨੂੰ ਤਾਂ ਬਹੁਤ ਸੋਚਣਾ ਚਾਹੀਦਾ ਹੈ ਜਿਸ ਦੇ ਮਨ ਵਿਚ ਇਹ ਖਿਆਲ ਹੈ ਕਿ ਮੈਂ ਸੰਸਾਰ ਦੇ ਉੱਤੇ ਗੋਬਿੰਦ ਮਿਲਾਪ ਲਈ ਆਇਆ ਹਾਂ -

ਭਈ ਪਰਾਪਤਿ ਮਾਨੁਖ ਦੇਹੁਰੀਆ॥  
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ॥  
ਅਵਰਿ ਕਾਜ ਤੇਰੈ ਕਿਤੈ ਨ ਕਾਮ॥  
ਸਿਲ ਸਾਧਸੰਗਤਿ ਭਜ ਕੇਵਲ ਨਾਮ॥  
ਸਰੰਜਾਮਿ ਲਾਗੂ ਭਵਜਲ ਤਰਨ ਕੈ॥  
ਜਨਮੁ ਬਿਥਾ ਜਾਤ ਰੰਗਿ ਮਾਇਆ ਕੈ॥ ਪੰਨਾ - 12

ਭਵਜਲ ਤਰਨ ਵਾਸਤੇ ਜਿਹੜਾ ਤਤਪਰ ਹੋ ਰਿਹਾ ਹੈ ਉਸ ਨੂੰ ਇਹ ਗੱਲ ਸੋਚਣੀ ਪੈਣੀ ਹੈ ਕਿ ਰੱਬ ਮਿਲਦਾ ਕਿਥੇ ਹੈ? ਰਹਿੰਦਾ ਕਿਥੇ ਹੈ ਤੇ ਕੀ ਤਰੀਕਾ ਹੈ ਉਸ ਨੂੰ ਮਿਲਣ ਦਾ? ਕਿਉਂ ਨਹੀਂ ਮਿਲਦਾ? ਮਹਾਂਪੁਰਸ਼ ਦਸਦੇ ਨੇ ਕਿ ਤੇਰੇ ਨਾਲ ਰਹਿੰਦਾ ਹੈ ਰੱਬ -

ਧਨ ਪਿਰ ਕਾ ਇਕ ਹੀ ਸੰਗਿ ਵਾਸਾ  
ਵਿਚਿ ਹਉਮੈ ਭੀਤਿ ਕਰਾਰੀ॥  
ਗੁਰਿ ਪੂਰੈ ਹਉਮੈ ਭੀਤਿ ਤੌਰੀ  
ਜਨ ਨਾਨਕ ਮਿਲੇ ਬਨਵਾਰੀ॥ ਪੰਨਾ - 1263

ਕੋਲ ਰਹਿੰਦਾ ਹੈ, ਤੇਰੇ ਨਾਲ ਰਹਿੰਦਾ ਹੈ ਤੇ ਫੇਰ ਕੋਲ ਰਹਿੰਦਾ ਕਿਉਂ ਨਹੀਂ ਮਿਲਦਾ? ਕਹਿੰਦੇ ਵਿਚਾਲੇ ਹਉਮੈ ਦੀ ਕੰਧ ਹੈ -

ਭਾਂਗੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਗਿਓ॥  
ਪੰਨਾ - 624

ਬਹੁਤ ਪਤਲੀ ਕੰਧ ਹੈ ਹੰਗਤਾ ਤੇ ਮਮਤਾ ਦੀ, ਉਹ ਰੱਬ ਨੂੰ ਨਹੀਂ ਮਿਲਣ ਦਿੰਦੀ। ਗੁਰੂ ਦਸਵੇਂ ਪਾਤਿਸ਼ਾਹ ਜਦੋਂ ਪਾਉਣੇ ਸਾਹਿਬ ਗਏ ਤਾਂ ਉਥੇ ਕੋਲ ਹੀ ਸਢੋਰੇ ਵਾਲੇ ਪੀਰ ਬੁੱਧੂ ਸ਼ਾਹ ਜਿਨ੍ਹਾਂ ਦੀ ਪੀਗੀ ਮੁਰੀਦੀ ਬਹੁਤ ਦਰ ਤੱਕ ਫੈਲੀ ਹੋਈ ਸੀ, ਉਨ੍ਹਾਂ ਨੇ ਦੋ ਲੰਗਰ ਚਲਾਏ ਹੋਏ ਸਨ। ਇਕ ਹਿੰਦੂਆਂ ਲਈ ਤੇ ਦੂਜਾ ਇਸਲਾਮ ਵਾਲਿਆਂ ਵਾਸਤੇ। ਹਰ ਵਕਤ ਸਤਿਸੰਗ ਤੇ ਕਥਾ ਵਾਰਤਾ ਚਲਦੀ ਰਹਿੰਦੀ ਸੀ। ਬਹੁਤ ਵੱਡੇ-ਵੱਡੇ ਵਿਚਵਾਨ ਉਸ ਕੋਲ ਆ ਕੇ ਬ੍ਰਹਮ

ਵਿਚਾਰ ਕਰਿਆ ਕਰਦੇ ਸਨ ਪਰ ਅਜੇ ਤੱਕ ਉਸ ਨੂੰ ਪਰਮ ਸ਼ਾਂਤੀ ਪ੍ਰਾਪਤ ਨਹੀਂ ਸੀ ਹੋਈ ਅਜੇ ਆਤਮਾ ਸਾਖਸ਼ਾਤ ਨਹੀਂ ਸੀ ਹੋਇਆ, ਭਟਕਣਾਂ ਵਿਚ ਸੀ। ਬੜੇ ਯਤਨ ਕੀਤੇ, ਹੱਦ ਵੀ ਗਿਆ, ਚਿਲ੍ਹੇ ਕਟੇ, ਦਾਨ ਵੀ ਦਿੱਤੇ, ਹੋਰ ਵੀ ਬੜੇ ਤਰੀਕੇ ਕਰੇ ਪਰ ਆਤਮਾ ਸਾਖਸ਼ਾਤਕਾਰ ਕਰਨ ਵਿਚ ਨਾ ਆਵੇ। ਗੁਰੂ ਨਾਨਕ ਪਾਤਿਸ਼ਾਹ ਦੀ ਗੱਦੀ ਬਾਰੇ ਉਸ ਨੇ ਸੁਣਿਆ ਹੋਇਆ ਸੀ ਤੇ ਇਹ ਵੀ ਸੁਣਿਆ ਸੀ ਕਿ ਗੁਰੂ ਤੇਰਾ ਬਹਾਦਰ ਮਹਾਰਾਜ ਜੀ ਨੇ ਦੂਜਿਆਂ ਲਈ ਸ਼ਹੀਦੀ ਦਿਤੀ -

ਤਿਲਕ ਜੰਝੁ ਰਖਾ ਪ੍ਰਭ ਤਾਕਾ।

ਕੀਨੋ ਬਡੋ ਕਲੂਲੂ ਮਰਿ ਸਾਕਾ। ਬਚਿਤ੍ਰ ਨਾਟਕ ਪਾ: ੧੦

ਆਪਣੇ ਵਾਸਤੇ ਸਾਰੀ ਦੁਨੀਆਂ ਜੀਉਂਦੀ ਹੈ ਪਰ ਦੁਸਰਿਆਂ ਵਾਸਤੇ ਕੋਈ ਵਿਰਲਾ ਹੈ ਜਿਹੜਾ ਮਰਦਾ ਹੈ। ਸੌ ਗੁਰੂ ਤੇਰਾ ਬਹਾਦਰ ਜੀ ਨੇ ਆਪਣਾ ਸੀਸ ਵਾਰ ਦਿੱਤਾ ਤੇ ਇਹ ਵੀ ਸੁਣਿਆ ਹੋਇਆ ਸੀ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਭਾਵੇਂ ਜਵਾਨੀ ਦੀ ਉਮਰ ਵਿਚ ਨੇ ਪਰ ਬਹੁਤ ਵੱਡੇ ਮਹਾਂਪੁਰਸ਼ ਨੇ ਤੇ ਗੁਰੂ ਨਾਨਕ ਸਾਹਿਬ ਤੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ ਹਨ। ਸੋ ਆਪ ਦੇ ਮਨ ਵਿਚ ਵਿਚਾਰ ਉਠਿਆ ਕਿ ਮੈਂ ਗੁਰੂ ਦਸਮੇਸ਼ ਪਿਤਾ ਪਾਸ ਜਾਵਾਂ, ਉਥੇ ਜਾ ਕੇ ਮੈਂ ਏਸ ਚੀਜ਼ ਦਾ ਨਿਰਣਾ ਕਰਾਂ। ਚੇਲੇ ਨਾਲ ਲਈ ਤੇ ਗੁਰੂ ਮਹਾਰਾਜ ਵੱਲ ਨੂੰ ਚੱਲ ਪਿਆ। ਦੁਰੋਂ ਦੇਖਿਆ ਕਿ ਦਰਬਾਰ ਸਜਿਆ ਹੋਇਆ ਹੈ। ਇਕ ਪਾਸੋਂ ਯੋਧੇ ਬੈਠੇ ਨੇ, ਇਕ ਪਾਸੇ ਕਵੀ ਬੈਠੇ ਨੇ, ਇਕ ਪਾਸੇ ਸੰਗਤ ਬੈਠੀ ਹੈ। ਐਸਾ ਸੁੰਦਰ ਸਰੂਪ ਦੇਖ ਕੇ ਮਨ ਵਿਚ ਖਿੱਚ ਖਾ ਗਿਆ ਕਿ ਮੈਂ ਜਾ ਕੇ ਉਦੋਂ ਤੱਕ ਚਰਨ ਨਹੀਂ ਛੱਡਣੇ ਜਦੋਂ ਤੱਕ ਆਤਮਾ ਸਾਖਸ਼ਾਤਕਾਰ ਨਹੀਂ ਕਰਾ ਦਿੰਦੇ। ਜਦੋਂ ਨੇੜੇ ਗਿਆ ਤਾਂ ਆਪਣੇ ਮੁਰੀਦਾਂ ਵੱਲ ਦੇਖਿਆ ਤੇ ਮਨ ਵਿਚ ਆਇਆ ਕਿ ਮੇਰੇ ਇਹ ਮੁਰੀਦ ਕੀ ਕਹਿਣਗੇ ਕਿ ਮੈਂ ਇਕ ਗੁਰੂ ਦੇ ਜੋ ਅਜੇ ਵੀਹ-ਬਾਈ ਸਾਲ ਦਾ ਹੈ, ਜਾ ਕੇ ਚਰਨੀ ਪੈਂਦਾ ਹਾਂ, ਮੇਰੀ ਤਾਂ ਉਮਰ ਬਹੁਤ ਵੱਡੀ ਹੈ। ਦੁਸਰਾ ਚੇਲੇ ਮੇਰੇ ਨਿਸ਼ਟਰਕ ਹੋ ਜਾਣਗੇ ਸਾਰੇ। ਸੋ ਇਸ ਗੱਲ ਕਰਕੇ ਇਹ ਜਜਬਾ ਰੁਕ ਗਿਆ ਤੇ ਕੋਲ ਚਲਿਆ ਗਿਆ। ਉਸ ਵੇਲੇ ਜਾ ਕੇ ਪੋਲਾ ਜਿਹਾ ਹੱਥ ਕੌਂਢਿਆ ਦਸਤਪੰਜਾ ਲੈਣ ਵਾਸਤੇ। ਮਹਾਰਾਜ ਜੀ ਨੇ ਦੋ ਉਗਲਾਂ ਕੱਢ ਕੇ ਦਸਤਪੰਜਾ ਲਿਆ ਤੇ ਕਹਿਣ ਲੱਗੇ ਪੀਰ ਜੀ! ਬੈਠ ਜਾਓ! ਕਿਵੇਂ ਆਏ?

ਕਹਿੰਦਾ, “ਹਜ਼ੂਰ! ਅੱਲਾ ਦਾ ਵਸਲ ਕਿਵੇਂ ਹੋਵੇ?”

ਮਹਾਰਾਜ ਜੀ ਕਹਿੰਦੇ, “ਦਿਨ ਤੇ ਰਾਤ ਦਾ ਜਿਵੇਂ ਹੁੰਦਾ ਹੈ?”

ਸੋਚੀਂ ਪੈ ਗਿਆ ਕਿ ਦਿਨ ਤੇ ਰਾਤ ਤਾਂ ਅੱਜ ਤੱਕ ਮਿਲੇ ਹੀ ਨਹੀਂ ਕਦੇ।

ਕਹਿੰਦਾ, “ਸੱਚੇ ਪਾਤਸ਼ਾਹ! ਮੈਂ ਸਮਝਿਆ ਨਹੀਂ।” ਬੜਾ ਇਜਕ ਕੇ ਕਿਹਾ ਕਿ ਮੇਰੇ ਮੁਰੀਦ ਕਹਿਣਗੇ ਕਿ ਐਨੀ-ਕੁ ਗੱਲ ਵੀ ਸਮਝ ਨਹੀਂ ਆਈ ਸਾਡੇ ਪੀਰ ਦੇ ਤਾਂ ਪੀਰ ਸਾਡਾ ਕਾਹਦਾ ਹੋਇਆ।

ਮਹਾਰਾਜ ਜੀ ਕਹਿੰਦੇ, “ਜਿਵੇਂ ਸਮਝਿਆ ਉਵੇਂ ਜਿਵੇਂ ਹੀ ਹੈ।”

ਕਹਿੰਦਾ, “ਮਹਾਰਾਜ! ਕਿਵੇਂ? ਮੈਨੂੰ ਹੋਰ ਖੋਲ੍ਹ ਕੇ ਦੱਸੋ।”

ਮਹਾਰਾਜ ਜੀ ਕਹਿੰਦੇ, “ਜਿਵੇਂ ਤੂੰ ਸਮਝਦਾ ਹੈ ਕਿ ਜੇ ਦਿਨ ਚੜ੍ਹ ਜਾਵੇ ਤਾਂ ਰਾਤ ਨਹੀਂ ਰਿਹਾ ਕਰਦੀ, ਇਸੇ ਤਰ੍ਹਾਂ ਜਦੋਂ ਸੱਚ ਦਾ ਪ੍ਰਕਾਸ਼ ਹੋ ਜਾਂਦਾ ਹੈ ਤਾਂ ਕੂੜ ਦਾ ਨਾਸ਼ ਹੋ ਜਾਂਦਾ ਹੈ। ਜਿਸ ਨੂੰ ਤੂੰ ਅਸਲੀਅਤ ਸਮਝੀ ਬੈਠਾ ਹੈ, ‘ਮੈਂ ਸਮਝੀ ਬੈਠਾ ਹੈ ਉਹ ਅਸਲੀਅਤ ਨਹੀਂ ਹੈ ਉਹ ਤਾਂ ਇਕ ਭੁਲੇਖਾ ਹੈ।

ਕਹਿੰਦਾ, “ਸੱਚੇ ਪਾਤਸ਼ਾਹ! ਮੈਨੂੰ ਅਜੇ ਵੀ ਸਮਝ ਨਹੀਂ ਆਈ। ਮੈਂ ਆਪ ਦੀ ਬਾਣੀ ਸੁਣੀ ਹੈ -

ਨਾਨਕ ਤਰਵਰੁ ਏਕ ਫਲੁ ਦੁਇ ਪੰਖੁ ਰੁ ਆਹਿ॥  
ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ॥

ਪੰਨਾ - 550

ਪਾਤਸ਼ਾਹ! ਇਸ ਸਰੀਰ ਪੂਰੀ ਬਿਰਖ ਤੇ ਦੋ ਪੰਖੀ ਰਹਿੰਦੇ ਨੇ ਇਕ ਤਾਂ ਬੁੱਧੀ ਰੂਪੀ ਪੰਖੀ ਹੈ ਜਿਹੜਾ ਕਹਿੰਦਾ ਹੈ ਕਿ ਮੈਂ ਗੋਰਾ ਹਾਂ, ਮੈਂ ਕਾਲਾ ਹਾਂ, ਮੈਂ ਪੁੰਨੀ ਹਾਂ, ਮੈਂ ਪਾਪੀ ਹਾਂ, ਮੈਂ ਸੁਖੀ ਹਾਂ, ਮੈਂ ਦੁਖੀ ਹਾਂ। ਇਹ ਤਾਂ ਆਪਣੇ ਕਰਮਾਂ ਦੇ ਫਲ ਭੋਗਦਾ ਹੈ।

ਪਾਤਸ਼ਾਹ! ਜਿਹੜਾ ਦੂਸਰਾ ਕਿਹਾ ਹੈ ਕਿ ਉਹ ਮਸਤ ਹੋ ਕੇ ਬੈਠਾ ਰਹਿੰਦਾ ਹੈ ਨਾ ਕਿਤੇ ਜਾਂਦਾ ਹੈ, ਨਾ ਕਿਤੇ ਆਂਦਾ ਹੈ। ਉਹ ਆਪਣੇ ਸਤਿ-ਚਿਤ-ਅਨੰਦ ਰੂਪ ਵਿਚ ਸਦਾ ਹੀ ਸਥਿਤ ਹੈ।

ਹੁਣ ਮੈਨੂੰ ਇਹ ਨਹੀਂ ਪਤਾ ਲਗਦਾ ਕਿ ਮੈਂ ਕਿਹੜੀ ਚੀਜ਼ ਹਾਂ।

ਮਹਾਰਾਜ ਜੀ ਕਹਿੰਦੇ, “ਪਹਿਲਾਂ ਤੁਸੀਂ ‘ਮੈਂ’ ਨੂੰ ਸਮਝੋ। ਜਿਹੜੀ ਦੂਜੀ ਮੈਂ ਹੈ ਇਹ ਪਰਛਾਵਾਂ ਹੈ ਅਸਲੀਦਾ। ਇਸ ਪਰਛਾਵਾਂ ਦਾ ਅਧਿਆਸ ਪੱਕ ਗਿਆ ਤੇ ‘ਮੈਂ-ਮੈਂ’ ਕਰਕੇ ਅਸੀਂ ਆਪਣੇ ਆਪ ਨੂੰ ਸਰੀਰ ਮੰਨ ਲਿਆ ਤੇ ਅਸੀਂ ਆਪਣੀ ਅਸਲੀਅਤ ਨੂੰ ਭੁੱਲ ਗਏ।”

ਪੀਰ ਬੁਧੂ ਸ਼ਾਹ! ਸੱਚ ਨੂੰ ਪਛਾਣ। ਜਦੋਂ ਸੱਚ ਨੂੰ ਪਛਾਣ ਲਈਂਗਾ ਉਦੋਂ ਝੂਠ ਦਾ ਨਾਸ਼ ਹੋ ਜਾਏਗਾ। ਜਦੋਂ ਸੱਚ ਆ ਗਿਆ ਫੇਰ ‘ਮੈਂ’ ਨਹੀਂ ਰਹਿੰਦੀ।”

ਕਹਿੰਦਾ, “ਫੇਰ ਮਹਾਰਾਜ! ਸੱਚ ਨੂੰ ਸੱਚ ਦਾ ਵਸੱਲ (ਮਿਲਾਪ) ਕੀ ਹੋਇਆ?”

ਮਹਾਰਾਜ ਜੀ ਕਹਿੰਦੇ, “ਏਹੀ ਤਾਂ ਬਾਤ ਹੈ। ਸੱਚ ਦਾ ਸੱਚ ਨਾਲ ਹਮੇਸ਼ਾ ਹੀ ਵਸੱਲ ਹੈ, ਜੀਵ ਭਾਵ ਜਿਹੜਾ ਹੈ ਇਹ ਮਿਥਿਆ ਹੈ। ਸਾਖੀ ਚੇਤਨ ਸਤਿ ਹੈ ਤੇ ਬ੍ਰਹਮ ਸਤਿ ਨਾਲ ਇਸ ਦਾ ਸਦਾ ਹੀ ਮੇਲ ਬਣਿਆ ਰਹਿੰਦਾ ਹੈ ਤੇ ਕਿਸੇ ਸਮੇਂ ਵੀ ਨਹੀਂ ਟੁਟਦਾ। ਸਿਰਫ ਐਨਾ ਹੀ ਹੈ ਕਿ -

ਆਤਮਾ ਪਰਤਮਾ ਏਕੋ ਕਰੈ॥ ਪੰਨਾ - 661

ਇਨ੍ਹਾਂ ਨੂੰ ਦੋ ਨਾ ਜਾਣੇ, ਇਕੋ ਹੀ ਜਾਣੇ।”

ਕਹਿੰਦਾ, “ਸੱਚੇ ਪਾਤਸ਼ਾਹ! ਫੇਰ ਜੀਵ ਭਰਮ ਹੈ?”

ਮਹਾਰਾਜ ਜੀ ਕਹਿੰਦੇ, “ਹਾਂ! ਜੀਵ ਰੂਪ ਜਿਹੜਾ ਤੂੰ ਬਣਿਆ ਫਿਰਦਾ ਹੈ ਇਹ ਬੁੱਧੀ ਉਪਰ ਆਤਮਾ ਦਾ ਪ੍ਰਕਾਸ਼ ਪੈਂਦਾ ਹੈ ਉਸ ਦੇ ਨਾਲ ਇਕ ਝੂਠੀ ਚੀਜ਼ ਪੈਦਾ ਹੋ ਕੇ -

..... ਅਣਹੋਦਾ ਆਪੁ ਗਣਾਇਦੇ॥ ਪੰਨਾ - 468

ਨਾ ਕੁਝ ਹੈ, ਨਾ ਕੁਝ ਸੀ, ਇਹ ਤਾਂ ਪ੍ਰਕਾਸ਼ ਪੈ ਕੇ ‘ਮੈਂ’ ਬਣ ਗਿਆ ਤੇ ਮੈਂ ਦਾ ਐਨਾ ਅਧਿਆਸ ਪੱਕ ਗਿਆ, ਇਸ ਨੂੰ ਹਉਮੈ ਕਹਿੰਦੇ ਨੇ। ਜਦੋਂ ਤੱਕ ਅਧਿਆਸ ਨਹੀਂ ਟੁਟਦਾ, ਓਨਾ ਚਿਰ ਇਸ ਨੇ ਜੰਮਦਾ ਮਰਦਾ ਰਹਿਣਾ ਹੈ ਤੇ ਇਸ ਨੂੰ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ।

ਸੋ ਬੁੱਧੀ ਰੂਪ ਬਿਰਖ ਤੇ ਦੋ ਪੰਢੀ ਬੈਠੇ ਨੇ ਇਕ ਬ੍ਰਹਮ ਸਾਖੀ ਹੈ ਤੇ ਦੁਸਰਾ ਜੀਵ ਆਤਮਾ ਹੈ। ਜਿਹੜਾ ਜੀਵ ਹੈ ਇਹ ਪੜਦਾ ਹੈ ਜਿਵੇਂ ਦਰਖਤਾਂ ਤੇ ਅਮਰ ਵੇਲ ਸੁੱਟ ਦਿਓ ਉਹ ਉਨ੍ਹਾਂ ਨੂੰ ਢਕ ਲੈਂਦੀ ਹੈ, ਪਾਣੀ ਤੇ ਬੁਰ ਪੈ ਜਾਵੇ ਤਾਂ ਪਾਣੀ ਨੂੰ ਢੱਕ ਲੈਂਦਾ ਹੈ। ਇਸੇ ਤਰ੍ਹਾਂ ਜਿਹੜਾ ਝੂਠੀ ‘ਮੈਂ’ ਦਾ ਅਧਿਆਸ ਹੋਇਆ ਹੋਇਆ ਹੈ, ਇਹ ਸਾਰਾ ਇਕ ਪਰਛਾਵਾ ਹੈ ਝੂਠਾ, ਉਸ ਨੇ ਇਸ ਨੂੰ ਢੱਕ ਲਿਆ, ਇਸ ਕਰਕੇ ਇਹ ਪ੍ਰਮਾਣੇ ਤੋਂ ਦੂਰ ਹੋ ਗਿਆ। ਇਸ ਕਰਕੇ ਇਹ ਰੋਗ ਬੁਰਾ ਹੈ, ਇਸ ਤਰ੍ਹਾਂ ਪੜ੍ਹ ਲਓ -

ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ॥

ਭਾਂਗੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ॥

ਪੰਨਾ - 624

ਮਹਾਰਾਜ ਜੀ ਕਹਿੰਦੇ, “ਆਹ! ਜਿਹੜਾ ਤੈਨੂੰ ਦੇਹ ਅਧਿਆਸ ਪੈ ਗਿਆ ‘ਮੈਂ-ਮੈਂ’ ਕਹੀ ਜਾਂਦਾ ਹੈ, ਝੂਠੀ ਮੈਂ ਨੂੰ ਆਪਣਾ ਆਪ ਮੰਨ ਲਿਆ। ਇਸ ਕਰਕੇ ਸੱਚੀ ਮੈਂ ਦਾ ਅਨਭਵ ਨਹੀਂ ਹੋ ਰਿਹਾ।”

ਕਹਿੰਦੇ, “ਸੱਚੇ ਪਾਤਸ਼ਾਹ! ਫੇਰ ਕਿਵੇਂ ਹੋਵੇ? ਇਸ ਵਾਸਤੇ ਤਾਂ ਮੈਂ ਚਿਲ੍ਹੇ ਵੀ ਕੱਟੋ, ਹੱਤ ਵੀ ਗਿਆ, ਲੰਗਰ ਵੀ ਚਲਾਓ, ਦਾਨ ਵੀ ਕਰੋ, ਹੋਰ ਵੀ ਨੇਕ ਕੰਮ ਕਰੋ।”

ਮਹਾਰਾਜ ਜੀ ਕਹਿੰਦੇ, “ਹਉਮੈ ਦੇ ਕੀਤੇ ਹੋਏ ਸਾਰੇ ਕੰਮ ਬੰਧਨ ਹੋਇਆ ਕਰਦੇ ਨੇ ਇਹ ਤਾਂ ਸੰਗਲ ਹੋਰ ਵਲੋਟ ਲਏ ਕਿਉਂਕਿ ਹਉਮੈ ਵਿਚ ਕੰਮ ਕਰੇ ਨੇ, ਮੈਂ ਕੀਤੇ, ਮੈਂ ਕੀਤੇ, ਸੰਗਲ ਹੋਰ ਲਿਪਟ ਗਏ।”

ਕਹਿੰਦਾ, “ਪਾਤਸ਼ਾਹ! ਫੇਰ ਕੂੜੀ ‘ਮੈਂ’ ਕਿਵੇਂ ਛੱਡਾਂ? ਇਹ ‘ਮੈਂ’ ਕਿਥੋਂ ਆ ਗਈ?”

ਮਹਾਰਾਜ ਜੀ ਕਹਿੰਦੇ, “ਦੇਖ ਆਹ! ਰੱਸੀ ਪਈ ਹੈ ਹਨ੍ਹੇਰੇ ਵਿਚ, ਮਟਕ ਚਾਨਣਾ ਹੈ ਤੇ ਭਰਮ ਕੀ ਹੋਏਗਾ? ਕਿ ਸੱਪ ਪਿਆ ਹੈ। ਸੱਪ ਦਾ ਅਧਿਆਸ ਹੋ ਗਿਆ। ਜਦੋਂ ਚਾਨੂਣਾ ਕਰਕੇ ਦੇਖਿਆ ਤਾਂ ਪਤਾ ਲੱਗਿਆ ਕਿ ਇਹ ਤਾਂ ਰੱਸੀ ਸੀ।

ਇਸੇ ਤਰ੍ਹਾਂ ਪੀਰ ਜੀ!

ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ॥  
ਗਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ॥  
ਪੰਨਾ - 293

ਜਦੋਂ ਮਨ ਵਿਚ ਪ੍ਰਕਾਸ਼ ਹੋ ਗਿਆ ਫੇਰ ਪਤਾ ਲਗਦਾ ਹੈ ਕਿ ਜਿਹੜਾ ‘ਮੈਂ-ਮੈਂ’ ਕਰਦੇ ਹਾਂ ਉਹ ਕੋਈ ਚੀਜ਼ ਨਹੀਂ। ਹੁੰਗਤਾਂ ਤੇ ਮਮਤਾ ਤਾਂ ਫਸਾਉਣ ਵਾਲੀਆਂ ਚੀਜ਼ਾਂ ਨੇ। ਇਸ ਦਾ ਇਲਾਜ ਹੈ ਸਤਿਸੰਗ।”

ਕਹਿੰਦਾ, “ਮਹਾਰਾਜ! ਮੈਂ ਸਤਿਸੰਗ ਵਿਚ ਤਾਂ ਆਇਆ ਹਾਂ।”

ਮਹਾਰਾਜ ਜੀ ਕਹਿੰਦੇ, “ਝੂਠ ਦਾ ਚੌਲਾ ਪਹਿਨ ਕੇ ਆਇਆ ਹੈਂ ਕਿ ਮੈਂ ਪੀਰ ਹਾਂ, ਮੇਰੇ ਚੇਲੇ ਕੀ ਕਹਿਣਗੇ ਜੇ ਮੈਂ ਮੱਥਾ ਟੋਕਿਆ। ਸਤਿਸੰਗ ਵਿਚ ਸੱਚ ਦਾ ਚੌਲਾ ਪਹਿਨ ਕੇ ਆਈਦਾ ਹੈ, ਨਾਲ ਨਹੀਂ ਕੁਝ ਵੀ ਲਿਆਈਦਾ ਕਿ ਮੈਂ ਵਿਦਵਾਨ ਹਾਂ ਵੱਡਾ, ਮੈਂ ਫਲਾਣੀ ਕਿਤਾਬ ਵਿਚ ਆਹ ਪੜ੍ਹਿਆ ਹੈ, ਫੇਰ ਨਹੀਂ ਸਤਿਸੰਗ ਦਾ ਅਸਰ ਹੋਇਆ ਕਰਦਾ। ਸਤਿਸੰਗ ਵਿਚ ਸਤਿਸੰਗੀ ਬਣ ਕੇ ਆ, ਤੂੰ ਤਾਂ ਨਾਲ ਮੁਗੀਦ ਲੈ ਕੇ ਆਇਆ ਹੈ। ‘ਮੈਂ’ ਛੱਡ ਦੇ ਤੇ ਹੁਕਮ ਦੀ ਪਛਾਣ ਵਿਚ ਆ ਜਾ। ਜਦੋਂ ਤੂੰ ਹੁਕਮ ਦੇ ਵਿਚ ਆ ਜਾਏਂਗਾ ਫੇਰ ਹਉਮੈ ਦਾ ਨਾਸ਼ ਹੋ ਜਾਇਆ ਕਰਦਾ ਹੈ।”

ਸਿੱਧਾਂ ਨੇ ਇਹ ਪੁਛਿਆ ਸੀ ਕਿ ਹੇ ਨਾਨਕ! ਕਿਰਪਾ ਕਰਕੇ ਇਹ ਦੱਸ -

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥  
ਪੰਨਾ - 1

ਮਹਾਰਾਜ ਜੀ ਕਹਿੰਦੇ -

ਹੁਕਮਿ ਰਜਾਬੀ ਚਲਣਾ ਨਾਨਕ ਲਿਖਿਆ ਨਾਲਿ॥  
ਪੰਨਾ - 1

ਹੁਕਮ ਸਾਡੇ ਰੋਮ ਰੋਮ ਵਿਚ ਲਿਖਿਆ ਹੋਇਆ ਹੈ। ਦੋ ਖਰਬ ਪੰਦਰਾਂ ਅਰਥ ਸੈਲ ਨੇ ਸਾਡੇ ਅੰਦਰ। ਹਰ ਸੈਲ ਵਿਚ ਹੁਕਮ ਚਲ ਰਿਹਾ ਹੈ। ਮਿਹਦੇ ਵਿਚ ਹੁਕਮ ਚੱਲ ਰਿਹਾ ਹੈ, ਕੰਨਾਂ ਵਿਚ ਹੁਕਮ ਕੰਮ ਕਰ ਰਿਹਾ ਹੈ।

ਮਹਾਰਾਜ ਜੀ ਕਹਿੰਦੇ, “ਪੀਰ ਜੀ! ਤੂੰ ਆਪਣੇ

ਉਪਰ ਕਿਉਂ ਲੈ ਰਿਹਾ ਹੈ ਕਿ ਮੈਂ ਕਰਦਾ ਹਾਂ। ਤੂੰ ਕੁਝ ਨਹੀਂ ਕਰ ਰਿਹਾ, ਹੁਕਮ ਦੇ ਵਿਚ ਸਭ ਕੁਝ ਹੋ ਰਿਹਾ ਹੈ।”

ਕਹੁ ਨਾਨਕ ਕਰਤੇ ਕੀਆ ਬਾਤਾ  
ਜੋ ਕਿਛੁ ਕਰਣਾ ਸੁ ਕਰਿ ਰਹਿਆ॥

(ਰਹਿਰਾਸ ਸਾਹਿਬ)

ਮੈਂ ਮਹਾਰਾਜ ਜੀ ਕਹਿਣ ਲੱਗੇ, “ਵੈਦ ਜੀ! ਕਿੱਡੇ-ਕਿੱਡੇ ਭਿਆਨਕ ਰੋਗ ਹਨ ਮਨ ਨੂੰ, ਤੂੰ ਤਾਂ ਸਰੀਰ ਦੇ ਰੋਗਾਂ ਬਾਰੇ ਹੀ ਜਾਣਦਾ ਹੈ। ਇਹ ਤਾਂ ਸਾਰਾ ਸੰਸਾਰ ਰੋਗੀ ਹੋਇਆ ਫਿਰਦਾ ਹੈ।”

ਚਰਨ ਫੜ ਲਏ ਕਿ ਪਾਤਸ਼ਾਹ! ਰੋਗਾਂ ਦਾ ਤਾਂ ਆਪ ਨੇ ਵੇਰਵਾ ਦੇ ਦਿੱਤਾ ਹੁਣ ਕਿਰਪਾ ਕਰਕੇ ਇਲਾਜ ਵੀ ਦੱਸੋ।

ਮਹਾਰਾਜ ਜੀ ਕਹਿੰਦੇ, “ਸਾਰਿਆਂ ਦਾ ਇਲਾਜ ਇਕੋ ਹੀ ਹੈ। ਏਸ ਤਰ੍ਹਾਂ ਪੜ੍ਹ ਲਓ -

ਧਰਨਾ - ਤੇਰੇ ਸਾਰਿਆਂ ਦੁਖਾਂ ਦੀ ਹੈ ਦਾਰੂ,  
ਇਕੋ ਨਾਮ ਵਾਹਿਗੁਰੂ ਦਾ -2, 2.  
ਮੇਰੇ ਪਿਆਰੇ, ਇਕੋ ਨਾਮ ਵਾਹਿਗੁਰੂ ਦਾ -2, 2.  
ਤੇਰੇ ਸਾਰਿਆਂ ਦੁਖਾਂ ਦੀ ਹੈ ਦਾਰੂ,..... -2.

ਕੋਈ ਵੀ ਰੋਗ ਹੈ ਮਾਨਸਿਕ ਰੋਗ, ਸਰੀਰਿਕ ਰੋਗ, ਆਰਥਿਕ ਰੋਗ, ਭਾਈਚਾਰਕ ਰੋਗ, ਰਾਜਸੀ ਰੋਗ ਸਾਰਿਆਂ ਦਾ।

ਸਰਬ ਰੋਗ ਕਾ ਅਉਖਦਾ ਨਾਘੁ॥

ਕਲਿਆਣ ਰੂਪ ਮੰਗਲ ਗੁਣ ਗਾਮ॥ ਪੰਨਾ - 274

ਬਹੁਤ ਸਾਰੇ ਪ੍ਰੇਮੀਆਂ ਦੇ ਮਨਾਂ ਵਿਚ ਆ ਜਾਂਦਾ ਹੈ ਕਿ ਨਾਮ ਕੀ ਹੋਇਆ? ਇਹ ਦਾਰੂ ਕਿਵੇਂ ਬਣ ਜਾਂਦਾ ਹੈ? ਸਾਧ ਸੰਗਤ ਜੀ! ਇਸ ਗੱਲ ਤੇ ਯਕੀਨ ਲਿਆਓ ਜਿਥੇ ਦਾਰੂਆਂ (ਦਵਾਈਆਂ) ਫੇਲ੍ਹ ਹੋ ਜਾਂਦੀਆਂ ਨੇ ਉਥੇ ਪ੍ਰਮੇਸ਼ਰ ਦਾ ਨਾਮ ਕੰਮ ਕਰਦਾ ਹੈ।

ਸਾਡੇ ਪਾਸ ਇਕ ਬੀਬੀ ਆਈ ਮੁਹਾਲੀ ਦੀ, ਬਲਬੀਰ ਕੌਰ ਹੈ ਉਸ ਦਾ ਨਾਂ। ਇਕ ਮਹੀਨੇ ਤੋਂ ਆ ਰਹੀ ਸੀ ਕਹਿੰਦੀ ਵੀਰ ਜੀ! ਮੈਨੂੰ ਅੱਖਾਂ ਤੋਂ ਦਿਸਣ ਤੋਂ ਹੱਟ ਗਿਆ, ਥੋੜ੍ਹਾ ਜਿਹਾ ਝੋਲਾ ਜਿਹਾ ਦਿਸਦਾ ਹੈ ਇਕ ਅੱਖ ਤੋਂ ਦੂਜੀ ਅੱਖ ਦੀ ਨਿਗ੍ਰਾ ਬੰਦ ਹੋ ਗਈ ਤੇ ਇਕ ਮੈਨੂੰ ਬਲੱਡ ਪਰੈਸ਼ਰ (ਖੂਨ ਦਾ ਦਬਾਉ) ਹੈ, 240, 240 ਬਲੱਡ ਸੂਗਰ ਤੇ ਮੈਂ ਉਪਰੋਸ਼ਨ ਕਰਵਾਉਣ ਗਈ ਸੀ ਗੁਰਦੇ ਦਾ, ਗੁਰਦੇ ਵਿਚ ਪਥਰੀ ਹੈ, ਬਲੱਡ ਪਰੈਸ਼ਰ ਐਨਾ ਵਧ ਗਿਆ ਕਿ ਡਾਕਟਰਾਂ ਨੇ ਉਪਰੋਸ਼ਨ ਨਹੀਂ ਕਰਿਆ। ਮੇਰੇ ਪੇਟ ਦੇ ਅੰਦਰ ਇਕ ਰਸੰਲੀ ਹੈ, ਉਸ ਦਾ ਵੀ ਉਪਰੋਸ਼ਨ ਨਹੀਂ ਹੋ ਸਕਦਾ, ਗੀੜ੍ਹ ਦੀ ਹੱਡੀ ਮੇਰੀ ਟੁੱਟੀ ਹੋਈ ਹੈ। ਛੇ ਬਿਸਾਰੀਆਂ ਗਿਣਾ ਦਿੱਤੀਆਂ। ਮੈਂ ਚੁਪ ਕਰ ਰਿਹਾ। ਉਹ ਫੇਰ ਆਈ, ਫੇਰ ਚੁਪ ਕਰ ਰਿਹਾ। ਜਦੋਂ ਬਾਰ-ਬਾਰ ਆਈ

ਤਾਂ ਮੈਂ ਕਿਹਾ, “ਬੀਬੀ! ਇਕ ਸਾਲ ਤੈਨੂੰ ਬੰਦਰੀ ਕਰਨੀ ਪੈਣੀ ਹੈ, ਰਾਜੀ ਹੋ ਜਾਏਂਗੀ। ਕਰ ਲਈਗੀ? ਇਕ ਸਾਲ ਤਪ ਕਰਨਾ ਪੈਣਾ ਹੈ।”

ਕਹਿੰਦੀ, “ਹੁਣ ਤਾਂ ਅੱਖਾਂ ਬੰਧ ਹੋ ਜਾਣੀਆਂ ਨੇ ਫੇਰ ਮੈਨੂੰ ਕਿਹਨੇ ਸੰਭਾਲਣਾ ਹੈ?”

ਉਥੇ ਆਸ਼ਰਮ ਵਿਚ ਭੇਜ ਦਿੱਤੀ, ਗੁਰਦੁਆਰਾ ਈਸ਼ਰ ਪ੍ਰਕਾਸ਼। ਦਸ ਦਿਨਾਂ ਤੋਂ ਬਾਅਦ ਬਲੱਡ ਪਰੈਸ਼ਰ ਡਾਕਟਰ ਨੂੰ ਦਿਖਾਇਆ, ਉਹ ਬਿਲਕੁਲ ਠੀਕ ਹੋ ਗਿਆ। ਇਕ ਮਹੀਨੇ ਬਾਅਦ ਬਲੱਡ ਸ਼ੁਗਰ normal ਨਾਰਮਲ (ਠੀਕ) ਹੋ ਗਈ। ਇਕ ਮਹੀਨੇ ਬਾਅਦ ਅੱਖ ਪੂਰੀ ਤਰ੍ਹਾਂ ਦੇਖਣ ਲੱਗ ਗਈ। ਜਨਵਰੀ ਵਿਚ ਰਤਵਾੜਾ ਸਾਹਿਬ ਗਈ ਸੀ, ਸਤੰਬਰ ਵਿਚ ਮੈਂ ਅਮਰੀਕਾ ਨੂੰ ਗਿਆ ਸੀ। ਕਹਿੰਦੀ ਵੀਰ ਜੀ! ਵਧਾਈਆਂ ਹੋਣ। ਮੈਂ ਕਿਹਾ ਕਿ ਕੀ ਗੱਲ?

ਕਹਿੰਦੀ, “ਪਥਰੀ ਤਿੰਨ ਟੁਕੜੇ ਹੋ ਕੇ ਨਿਕਲ ਗਈ। ਹੁਣ ਮੇਰੀ ਇਕ ਅੱਖ ਰਹਿ ਗਈ, ਰਸੌਲੀ ਰਹਿ ਗਈ ਤੇ ਇਕ ਗੀੜ੍ਹ ਦੀ ਹੱਡੀ ਰਹਿ ਗਈ।”

ਮੈਂ ਕਿਹਾ, “ਬੀਬੀ! ਵਾਹਿਗੁਰੂ ਤੇ ਵਿਸ਼ਵਾਸ ਰੱਖ, ਇਹ ਸਭ ਠੀਕ ਹੋ ਜਾਏਗਾ।”

ਜਦੋਂ ਮੈਂ ਅਮਰੀਕਾ ਸੀ ਤਾਂ ਉਥੇ ਚਿੱਠੀ ਗਈ ਕਿ ਵੀਰ ਜੀ! ਰਸੌਲੀ ਤਾਂ ਹਟ ਗਈ। ਡਾਕਟਰ ਕਹਿੰਦੇ ਇਹ ਤਾਂ ਹੈ ਹੀ ਨਹੀਂ। ਪਤਾ ਨਹੀਂ ਕਿਥੇ ਗਈ ਤੇ ਮੈਂ ਘਰ ਨੂੰ ਕਾਣੀ ਹੀ ਜਾਵਾਂਗੀ। ਮੈਂ ਜਵਾਬ ਦਿੱਤਾ ਕਿ ਨਾਂਹ! ਤੂੰ ਵਿਸ਼ਵਾਸ ਵਿਚ ਰਹਿ, ਕਿਉਂ ਤੇਰੇ ਅੰਦਰ ਬੇਵਿਸ਼ਵਾਸੀ ਹੈ ਗਈ? ਜਿਸ ਨੇ ਐਨੀ ਰਾਜੀ ਕਰ ਦਿੱਤੀ ਉਹ ਇਹ ਵੀ ਠੀਕ ਕਰ ਦਿੱਗਾ। ਮੈਂ ਦਸੰਬਰ ਦੇ ਅਧੀਰ ਵਿਚ ਵਾਪਸ ਭਾਰਤ ਆਇਆ। ਜਨਵਰੀ ਵਿਚ ਕਹਿਣ ਲੱਗੀ ਮੇਰੀ ਅੱਖ ਦੇ ਅੱਗੇ ਬਿਜਲੀ ਚਮਕਣ ਲੱਗ ਗਈ, ਜਿਹੜੀ ਬੰਦ ਸੀ। ਡਾਕਟਰ ਕਹਿੰਦੇ ਸੀ ਕਿ ਨਾਝੀਆਂ ਤੇਰੀਆਂ ਪਿਚਕ ਗਈਆਂ, ਹੁਣ ਤੈਨੂੰ ਕਦੇ ਨਹੀਂ ਦਿਸਣਾ। ਥੋੜ੍ਹੇ ਦਿਨਾਂ ਤੋਂ ਬਾਅਦ ਮੇਰੀ ਦੂਜੀ ਅੱਖ ਵੀ ਖੁੱਲ੍ਹ ਗਈ।

ਕਹਿੰਦੀ, “ਮੈਂ ਜਾਵਾਂ ਹੁਣ?”

ਮੈਂ ਕਿਹਾ, “ਨਹੀਂ ਦੋ ਮਹੀਨੇ ਅਜੇ ਹੋਰ ਰਹਿ।”

ਚੌਦਾਂ ਮਹੀਨੇ ਲੰਘ ਗਏ। ਕਹਿੰਦੀ ਹੁਣ ਤਾਂ ਮੈਨੂੰ ਚੌਦਾਂ ਮਹੀਨੇ ਲੰਘ ਗਏ।

ਮੈਂ ਕਿਹਾ, “ਜਾਹ! ਡਾਕਟਰਾਂ ਨੂੰ ਟੈਸਟ ਕਰਾ।”

ਟੈਸਟ ਕਰਾਇਆ ਨਾ ਗੀੜ੍ਹ ਦੀ ਹੱਡੀ ਵਿਚ ਕ੍ਰੈਕ, ਨਾ ਰਸੌਲੀ, ਨਾ ਪੱਥਰੀ, ਦੋਹੇ ਅੱਖਾਂ ਖੁੱਲ੍ਹ ਗਈਆਂ, ਬਲੱਡ ਸ਼ੁਗਰ ਹਟ ਗਈ, ਬਲੱਡ ਪਰੈਸ਼ਰ ਹਟ ਗਿਆ। ਇਹ ਨਾਮ ਤੇ ਵਿਸ਼ਵਾਸ ਦੀ ਬਾਤ ਹੈ ਸਾਧ ਸੰਗਤ ਜੀ! ਐਨੇ ਰਾਜੀ

ਹੋ ਰਹੇ ਨੇ। ਘਰਾਂ ਵਿਚ ਵੀ ਹੋ ਰਹੇ ਨੇ, ਉਥੇ ਡੇਰੇ ਵਿਚ ਵੀ ਰਾਜੀ ਹੋ ਰਹੇ ਨੇ। ਸੋ ਗੁਰੂ ਦੇ ਨਾਮ ਵਿਚ ਐਨੀ ਸ਼ਕਤੀ ਹੈ।

ਇਥੇ ਇਕ ਬੀਬੀ ਹੈ ਡੱਡੂ ਮਾਜ਼ਰੇ ਦੀ ਉਸ ਦੇ ਹੱਥਾਂ ਦਾ ਮਾਸ ਝੜ ਗਿਆ, ਨਹੁੰ ਝੜ ਗਏ, ਕੁਹਣੀ ਤੱਕ ਬਾਂਹ ਗਲ ਗਈ, ਸਾਰੀ ਚਮੜੀ ਲਹਿ ਗਈ। ਡਾਕਟਰ ਕਹਿੰਦੇ ਮੌਢੇ ਕੋਲੋਂ ਬਾਂਹ ਕੱਟਣੀ ਪੈਣੀ ਹੈ। ਡੇਰੇ ਆ ਗਈ। ਮੈਂ ਕਿਹਾ ਬੀਬੀ ਤੈਨੂੰ ਕੋਈ ਭਜਨ ਬੰਦਰੀ ਆਉਂਦੀ ਹੈ? ਕਹਿੰਦੇ, “ਕੋਈ ਨਹੀਂ ਆਉਂਦੀ। ਮੈਂ ਕਿਹਾ ਤੂੰ ਮੂਲ ਮੰਤਰ ਦਾ ਪਾਠ ਹੀ ਕਰੀ ਜਾਹ। ਇਕ ਹੱਥ ਨਾਲ ਹੀ ਸੇਵਾ ਕਰ ਲਿਆ ਕਰ। ਬਾਂਹ ਨਾਲ ਲੱਗ ਗਈ ਛਾਤੀ ਦੇ। ਦੂਜੇ ਹੱਥ ਨਾਲ ਜੇ ਬਾਂਹ ਹਟਾਉਂਦੀ ਹੈ ਤਾਂ ਹਟਦੀ ਹੈ। ਚਾਲੀ ਦਿਨਾਂ ਦੇ ਅੰਦਰ ਮੁੜ ਕੇ ਸਾਰੀ ਚਮੜੀ ਆ ਗਈ, ਨਹੁੰ ਆ ਗਏ। ਪੱਟੀ ਖੋਲ੍ਹ ਕੇ ਮੈਨੂੰ ਦਿਖਾਏ, ਕਹਿੰਦੀ ਬਾਬਾ ਜੀ! ਸਾਰੇ ਨਹੁੰ ਆ ਗਏ। ਮੈਂ ਕਿਹਾ ਕਿ ਹੁਣ ਤੂੰ ਸੇਵਾ ਕਰਨ ਤੋਂ ਹਟੀ ਨਾ, ਸੇਵਾ ਕਰੀ ਜਾਹ, ਨਾਮ ਜਪੀ ਜਾਹ। ਜਿਹੜੇ ਨਾਮ ਨੇ ਤੇਰੀ ਐਨੀ ਬਾਂਹ ਠੀਕ ਕਰ ਦਿੱਤੀ ਉਸ ਤੇ ਤੈਨੂੰ ਵਿਸ਼ਵਾਸ ਨਹੀਂ ਆ ਰਿਹਾ। ਮਹਾਰਾਜ ਜੀ ਛੁਰਮਾਨ ਕਰਦੇ ਨੇ -

ਯਾਰਨਾ - ਨਾਮ ਜਪੀਏ ਤਾਂ ਦੂਰ ਹੁੰਦੇ ਦੁਖੜੇ,  
ਸੇਵਾ ਕਰਕੇ ਮਾਣ ਪਾਈਦੇ -2, 2.

ਮੇਰੇ ਪਿਆਰੇ, ਸੇਵਾ ਕਰਕੇ ਮਾਣ ਪਾਈਦੈ -2, 2.

ਨਾਮ ਜਪੀਏ ਤਾਂ ਦੂਰ ਹੁੰਦੇ ਦੁਖੜੇ,..... -2.

ਸੋ ਸੇਵਾ ਤੇ ਸਿਮਰਨ ਗੁਰੂ ਘਰ ਵਿਚ ਪ੍ਰਧਾਨ ਕਰਮ ਨੇ-  
ਵਿਚਿ ਦੁਨੀਆ ਸੇਵ ਕਮਾਈਐ॥

ਤਾ ਦਰਗਹ ਬੈਸਣ ਪਾਈਐ॥

ਕਹੁ ਨਾਨਕ ਬਾਹ ਲੁਭਾਈਐ॥

ਪੰਨਾ - 26

ਸੋ ਹੁਣ ਸਮਾਂ ਇਜਾਜ਼ਤ ਨਹੀਂ ਦਿੰਦਾ ਇਥੇ ਹੀ ਸਮਾਪਤ ਕਰਦੇ ਹਾਂ। ਹੁਣ ਸਾਰੇ ਪ੍ਰੇਮੀ ਜਿਹੜੇ ਅਜੇ ਤੱਕ ਨਹੀਂ ਬੋਲੇ ਉਹ ਵੀ ਆਪਣੀ ਰਸਨਾ ਪਵਿੱਤਰ ਕਰ ਲਓ।

-ਅਨੰਦ ਸਾਹਿਬ-

-ਗੁਰਸਤੋਤਰ-



## ਚੜ੍ਹਦੀ ਕਲਾ

ਰਘਬੀਰ ਸਿੰਘ 'ਬੀਰ'

### ਦੁਖ ਦਾਰੂ

ਹਸਪਤਾਲਾਂ ਵਿਚ ਗੋਰੀਆਂ ਨੂੰ ਕੌੜੀਆਂ ਦਵਾਈਆਂ ਦੇਂਦਿਆਂ, ਖਾਣ ਵਾਸਤੇ ਸਾਦੀ ਤੇ ਬੇਸਵਾਦੀ ਖੁਰਾਕ ਮਿਲਦਿਆਂ ਦੇਖਿਆ ਜਾਵੇ ਤਾਂ ਅਨਜਾਣ ਆਦਮੀ ਨੂੰ ਇਨਸਾਨ ਵਲੋਂ ਇਨਸਾਨ ਉਤੇ ਡਾਹਢੀ ਬੇਇਨਸਾਫੀ ਹੁੰਦੀ ਪ੍ਰਤੀਤ ਹੋਵੇਗੀ। ਇਹ ਬੇਇਨਸਾਫੀ ਹੈਰਾਨੀ ਦੇ ਦਰਜੇ ਤੱਕ ਪਹੁੰਚ ਜਾਵੇਗੀ, ਜੇਕਰ ਹਸਪਤਾਲ ਵਿਚ ਉਸ ਨੂੰ ਉਪਰੋਸ਼ਨ ਕਰਨ ਦਾ ਕਮਰਾ ਦਿਖਾਇਆ ਜਾਵੇ। ਇਸ ਕਮਰੇ ਵਿਚ ਇਨਸਾਨ ਵਲੋਂ ਇਨਸਾਨ ਨੂੰ ਬੇਹੋਸ਼ ਕਰਨ ਦੀਆਂ ਦਵਾਈਆਂ, ਇਨਸਾਨ ਦੇ ਹੱਥਾਂ ਇਨਸਾਨ ਦੇ ਜਿਸਮ ਨੂੰ ਚੀਰਨ ਫਾੜਨ ਵਾਲੇ ਅੱਜਾਰ ਦਿਸ਼ਣਗੇ। ਇੰਜ ਜਾਪੇਗਾ ਕਿ ਇਨਸਾਨ ਇਨਸਾਨ ਵਾਸਤੇ ਡਾਹਢਾ ਨਿਰਦਈ ਅਤੇ ਕਠੋਰ ਹੋ ਗਿਆ ਹੈ। ਉਪਰੋਸ਼ਨ ਕਰਦਿਆਂ ਜੇ ਉਸ ਨੂੰ ਦਿਖਾਇਆ ਜਾਵੇ ਤਾਂ ਡਾਕਟਰਾਂ ਦਾ ਬੇਤਰਸਾਂ ਵਾਂਗ ਆਪਣੇ ਅੱਗੇ ਬੇਹੋਸ਼ ਤੇ ਆਜਿੜ ਪਏ ਇਨਸਾਨਾਂ ਦੇ ਜਿਸਮ ਤੇ ਛੁਗੀ ਚਲਾਣਾ ਉਸ ਦੇ ਚਿਹਰੇ ਨੂੰ ਕੰਬਾ ਦੇਵੇਗਾ।

ਪਰ ਜਦ ਉਸ ਅਨਜਾਣ ਦੋਸਤ ਨੂੰ ਹਸਪਤਾਲਾਂ ਦੀ, ਕੌੜੀਆਂ ਦਵਾਈਆਂ ਦੀ ਅਤੇ ਉਪਰੋਸ਼ਨ ਕਮਰਿਆਂ ਦੀ ਬੁਨਿਆਦ ਵਿਚ ਇਨਸਾਨ ਦੀ ਇਨਸਾਨ ਵਾਸਤੇ ਸ਼ੁਭ ਇੱਛਾ, ਭਲਾਈ, ਨੇਕੀ ਤੇ ਪਰਉਪਕਾਰ ਦੀ ਰੁਚੀ ਤੋਂ ਵਾਕਿਫ਼ ਕਰਾਇਆ ਜਾਵੇ ਤਾਂ ਉਹ ਹਸਪਤਾਲਾਂ ਵਿਚ ਬੀਮਾਰਾਂ ਦੀ ਹਾਇ ਹਾਇ ਹੁੰਦੀ, ਕੌੜੀਆਂ ਦਵਾਈਆਂ ਮਿਲਦੀਆਂ ਤੇ ਜਿਸਮ ਚੀਰਦੇ ਫਾੜੀਦੇ ਵੇਖ ਕੇ ਵੀ ਹਸਪਤਾਲਾਂ ਦੀ ਹੋਂਦ ਨੂੰ ਇਨਸਾਨੀ ਸੁਖ ਤੇ ਤੰਦਰਸਤੀ ਵਾਸਤੇ ਅਤਿ ਜ਼ਰੂਰੀ ਆਖੇਗਾ।

ਸੰਸਾਰ ਵਿਚ ਹਸਪਤਾਲ ਬਨਾਉਣ ਦੀ ਲੋੜ ਕਿਉਂ ਪਈ? ਇਸ ਵਾਸਤੇ ਕਿ ਸੰਸਾਰ ਵਿਚ ਅਰੋਗਤਾ ਹੈ, ਬੀਮਾਰੀ ਹੈ। ਅਗਰ ਇਨਸਾਨੀ ਜੀਵਨ ਵਿਚ 'ਬੀਮਾਰੀ' ਦੀ ਘਟਨਾ ਨਾ ਹੁੰਦੀ ਤਾਂ ਅੱਜ ਇਕ ਹਸਪਤਾਲ ਵੀ ਨਜ਼ਰ ਨਾ ਆਉਂਦਾ।

ਆਓ, ਜ਼ਰਾ ਏਸੇ ਵਿਚਾਰ ਨੂੰ ਦੂਸਰੇ ਤਰੀਕੇ ਨਾਲ ਸੋਚੀਏ। ਹਸਪਤਾਲ ਤਾਂ ਇਸ ਵਾਸਤੇ ਹਨ ਕਿਉਂਕਿ ਬੀਮਾਰੀ ਹੈ। ਪਰ ਬੀਮਾਰੀ ਕਿਉਂ ਹੈ? ਰੱਬ ਦੇ ਬਣਾਏ ਜਗਤ ਵਿਚ ਸਭ ਚੀਜ਼ਾਂ ਚੰਗੀਆਂ ਹੋਣੀਆਂ ਚਾਹੀਦੀਆਂ ਹਨ। ਇਥੇ ਬੀਮਾਰੀ, ਚਿੰਤਾ, ਸ਼ੋਕ, ਬੁਢਾਪਾ ਅਤੇ ਮੌਤ ਕਿਉਂ ਹਨ? ਅਨਜਾਣ ਆਦਮੀ ਏਥੇ ਵੀ ਉਹੋ ਭੁਲੇਖਾ ਖਾਂਦਾ ਹੈ, ਜਿਵੇਂ ਉਸ ਨੇ ਕੌੜੀਆਂ ਦਵਾਈਆਂ ਮਿਲਦੀਆਂ ਤੇ ਉਪਰੋਸ਼ਨ ਹੁੰਦੇ ਦੇਖ ਕੇ ਸਮਝਿਆ ਸੀ ਕਿ ਇਨਸਾਨ ਬੜਾ ਨਿਰਦਈ ਹੈ। ਸੰਸਾਰ ਵਿਚ ਬੀਮਾਰੀ, ਚਿੰਤਾ, ਦੁਖ, ਦਰਦ ਦੇਖ ਕੇ ਵੀ ਅਨਜਾਣ ਝੱਟ ਆਖ ਦੇਂਦਾ ਹੈ ਕਿ ਕੁਦਰਤ ਬੜੀ ਨਿਰਦਈ ਹੈ। ਇਸ ਨੇ ਆਪੇ ਇਨਸਾਨਾਂ ਨੂੰ ਪੈਦਾ

ਕੀਤਾ ਹੈ ਅਤੇ ਆਪੇ ਉਸ ਦੇ ਮਗਰ ਬੀਮਾਰੀ, ਦੁਖ, ਚਿੰਤਾ ਲਗਾ ਦਿਤੀਆਂ ਹਨ ਪਰ ਜਦ ਉਸ ਦੀਆਂ ਅੱਖਾਂ ਅਗੋਂ ਅਗਿਆਨਤਾ ਜਾਂ ਬੇਸਮਝੀ ਦੀ ਪੱਟੀ ਲਾਹ ਦਿਤੀ ਜਾਵੇ ਤਾਂ ਜਿਵੇਂ ਹਸਪਤਾਲਾਂ ਦੀ ਬੁਨਿਆਦ ਵਿਚ ਉਸ ਨੇ ਇਨਸਾਨ ਦਾ ਤਰਸ, ਹਮਦਰਦੀ, ਸ਼ੁਭ ਇੱਛਾ ਦਾ ਜਜ਼ਬਾ ਦੇਖ ਕੇ ਇਨਸਾਨੀ ਸੁਖ ਤੇ ਤੰਦਰਸਤੀ ਵਾਸਤੇ ਹਸਪਤਾਲਾਂ ਦਾ ਹੋਣਾ ਜ਼ਰੂਰੀ ਆਖਿਆ ਸੀ, ਉਵੇਂ ਸੰਸਾਰ ਵਿਚ ਦੁਖ, ਸੰਤਾਪ, ਬੀਮਾਰੀ, ਚਿੰਤਾ ਆਦਿ ਮਾੜੀਆਂ ਘਟਨਾਵਾਂ ਦੀ ਬੁਨਿਆਦ ਵਿਚ ਵੀ ਕੁਦਰਤ ਦੀ ਸ਼ੁਭ ਇੱਛਾ ਅਤੇ ਹਮਦਰਦੀ ਪ੍ਰਤੀਤ ਕਰੇਗਾ।

ਸੰਸਾਰ ਵਿਚ ਦੋ ਸ਼ਕਤੀਆਂ ਕੰਮ ਕਰ ਰਹੀਆਂ ਹਨ। ਇਕ ਉਸਾਰਦੀ ਹੈ, ਦੂਸਰੀ ਢਾਂਹਦੀ ਹੈ। ਇਕ ਨੂੰ ਅੰਗਰੇਜ਼ੀ ਵਿਚ Constructive (ਉਸਾਰੂ) ਅਤੇ ਦੂਸਰੀ ਨੂੰ Destructive (ਢਾਊ) ਆਖਦੇ ਹਨ। ਇਹ ਦੋਵੇਂ ਸ਼ਕਤੀਆਂ ਜਾਗਿਰਾ ਤੌਰ ਤੇ ਇਕ ਦੂਸਰੇ ਦੇ ਉਲਟ ਕੰਮ ਕਰਦੀਆਂ ਪ੍ਰਤੀਤ ਹੁੰਦੀਆਂ ਹਨ ਪਰ ਦਰਅਸਲ ਇਹ ਇਕੋ ਸ਼ਕਤੀ ਦੇ ਦੋ ਰੂਪ ਹੁੰਦੇ ਹਨ। ਬਸੰਤ ਰੁੱਤ ਵਿਚ ਜਿਹੜੀ ਸ਼ਕਤੀ ਹਰਿਆਵਲ, ਫੁੱਲ, ਫਲ ਪੈਦਾ ਕਰਦੀ ਹੈ, ਪਤਝੜ ਵਿਚ ਉਹੋ ਸ਼ਕਤੀ ਆਪਣੇ ਦੂਸਰੇ ਰੂਪ ਵਿਚ ਪੱਤੇ ਡੇਗਦੀ, ਦਰਖਤਾਂ ਨੂੰ ਰੁੰਡ-ਮੁੰਡ ਬਣਾਂਦੀ ਹੈ। ਹਕੀਕਤ ਵਿਚ ਇਹ ਇਕੋ ਸ਼ਕਤੀ ਦੇ ਦੋ ਰੂਪ ਹਨ। ਜਿਵੇਂ ਇਕੋ ਬਿਜਲੀ ਕਿਤੇ ਹਮਾਰ ਗਰਮ ਕਰਦੀ, ਪਾਣੀ ਉਬਾਲਦੀ ਅਤੇ ਹੀਟਰਾਂ ਬਾਣੀਂ ਕਮਰੇ ਗਰਮ ਕਰਦੀ ਹੈ ਅਤੇ ਕਿਤੇ ਉਹੋ ਬਿਜਲੀ ਪੱਖੇ ਚਲਾਂਦੀ, ਰੈਫਰੀਜੀਰੇਟਰ ਬਾਣੀਂ ਚੀਜ਼ਾਂ ਠੰਡੀਆਂ ਕਰਦੀ ਅਤੇ ਪਾਣੀ ਨੂੰ ਬਰਫ ਵਾਂਗ ਬਣਾਂਦੀ ਹੈ, ਉਵੇਂ ਸੰਸਾਰ ਵਿਚ ਸ਼ਕਤੀ ਤਾਂ ਇਕੋ ਹੀ ਹੈ, ਪਰ ਉਸ ਦੀ ਇਕ ਪਾਸੇ ਦੀ ਵਰਤੋਂ ਨੂੰ ਉਸਾਰੂ (Constructive) ਆਖਦੇ ਹਨ ਅਤੇ ਦੂਸਰੇ ਪਾਸੇ ਦੀ ਵਰਤੋਂ ਨੂੰ ਢਾਊ (Destructive) ਆਖਦੇ ਹਨ। ਬਿਜਲੀ ਦੀ ਹੀਟਰ ਬਾਣੀਂ ਗਰਮੀ ਅਤੇ ਰੈਫਰੀਜੀਰੇਟਰ ਬਾਣੀਂ ਸਰਦੀ ਦੋਵੇਂ ਇਨਸਾਨ ਦੀ ਸੇਵਾ ਤੇ ਸੁਖ ਵਾਸਤੇ ਹਨ, ਉਵੇਂ ਸੰਸਾਰ ਵਿਚ ਇਹ ਦੋਵੇਂ ਉਸਾਰੂ ਤੇ ਢਾਊ ਸ਼ਕਤੀਆਂ ਦਾ ਪ੍ਰਯੋਜਨ ਇਨਸਾਨ ਨੂੰ ਸੁਖੀ ਬਣਨ ਵਿਚ ਸਹਾਇਤਾ ਦੇਣੀ ਹੈ।

ਇਸ ਸਬੰਧ ਵਿਚ ਅਸੀਂ ਇਕ ਪੱਛਮੀ ਵਿਦਵਾਨ ਦੀ ਖੋਜ ਦਾ ਹਵਾਲਾ ਦਿੰਦੇ ਹਾਂ, ਆਪ ਲਿਖਦੇ ਹਨ -

I put before you a very simple illustration of the truth which underlies all Nature. If you were taken into vast plain, and there saw two opposing armies, the one actuated by a passion for destruction, the other moved only by a desire for good, you would naturally wish the later force to

win. But suppose, that both armies were actuated by good and that the object of the destroying force was only to break down what was effete and mischievous in order to build it up again in stronger and nobler forms, while the aim of the other was to strictly preserve and maintain the advantages it possessed, which side would have your sympathy. Both forces are good. We name the one Health and life—the other, sickness and death. We think Life alone stands for what is living and that death is a kind of cessation of Life instead of being one of Life's most active forms. The Universe is entirely composed of these two fighting forces—we call them good and evil, but there is no evil—there is only a destruction of what might be harmful if allowed to exist. To put it clearly, the millions and millions of atoms and electrons which compose the ever lasting elements of spirit and matter are dual—that is to say two kinds—those which preserve the state of equilibrium and those whose work is to disintegrate in order to build up again. As, with the universe, so with the composition of a human being. In you as in myself there exist these two forces—and our souls are, so to speak, placed on guard between them. The one set of atoms is prepared to maintain the equilibrium of health and life, but if through the neglect and unwatchfulness of the sentinel soul, any of them are allowed to become disused and effete, the other set whose business it is to disintergrate whatever is faulty and useless for the purpose of renewing it in better form, begins to work and this disintegrating process is our conception of disease, decay and Death.

Yet as a matter of fact, such process can not even being without our consent and collusion. Life can be retained in our possession for an indefinite period on this earth—but it can only be done through our own actions—our own wish and will.

ਵਿਚਾਰ ਦੇ ਇਸ ਨੁਕਤੇ ਤੋਂ ਦੇਖਿਆਂ ਸਾਨੂੰ ਯਕੀਨ ਹੋ ਜਾਵੇਗਾ ਕਿ ਦੁੱਖ ਤੇ ਬਿਮਾਰੀ ਦੀ ਤਹਿਂ ਵਿਚ ਕੁਦਰਤ ਦੀ ਹਮਦਰਦੀ ਦੇ ਸ਼ੁਭ ਇੱਛਾ ਭਰੀ ਹੁੰਦੀ ਹੈ। ਜਦੋਂ ਇਨਸਾਨ ਕੁਦਰਤ ਦੇ ਅਸਲਾਂ ਅਨੁਸਾਰ ਜੀਵਨ ਬਤੀਤ ਕਰਨਾ ਛੱਡ ਦੇਵੇ ਤਾਂ ਦੁੱਖ ਬਿਮਾਰੀਆਂ ਇਸਨੂੰ ਆ ਕੇ ਟੁੰਬਦੇ ਅਤੇ ਖਬਰਦਾਰ ਕਰਦੇ ਹਨ। ਜੋ ਇਨਸਾਨ ਆਪੇ ਹੀ ਹੁਸ਼ਿਆਰ ਤੇ ਖਬਰਦਾਰ ਰਹੇ, ਉਸਨੂੰ ਜਿਵੇਂ ਤੰਦਰੁਸਤ ਨੂੰ ਹਸਪਤਾਲ ਤੇ ਕੌੜੀਆਂ ਦਵਾਈਆਂ ਨਹੀਂ ਡਰਾ ਸਕਦੀਆਂ, ਉਵੇਂ ਦੁੱਖ ਤੇ ਬਿਮਾਰੀ ਕੁਝ ਅਸਰ ਨਹੀਂ ਕਰ ਸਕਦੀ। ਦੁੱਖ ਤੇ ਬਿਮਾਰੀ ਕੇਵਲ ਬੇਪਰਵਾਹ ਇਨਸਾਨ ਨੂੰ ਤਾੜਨਾ ਕਰਨ ਦੇ ਜਗੀਏ ਹਨ। ਜੋ ਆਦਮੀ ਕੁਦਰਤ ਦੇ ਨਿਯਮਾਂ ਅਨੁਸਾਰ ਜੀਵਨ ਬਤੀਤ ਕਰੇ, ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਦੇ ਪੰਜੇ ਵਿਚ ਬੇਬਸ ਹੋ ਕੇ ਨਾ ਖੋਡੋ, ਉਸ ਵਾਸਤੇ ਜੀਵਨ ਇਕ ਖੇੜਾ ਹੈ, ਇਕ ਕੰਡਿਆਂ ਤੋਂ ਰਹਿਤ ਗੁਲਜ਼ਾਰ ਹੈ। ਉਹ ਸੰਸਾਰ ਵਿਚ ਇੰਜ ਮੌਜਾਂ ਮਾਣ ਸਕਦਾ ਹੈ ਜਿਵੇਂ ਕਿਸੇ ਜੰਵ ਨਾਲ ਆਇਆ ਜਾਂਦੀ।

## ਧਰਮ ਦੀ ਜ਼ਰੂਰਤ

ਇਨਸਾਨ ਦੀਆਂ ਜ਼ਰੂਰਤਾਂ ਸਬੰਧੀ ਅਮਰੀਕਾ ਦੇ ਵਿਦਵਾਨਾਂ ਦੀ ਥੋੜ੍ਹਾ ਦਾ ਜੱਥੀ ਸਿੱਟਾ ਨਿਕਲਿਆ ਹੈ, ਉਹ ਇਸ ਪ੍ਰਕਾਰ ਹੈ। ਆਮ ਆਦਮੀਆਂ ਨੂੰ ਜ਼ਿੰਦਗੀ ਵਿਚ ਹੋਠ ਲਿਖੀਆਂ ਜ਼ਰੂਰਤਾਂ ਹੁੰਦੀਆਂ ਹਨ ਅਤੇ ਉਹ ਇਨ੍ਹਾਂ ਨੂੰ ਹਾਸਲ ਕਰਨ ਦੀ ਕੌਸ਼ਲ ਵਿਚ ਜੀਵਨ ਬਤੀਤ ਕਰਦੇ ਹਨ :—

- (੧) ਸਿਹਤ ਅਤੇ ਸਰੀਰ ਦੀ ਕਾਇਮੀ (Health and the preservation of life)
- (੨) ਖੁਰਾਕ (Food)
- (੩) ਸੁਖ ਦੀ ਨੌਦੰਦਰ (sleep)
- (੪) ਰੁਪਿਆ ਅਤੇ ਰੁਪਏ ਨਾਲ ਖਰੀਦੀਆਂ ਜਾਣ ਵਾਲੀਆਂ ਚੀਜ਼ਾਂ (Money and the things money will buy)
- (੫) ਸਦੀਵੀ ਜੀਵਨ (Life in the hereafter)
- (੬) ਲਿੰਗ ਕਾਮਨਾ ਦੀ ਨਵਿਰਤੀ (Sexual gratification)
- (੭) ਬਾਲ-ਬੱਚਿਆਂ ਦੀ ਖੁਸ਼ਹਾਲੀ (The well-being of our children)
- (੮) ਸਵੈ-ਮਹੱਤਤਾ ਜਾਂ ਸਵੈਮਾਨਤਾ ਦਾ ਜਜਬਾ (A feeling of importance)

ਆਤਮ ਸਾਈਂਸ (Religion) ਇਨਸਾਨ ਦੀਆਂ ਉਕਤ ਜ਼ਰੂਰਤਾਂ ਦੇ ਪੂਰਿਆਂ ਕਰਨ ਵਿਚ ਬੜੀ ਸਹਾਇਤਾ ਕਰਦੀ ਹੈ, ਇਹ ਖਿਆਲ ਕਿ ਧਰਮ (Religion) ਕੇਵਲ

ਮਰਨ ਪਿਛੋਂ ਹੀ ਕੰਮ ਆਉਂਦਾ ਹੈ; ਉੱਕਾ ਗਲਤ ਅਤੇ ਟਪਲਾ ਲਾਣ ਵਾਲਾ ਖਿਆਲ ਹੈ। ਇਸ ਦੇ ਉਲਟ ਸਚਾਈ ਇਹ ਹੈ ਕਿ ਧਰਮ (Religion) ਜਿਸ ਦੇ ਸਹੀ ਅਰਥ ਆਤਮ-ਸਾਈਂਸ (Science of the Soul) ਹਨ, ਆਦਮੀ ਦੀ ਹਰ ਵੇਲੇ, ਹਰ ਕੰਮ ਵਿਚ ਹਰ ਪ੍ਰਕਾਰ ਨਾਲ ਸਹਾਇਤਾ ਕਰਦਾ ਹੈ, ਇਸ ਵਰਗੀ ਸਹਾਇਤਾ ਨਾ ਕੋਈ ਹੋਰ ਇਲਮ, ਨਾ ਕੋਈ ਮਿੱਤਰ, ਨਾ ਕੋਈ ਤਾਕਤ, ਨਾ ਕੋਈ ਵਸੀਲਾ ਕਰ ਸਕਦਾ ਹੈ।

ਜਿਸ ਤਰ੍ਹਾਂ ਜਿਸਮਾਨੀ ਵਰਜਿਸ਼ਨ (Physical exercise) ਇਨਸਾਨ ਦੇ ਸਰੀਰ ਨੂੰ ਤੰਦਰੁਸਤ ਤੇ ਆਪਣੇ ਫਰਜ਼ਾਂ ਨੂੰ ਨਿਭਾਣ ਦੇ ਜ਼ਿਆਦਾ ਕਾਬਲ ਬਣਾ ਦੇਂਦੀ ਹੈ, ਉਸੇ ਤਰ੍ਹਾਂ ਮਨ ਦੀ ਵਰਜਿਸ਼ਨ ਜਾਂ ਆਤਮ ਅਭਿਆਸ ਇਨਸਾਨ ਨੂੰ ਸਫਲ ਜੀਵਨ ਬਤੀਤ ਕਰਨ ਦੇ ਵਧੇਰੇ ਯੋਗ ਕਰ ਦੇਂਦਾ ਹੈ। ਸਾਈਂਸਦਾਨਾਂ ਨੇ ਅਮਰੀਕਾ ਤੇ ਯੂਰਪ ਵਿਚ ਇਹ ਸਿੱਧ ਕੀਤਾ ਹੈ ਕਿ ਮਜ਼ਬੂਤ ਤੇ ਤੰਦਰੁਸਤ ਮਨ, ਆਦਮੀ ਦੇ ਜੀਵਨ ਨੂੰ ਸਫਲ ਬਣਾਉਣ ਵਿਚ ਮਜ਼ਬੂਤ ਤੇ ਤੰਦਰੁਸਤ ਸਰੀਰ ਨਾਲੋਂ ਕਈ ਗੁਣਾਂ ਜ਼ਿਆਦਾ ਸਹਾਇਕ ਹੁੰਦਾ ਹੈ, ਇਥੋਂ ਤਕ ਕਿ ਮਜ਼ਬੂਤ ਤੇ ਤੰਦਰੁਸਤ ਮਨ ਵਾਲਾ ਆਪਣੇ ਸਰੀਰ ਨੂੰ ਬਗੈਰ ਖਾਸ ਜਿਸਮਾਨੀ ਵਰਜਿਸ਼ਨ ਦੇ ਤੰਦਰੁਸਤ ਤੇ ਮਜ਼ਬੂਤ ਰਖ ਸਕਦਾ ਹੈ।

(੧) ਸਿਹਤ ਅਤੇ ਜੀਵਨ ਦੀ ਕਾਇਮੀ (Health and Preservation of Life) ਆਤਮ-ਸਾਈਂਸ (Religion) ਮਨੁੱਖ ਨੂੰ ਜਗਤ ਰਚਨਾ ਦੀ ਤਹਿ ਵਿਚ ਲੁਕੀ ਚੇਤਨ ਸ਼ਕਤੀ ਨਾਲ ਜੋੜ ਕੇ ਤੰਦਰੁਸਤ ਤੇ ਸ਼ਕਤੀਵਾਨ ਬਣਾ ਦੇਂਦੀ ਹੈ। ਕਰਤਾਰ ਨਾਲ ਇਕ ਸੁਰ ਰਹਿਣ ਵਾਲਾ ਪੁਰਸ਼ ਕਰਤਾਰ ਦੇ ਅਗੰਮੀ ਸੋਮਿਆਂ ਵਿਚੋਂ ਆਪਣੀ ਜ਼ਰੂਰਤ ਅਨੁਸਾਰ ਸ਼ਕਤੀ ਖਿੱਚਦਾ ਰਹਿੰਦਾ ਹੈ ਅਤੇ ਜੀਵਨ ਨੂੰ ਜਿਤਨਾ ਲੰਬਾ ਚਾਹੇ ਬਣਾ ਸਕਦਾ ਹੈ। ਹਸਤੀ ਨੂੰ ਕਾਇਮ ਰੱਖਣ ਵਾਸਤੇ ਜਗਤ-ਹਸਤੀ ਨਾਲ ਸਬੰਧ ਪੈਦਾ ਕਰਨਾ ਬੜਾ ਜ਼ਰੂਰੀ ਤੇ ਲਾਭਦਾਇਕ ਸਾਬਤ ਹੁੰਦਾ ਹੈ। ਕ੍ਰੋੜਾਂਪਤੀ ਦਾ ਮਿੱਤਰ ਗਰੀਬ ਨਹੀਂ ਰਹੇਗਾ, ਜਗਤ ਦੀ ਅਟੱਲ ਹਸਤੀ ਨਾਲ ਜੋ ਜੁਗਾਂ ਜੁਗਾਂਤਰਾਂ ਤੋਂ ‘ਸਦਾ ਸਲਾਮਤ’ ਹੈ, ਰਿਸ਼ਤਾ ਪੈਦਾ ਕਰਨ ਵਾਲਾ ਆਦਮੀ ਆਪਣੀ ਆਰਜ਼ੀ ਹਸਤੀ (Mortal existence) ਨੂੰ ਜਿਤਨਾ ਤੰਦਰੁਸਤ ਤੇ ਲੰਬਿਆਂ ਕਰਨਾ ਚਾਹੇ ਕਰ ਸਕੇਗਾ। ਇਹ ਬਿਲਕੁਲ ਦੂਸਰੀ ਗੱਲ ਹੈ ਕਿ ਜਗਤ-ਹਸਤੀ ਨਾਲ ਜੁੜਿਆ ਜੀਵ ਆਪਣੀ ਆਰਜ਼ੀ-ਹਸਤੀ (Mortal existence) ਨੂੰ ਆਪਣੀ ਖੁਸ਼ੀ ਨਾਲ ਜਗਤ-ਹਸਤੀ ਦੇ ਹੁਕਮ ਜਾਂ ਮਰਜ਼ੀ ਤੇ ਛੱਡ ਦੇਵੇ ਅਤੇ ਲੰਬੇ ਜੀਵਨ ਦੀ ਆਸ ਨਾ ਕਰੇ, ਪਰ ਵਿਗਿਆਨਕ ਤੌਰ ਤੇ ਅਗਰ ਹਰੀ ਭਗਤ ਜ਼ਿਆਦਾ ਜੀਵਣਾ ਚਾਹੇ ਤਾਂ ਜਗਤ ਕਰਤਾ ਦੀਆਂ ਸਾਰੀਆਂ ਸ਼ਕਤੀਆਂ ਉਸ ਦੀ ਜ਼ਿੰਦਗੀ ਨੂੰ ਕਾਇਮ ਰੱਖਣ ਤੇ ਲੰਬੇਰਾ ਕਰਨ ਵਿਚ ਪੂਰੀ-ਪੂਰੀ ਸਹਾਇਤਾ ਦੇਣਗੀਆਂ। Life can be retained in our possession for an indefinite period on this earth....If man were to learn once for all that

he can prolong his life on this earth in youth and health for an indefinite period in which days and years are not counted, he could pass from one joy to another, from one triumph to another as easy as breathing the air.

(Western Philosopher)

### (੨) ਖੁਗਾਕ (Food) :

ਆਤਮ-ਸਾਈਂਸ ਆਪਣੇ ਵਿਦਿਆਰਥੀਆਂ ਦੀਆਂ ਸਭ ਭੁਖਾਂ, ਉਸ ਨੂੰ ਸਿਰਜਨਾਹਾਰ ਨਾਲ ਜੋੜ ਕੇ ਨਵਿਰਤ ਕਰ ਦੇਂਦੀ ਹੈ। ਉਸ ਨੂੰ ਯਕੀਨ ਹੋ ਜਾਂਦਾ ਹੈ ਕਿ ਉਸ ਦੇ ਸਰੀਰ ਦੇ ਰਚੇ ਜਾਣ ਤੋਂ ਕਿਤੇ ਪਹਿਲੇ ਉਸ ਦੇ ਸਰੀਰ ਦੇ ਕਾਇਮ ਰੱਖਣ ਦਾ, ਉਸ ਨੂੰ ਰੋਜ਼ੀ ਪੁਚਾਉਣ ਦਾ ਬੰਦੋਬਸਤ ਕੀਤਾ ਗਿਆ ਸੀ। ਉਸ ਨੂੰ ਪਤਾ ਲਗ ਜਾਂਦਾ ਹੈ ਕਿ ਉਸ ਦੇ ਸੰਸਾਰਕ ਜੀਵਨ (Earthly life) ਦੀ ਪੂਰੀ ਫਿਲਮ (Complete film) ਉਸ ਦੇ ਜਨਮ ਤੋਂ ਪਹਿਲਾਂ ਬਣ ਚੁੱਕੀ ਹੈ ਅਤੇ ਉਹ ਕਰਤਾਰ ਦੀ ਵਿਉਂਤ ਅਨੁਸਾਰ ਆਪਣੇ ਵਕਤ ਉਤੇ ਖੁਲ੍ਹੀ ਰੋਗੀ।

ਜੀਅ ਜੰਤ ਸਭਿ ਪਾਛੈ ਕਰਿਆ ਪ੍ਰਯਮੇ ਰਿਜਕੁ ਸਮਾਹਾ॥ ਪੰਨਾ - 1235

ਜਦ ਆਤਮ-ਸਾਈਂਸ ਦਾ ਵਿਦਿਆਰਥੀ ਰਾਹੁ ਨਾਲ ਆਪਣੇ ਆਲੇ-ਦੁਆਲੇ ਵੇਖਦਾ ਹੈ ਕਿ ਸਾਰੇ ਸੰਸਾਰ ਵਿਚ ਸਿਵਾਏ ਚਤੁਰ ਇਨਸਾਨ ਦੇ ਹੋਰ ਕੁਲ ਜੀਅ ਜੰਤ ਨੂੰ ਹਰ ਰੋਜ਼ ਰੋਜ਼ੀ ਕੁਦਰਤ ਵਲੋਂ ਪਹੁੰਚਾਈ ਜਾਂਦੀ ਹੈ ਤਾਂ ਉਹ ਵੀ ਚਿੜੀਆਂ ਵਾਂਗਰ ਰੋਟੀ ਦੀ ਫਿਕਰ ਛੱਡ ਦੇਂਦਾ ਹੈ। ਉਸ ਦਾ ਸੱਚੇ ਦਿਲੋਂ ਆਪਣੇ ਮਾਲਕ (God) ਉਤੇ ਨਿਸਚਾ, ਕੁਦਰਤ ਦੇ ਸਾਰੇ ਵਸੀਲਿਆਂ ਨੂੰ ਉਸ ਦੇ ਤਾਬਿਆਂ ਕਰ ਦੇਂਦਾ ਹੈ ਅਤੇ ਉਹ ਦੇਖਦਾ ਹੈ ਕਿ ਉਸ ਦੀ ਕੋਸ਼ਿਸ਼ ਤੋਂ ਬਗੈਰ ਉਸ ਦੇ ਰੋਜ਼ੀ ਦੇ ਸਾਮਾਨ ਖੁਦ ਬਖੁਦ ਪੈਦਾ ਹੁੰਦੇ ਰਹਿੰਦੇ ਹਨ। ਬੱਚੇ ਦੇ ਜਨਮ ਤੋਂ ਪਹਿਲੇ ਮਾਤਾ ਦੇ ਬਣਾਂ ਵਿਚ ਦੁੱਧ ਦੇ ਆ ਜਾਣ ਦੀ ਘਟਨਾ ਆਤਮ-ਸਾਈਂਸ ਦੇ ਵਿਦਿਆਰਥੀ ਨੂੰ ਆਪਣੇ ਭਵਿੱਖਤ ਸਬੰਧੀ ਬੱਚੇ ਵਾਂਗਰ ਬੇਫਿਕਰ ਕਰ ਦੇਂਦੀ ਹੈ। ਉਸ ਦੇ ਅੰਤਸ਼ਕਰਣ ਵਿਚ ਹੇਠ ਲਿਖੇ ਕਥਨ ਦੀ ਸਚਾਈ ਪ੍ਰਵੇਸ਼ ਕਰ ਜਾਂਦੀ ਹੈ :

‘ਜਬ ਦਾਤ ਨ ਬੇ ਤਬ ਦੂਧ ਦੀਓ,  
ਜਬ ਦਾਤ ਦੀਏ ਕਿਆ ਅੰਨ ਨਾ ਦੇਗਾ।’

### (੩) ਸੁਖ ਦੀ ਨੀਦਰ (Sleep)

ਸਾਡੀ ਉਤੇ ਦੱਸੀ ਵਿਚਾਰ ਅਨੁਸਾਰ, ਹਰੀ ਭਗਤ ਜਾਂ ਧਾਰਮਿਕ ਜੀਵਨ ਵਾਲਾ ਪੁਰਸ਼ ਹਰੀ ਨਾਲ ਅੰਦਰੋਂ ਇਕ ਸੁਰ ਹੋ ਕੇ, ਹਰੀ ਵਿਚੋਂ ਆਪਣੀ ਲੋੜ ਅਨੁਸਾਰ ਸਭ ਸ਼ਕਤੀਆਂ ਖਿੱਚ ਸਕਦਾ ਹੈ ਅਤੇ ਆਪਣੀ ਸਿਹਤ ਨੂੰ ਹਮੇਸ਼ਾ ਤੰਦਰੁਸਤ ਰਖ ਸਕਦਾ ਹੈ ਅਤੇ ਉਸ ਨੂੰ ਆਪਣੀ ਰੋਜ਼ੀ ਜਾਂ ਪੋਟ ਦਾ ਫਿਕਰ ਹਟ ਜਾਂਦਾ ਹੈ। ਜਦ ਆਦਮੀ ਦੀ ਸਿਹਤ ਅੱਛੀ ਹੋਵੇ ਅਤੇ ਉਸ ਨੂੰ ਰੋਟੀ ਦਾ ਫਿਕਰ ਨਾ

ਹੋਵੇ ਤਾਂ ਕੁਦਰਤੀ ਤੌਰ ਤੇ ਉਸ ਨੂੰ ਨੀਂਦਰ ਦੁਸਰੇ ਲੋਕਾਂ ਨਾਲੋਂ ਜ਼ਿਆਦਾ ਡੰਘੀ ਤੇ ਆਰਾਮ ਵਾਲੀ ਆਵੰਗੀ; ਸੁਖੀ ਨੀਂਦਰ ਵਾਸਤੇ ਦੱਗੱਲਾਂ ਡਾਢੀਆਂ ਜ਼ਰੂਰੀ ਹਨ। ਪਹਿਲੇ - ਸਰੀਰ ਦਾ ਤੰਦਰਸਤ ਹੋਣਾ, ਦੂਸਰਾ ਮਨ ਵਿਚ ਕੋਈ ਫਿਕਰ ਨਾ ਹੋਣਾ। ਇਸ ਲਈ ਅਸਲ ਧਾਰਮਕ ਪੁਰਸ਼ ਜਿਸ ਬੇਫ਼ਕਰੀ ਨਾਲ ਨੀਂਦਰ ਦਾ ਅਨੰਦ ਲੈ ਸਕਦਾ ਹੈ, ਉਹ ਦੁਨੀਆਂ ਦੇ ਹੋਰ ਲੋਕਾਂ ਨੂੰ ਨਸੀਬ ਨਹੀਂ ਹੁੰਦਾ।

(8) ਧਨ ਅਤੇ ਧਨ ਨਾਲ ਖਰੀਦੇ ਜਾਣ ਵਾਲੇ ਪਦਾਰਥ (Money and the things money will buy) :

ਇਹ ਖਿਆਲ ਵਿਗਿਆਨਕ ਤੌਰ ਤੇ ਠੀਕ ਨਹੀਂ ਕਿ ਧਾਰਮਿਕ ਪੁਰਸ਼ ਗਰੀਬ ਰਹਿੰਦੇ ਹਨ, ਸਚਾਈ ਇਸ ਦੇ ਐਨ ਉਲਟ ਹੈ। ਰੱਬ ਨਾਲ ਜੁੜਿਆ ਹੋਇਆ ਬੰਦਾ ਰੱਬ ਵਰਗਾ ਅਮੀਰ ਹੋ ਜਾਂਦਾ ਹੈ। ਉਹ ਆਤਮਾ ਦੇ ਅਟੱਲ ਕਾਨੂੰਨ ਅਨੁਸਾਰ ਮਾਇਆ ਵਲੋਂ ਬੇਪ੍ਰਵਾਹ ਹੋ ਕੇ, ਉਸ ਨੂੰ ਤੁਛ ਸਮਝ ਕੇ, ਉਸ ਨੂੰ ਸਗੋਂ ਆਪਣੇ ਵੱਲ ਖਿੱਚ ਲੈਂਦਾ ਹੈ। ਸਾਡੇ ਮਨ ਦਾ ਇਕ ਖਾਸਾ ਹੈ ਕਿ ਉਹ ਜਿਸ ਚੀਜ਼ ਦੀ ਬਹੁਤੀ ਤਿਸ਼ਨਾ ਕਰੇ ਉਹ ਇਸ ਤੋਂ ਦੂਰ ਹੋ ਜਾਂਦੀ ਹੈ, ਜਾਂ ਉਸ ਦੇ ਹਾਸਲ ਕਰਨ ਵਿਚ ਕੁਦਰਤ ਦਿਕਤਾਂ ਪੈਦਾ ਕਰ ਦੇਂਦੀ ਹੈ ਅਤੇ ਜਿਸ ਚੀਜ਼ ਦੀ ਭੁੱਖਿਆਂ ਵਾਂਗ ਤਿਸ਼ਨਾਂ ਨਾ ਕਰੇ, ਸਗੋਂ ਸੁਤੇ ਸਿਧ ਚਾਹੇ, ਉਹ ਚੀਜ਼ ਕਦਮਾਂ ਵਿਚ ਦੌੜੀ ਆਉਂਦੀ ਹੈ। ਕਿਸੇ ਨੇ ਠੀਕ ਹੀ ਕਿਹਾ ਹੈ -

**'ਬਿਨ ਮਾਂਗੇ ਮੌਤੀ ਮਿਲੇਂ ਮਾਂਗੇ ਮਿਲੇਂ ਨਾ ਭੀਖ'**

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਇਸ ਖਿਆਲ ਦੇ ਕਈ ਸ਼ਬਦ ਹਨ :

**ਗੁਰ ਕਰਿ ਪਕਰੀ ਨ ਆਈ ਗਥਿ॥**

**ਪ੍ਰੀਤਿ ਕਰੀ ਚਾਲੀ ਨਹੀਂ ਸਾਥਿ॥**

**ਕਹੁ ਨਾਨਕ ਜਉ ਤਿਆਗ ਦਈ॥**

**ਤਬ ਓਹ ਚਰਣੀ ਆਇ ਪਈ॥**      ਪੰਨਾ - 891

ਗੁਰਮੁਖ ਜਾਂ ਹਗੀ ਭਗਤ ਮਾਇਆ ਵਲ ਉਸ ਨਿਗਾਹ ਨਾਲ ਕਦੀ ਨਹੀਂ ਦੇਖਦੇ, ਜਿਸ ਭੁੱਖੀ ਨਿਗਾਹ ਨਾਲ ਦੁਨੀਆਂ ਦਾ ਦੀਵਾਨਾ ਤਕਦਾ ਹੈ। ਏਸੇ ਕਰਕੇ ਜਿਥੇ ਮਾਇਆ, ਲੋਭ ਤੇ ਦੁਨੀਆਂ ਦੇ ਦੀਵਾਨੇ ਨੂੰ ਠੇਡੇ ਮਾਰਦੀ ਤੇ ਸਦਾ ਆਪਣੇ ਪਿਛੇ ਦੁੜਾਂਦੀ ਹੈ, ਉਥੇ ਭਗਤ ਜਾਂ ਗੁਰਮੁਖ ਦੀ ਸੇਵਾ ਕਰਨੀ ਆਪਣੀ ਹਸਤੀ ਦਾ ਦਰੁਸਤ ਅਤੇ ਜਾਇਜ਼ ਇਸਤੇਮਾਲ ਸਮਝਦੀ ਹੈ ਅਤੇ ਗੁਰਮੁਖ ਪਾਸ ਜ਼ਰੂਰਤ ਅਨੁਸਾਰ ਕਾਢੀ ਮਿਕਦਾਰ ਵਿਚ ਰਹਿੰਦੀ ਹੈ।

**ਮਾਇਆ ਦਸੀ ਭਗਤਾ ਕੀ ਕਾਰ ਕਮਾਵੈ॥**

**ਚਰਣੀ ਲਾਗੈ ਤਾ ਮਹਲੁ ਪਾਵੈ॥**      ਪੰਨਾ - 231

ਜਿਥੇ ਧਨ ਆ ਜਾਵੇ ਉਥੇ ਧਨ ਨਾਲ ਖਰੀਦੇ ਜਾਣ ਵਾਲੇ ਸਭ ਪਦਾਰਥ ਵੀ ਸੁਤੇ ਸਿਧ ਆ ਜਾਂਦੇ ਹਨ। ਜਦ ਗੁਰਮੁਖ ਪਾਸ ਧਨ ਹੋਵੇ ਤਾਂ ਉਹ ਆਪਣੀ ਜ਼ਰੂਰਤ ਅਨੁਸਾਰ ਆਪਣੇ ਸੁਖਾਂ ਨੂੰ ਵਧਾਣ ਵਾਲੇ ਪਦਾਰਥ ਖਰੀਦ ਕੇ ਆਪਣੀ ਸੰਸਾਰਕ ਯਾਤਰਾ ਨੂੰ ਪੂਰੇ ਆਰਾਮ ਤੇ ਸੁਖਾਂ

ਵਾਲੀ ਬਣਾਂਦਾ ਹੈ।

ਵਪਾਰਕ ਮੰਡਲਾਂ ਵਿਚ ਦੇਖਿਆ ਗਿਆ ਹੈ ਕਿ ਉਹ ਆਦਮੀ ਪੱਕੇ ਤੌਰ ਤੇ ਕਾਮਯਾਬ ਹੁੰਦੇ ਹਨ ਜਿਨ੍ਹਾਂ ਦੇ ਕਾਰੋਬਾਰ ਸੱਚ ਦੇ ਅਸੂਲਾਂ ਤੇ ਕਾਇਮ ਹੋਣ। ਈਮਾਨਦਾਰ ਤੇ ਸੱਚੇ ਵਪਾਰੀ ਦਾ ਵਪਾਰਕ ਮੰਡਲਾਂ ਵਿਚ ਬੜਾ ਇਤਵਾਰ ਬੱਝ ਜਾਂਦਾ ਹੈ, ਉਸ ਨੂੰ ਆਪਣੀ ਮਾਰਕੀਟ ਵਿਚੋਂ ਇਤਨਾ ਉਧਾਰ ਮਾਲ ਮਿਲਦਾ ਹੈ ਜਿਸ ਨਾਲ ਉਹ ਆਪਣੇ ਵਪਾਰ ਨੂੰ ਵਧਾ ਕੇ ਸਹਿਲੇ ਹੀ ਧਨ ਪੈਦਾ ਕਰ ਸਕੇ। ਅਗਰ ਵਪਾਰੀ ਹੋਣ ਦੇ ਨਾਲ ਨਾਲ ਆਦਮੀ ਧਰਮਾਤਮਾ ਜਾਂ ਸੱਚੇ ਅਸੂਲਾਂ ਵਾਲਾ ਵੀ ਹੋਵੇ ਤਾਂ ਉਸ ਵਾਸਤੇ ਵਪਾਰ ਵਿਚ ਕਾਮਯਾਬ ਹੋਣਾ ਮੁਸ਼ਕਲ ਬਾਤ ਨਹੀਂ।

(4) ਸਦੀਵੀ ਜੀਵਨ (Life in the hereafter) :

ਇਨਸਾਨ ਸਦੀਵੀ ਜੀਵਨ ਦੀ ਖਾਹਿਸ਼ ਨੂੰ ਸਿਵਾਏ ਧਰਮ (ਆਤਮ ਵਿਦਿਆ) ਦੇ ਹੋਰ ਕੋਈ ਪੁਰਿਆਂ ਕਰ ਹੀ ਨਹੀਂ ਸਕਦਾ। ਆਤਮ ਵਿਦਿਆ ਜੀਵ ਨੂੰ ਦਸਦੀ ਹੈ ਕਿ ਤੁਂ ਈਸ਼ਵਰ ਰੁਪੀ ਅਥਾਹ ਸਾਗਰ ਦੀ ਇਕ ਲਹਿਰ ਹੈਂ, ਇਸ ਲਈ ਤੌਰੀ ਅਸਲੀਅਤ ਤੇ ਸਾਗਰ ਦੀ ਅਸਲੀਅਤ ਦੇ ਵੱਖੋ-ਵੱਖਰੀਆਂ ਚੀਜ਼ਾਂ ਨਹੀਂ, ਤੂੰ ਸਾਗਰ ਨਾਲ ਅੰਦਰਨੀ ਤੌਰ ਤੇ ਅਭਿਨ ਹੈਂ, ਤੇਰੇ ਤੇ ਸਾਗਰ ਵਿਚ ਇਕ ਐਸਾ ਰਿਸ਼ਤਾ ਹੈ ਜੋ ਕਦੀ, ਕਿਸੇ ਵੇਲੇ, ਕਿਸੇ ਹਾਲਤ ਵਿਚ ਟੁੱਟ ਨਹੀਂ ਸਕਦਾ। ਅਗਰ ਸਦੀਵੀ ਜੀਵਨ ਰੌੰ ਹੈ ਤਾਂ ਤੂੰ ਉਸ ਜੀਵਨ ਰੌੰ ਦਾ ਕਦੀ ਅਲਹਿਦਾ ਨਾ ਹੋਣ ਵਾਲਾ ਭਾਗ ਹੈਂ, ਸਾਗਰ ਅਮਰ ਹੈ, ਇਸ ਲਈ ਤੂੰ ਭੀ ਅਮਰ ਹੈਂ। ਧਰਮ ਹੀ ਇਨਸਾਨ ਨੂੰ ਉਸ ਦੀ ਅਸਲੀਅਤ ਤੋਂ ਵਾਕਿਫ ਕਰਾ ਕੇ ਐਸੀ ਨਿਰੱਤੀ ਅਵਸਥਾ ਵਿਚ ਪਹੁੰਚਾ ਦੇਂਦਾ ਹੈ ਜਿਥੇ ਉਹ ਭਰੋਸੇ ਨਾਲ ਆਖ ਸਕਦਾ ਹੈ :

**ਮਰਣਹਾਰੁ ਇਹੁ ਜੀਅਰਾ ਨਾਹੀ॥**

ਪੰਨਾ - 188

**ਦੇਹੀ ਅੰਦਰਿ ਨਾਮੁ ਨਿਵਾਸੀ॥**

**ਅਪੇ ਕਰਤਾ ਹੈ ਅਬਿਨਾਸੀ॥**

**ਨ ਜੀਉ ਮਰੈ ਨ ਮਾਰਿਆ ਜਾਈ**

**ਕਰਿ ਦੇਖੈ ਸਬਦਿ ਰਜਾਈ ਹੈ॥**

ਪੰਨਾ - 1026

(੬) ਲਿੰਗ ਕਾਮਨਾ ਦੀ ਪੂਰਤੀ (Sexual gratification) :

ਧਾਰਮਕ ਸਿਖਸ਼ਾ ਇਨਸਾਨ ਨੂੰ ਨਿੱਜ-ਕਾਬੂ ਸਿਖਾਂਦੀ ਹੈ। ਨਿੱਜ ਕਾਬੂ ਇਨਸਾਨ ਨੂੰ ਤੰਦਰਸਤ ਅਤੇ ਸਭ ਰਸਾਂ ਨੂੰ ਵਧੇਰੇ ਚੰਗੀ ਤਰ੍ਹਾਂ ਭੋਗਣ ਦੇ ਯੋਗ ਬਣਾਂਦਾ ਹੈ। ਅੰਰਤ ਅਤੇ ਮਰਦ ਦੀ ਸੰਗਤ ਦਾ ਲੁਤਫ ਨਿੱਜ-ਕਾਬੂ ਦੇ ਅਸੂਲਾਂ ਹੇਠ ਚਲ ਕੇ ਕਿਤੇ ਵਧ ਜਾਂਦਾ ਹੈ। ਇਹ ਖਿਆਲ ਗਲਤ ਹੈ ਕਿ ਕਾਮੀ ਪੁਰਸ਼ ਜਾਂ ਆਪਣੇ ਨਵਸ ਦਾ ਗੁਲਾਮ ਨਿੱਜ-ਕਾਬੂ ਅਸੂਲਾਂ ਤੇ ਚੱਲਣ ਵਾਲੇ ਪੁਰਸ਼ ਨਾਲੋਂ ਰਸਾਂ ਦੇ ਭੋਗਣ ਵਿਚ ਜ਼ਿਆਦਾ ਅਨੰਦ ਹਾਸਲ ਕਰਦਾ ਹੈ। ਜਿਵੇਂ ਘੱਟ ਖਾਣ ਵਾਲਾ ਆਦਮੀ ਖਾਣੇ ਦਾ ਜ਼ਿਆਦਾ ਲੁਤਫ ਉਠਾਂਦਾ ਹੈ, ਉਸੇ ਤਰ੍ਹਾਂ ਨਿੱਜ-ਕਾਬੂ ਰੱਖਣ ਵਾਲਾ ਪੁਰਸ਼ ਲਿੰਗ ਚੇਸ਼ਟਾ ਦਾ ਜ਼ਿਆਦਾ ਸਵਾਦ ਮਾਣਦਾ ਹੈ।

ਗੁਰਸਿੱਖਾਂ ਦਾ ਧਰਮ, ਇਕ ਪਾਸੇ ਜਗਤ ਉਤਪਤੀ ਤੇ ਸੰਸਾਰਕ ਖੇਡ ਦੇ ਕਾਇਮ ਰੱਖਣ ਦੇ ਖਿਆਲ ਨੂੰ ਮੁਖ ਰੱਖ ਕੇ, ਗਿਹਸਤ ਕਰਨ ਦੀ ਸਿਫਾਰਸ਼ ਕਰਦਾ ਹੈ ਅਤੇ ਦੱਜੇ ਪਾਸੇ ਨਿੱਜ-ਕਾਬੂ ਦਾ ਸੁਨਹਿਰੀ ਉਪਦੇਸ਼ ਦੇ ਕੇ ਗਿਹਸਤ ਆਸ਼ਰਮ ਨੂੰ ਜ਼ਿਆਦਾ ਤੋਂ ਜ਼ਿਆਦਾ ਲਾਭਵੰਦ ਤੇ ਸੁਖਦਾਈ ਬਨਾਉਣ ਦੀ ਸਿਖਿਆ ਦੇਂਦਾ ਹੈ। ਗੁਰਸਿੱਖ ਨਾ ਤੇ ਵਿਸ਼ਾਈ ਹੁੰਦਾ ਹੈ ਤੇ ਨਾ ਸੰਨਿਆਸੀ। ਉਹ ਜਗਤ ਰਚਨਾ ਸਬੰਧੀ, ਕੁਦਰਤ ਸਬੰਧੀ, ਕੁਦਰਤ ਦੇ ਮਨਸ਼ੇ ਨੂੰ ਸਮਝਦਾ ਹੈ ਅਤੇ ਉਸ ਅਨੁਸਾਰ ਆਪਣਾ ਜੀਵਨ ਕੁਦਰਤੀ ਢੰਗ ਦਾ ਬਣਾਂਦਾ ਹੈ।

(੨) ਅੱਲਾਦ ਦੀ ਖੁਸ਼ਹਾਲੀ (The well being of our children) :

ਆਪਣੇ ਆਪ ਦੇ ਸੁਖ ਮਗਰੋਂ ਹਰ ਇਨਸਾਨ ਦੀ ਖਾਹਿਸ਼ ਇਹ ਹੁੰਦੀ ਹੈ ਕਿ ਉਸ ਦੀ ਅੱਲਾਦ ਸੁਖੀ ਰਹੇ, ਇਨਸਾਨ ਦਾ ਆਪਣੀ ਅੱਲਾਦ ਨਾਲ ਬੜਾ ਗਹਿਰਾ ਤੇ ਪੱਕਾ ਆਤਮਕ ਤੇ ਖੂਨ ਦਾ ਰਿਸ਼ਤਾ ਹੁੰਦਾ ਹੈ। ਜਿਵੇਂ ਬੀਜ ਆਪਣੇ ਆਪ ਨੂੰ ਦਰਖਤ ਵਿਚ ਦੇਖਦਾ ਹੈ, ਇਨਸਾਨ ਆਪਣੇ ਆਪ ਨੂੰ ਆਪਣੀ ਸੰਤਾਨ ਵਿਚ ਮੌਲਿਆ ਪ੍ਰਤੀਤ ਕਰਦਾ ਹੈ। ਇਸ ਲਈ ਹਰ ਇਨਸਾਨ ਦੀ ਕੁਦਰਤੀ ਖਾਹਿਸ਼ ਹੁੰਦੀ ਹੈ ਕਿ ਅੱਲਾਦ ਸਦਾ ਖੁਸ਼ ਤੇ ਸੁਖੀ ਵਸੇ।

ਇਨਸਾਨ ਦੀ ਇਸ ਖਾਹਿਸ਼ ਦੇ ਪੁਰਿਆਂ ਕਰਨ ਵਿਚ ਧਰਮ ਜਾਂ ਆਤਮ-ਵਿਦਿਆ ਉਸ ਦੀ ਖੂਬ ਸਹਾਇਤਾ ਕਰਦੀ ਹੈ। ਆਤਮ-ਵਿਦਿਆ ਅਨੁਸਾਰ ਹਰ ਇਨਸਾਨ ਆਪਣੇ ਅੰਦਰੋਂ ਅਕਾਲ ਪੁਰਖ ਨਾਲ ਉਸੇ ਤਰ੍ਹਾਂ ਜੁੜਿਆ ਹੋਇਆ ਹੈ ਜਿਵੇਂ ਬੁਲਬੁਲਾ ਸਾਗਰ ਨਾਲ ਜੁੜਿਆ ਹੁੰਦਾ ਹੈ। ਆਤਮਕ ਇਨਸਾਨ ਨੂੰ ਇਹ ਨਿਸਚਾ ਹੁੰਦਾ ਹੈ ਕਿ ਉਸ ਦੀ ਅੱਲਾਦ ਵੀ ਅਕਾਲ ਪੁਰਖ ਨਾਲ ਉਸੇ ਤਰ੍ਹਾਂ ਅੰਦਰੋਂ ਇਕਮਿਕ ਹੈ ਜਿਵੇਂ ਉਹ ਖੁਦ ਹੈ, ਅਤੇ ਏਸ ਕਰਕੇ ਉਸ ਦੀ ਅੱਲਾਦ ਵਾਸਤੇ ਅਕਾਲ ਪੁਰਖ ਦੇ ਭਰਪੂਰ ਖਜ਼ਾਨਿਆਂ ਵਿਚੋਂ ਉਸੇ ਤਰ੍ਹਾਂ ਸਭ ਦਾਤਾਂ ਲੈਣ ਦਾ ਮੌਕਾ ਜਾਂ ਹੱਕ ਹੈ ਜਿਵੇਂ ਉਸ ਦੇ ਆਪਣੇ ਵਾਸਤੇ। ਇਸ ਲਈ ਆਤਮਕ ਪੁਰਸ਼ ਆਪਣੀ ਅੱਲਾਦ ਅੰਦਰ ਹਮੇਸ਼ਾ ਐਸੇ ਆਤਮਕ ਖਿਆਲ ਭਰਦਾ ਰਹਿੰਦਾ ਹੈ ਜਿਨ੍ਹਾਂ ਕਰਕੇ ਉਸ ਦੀ ਅੱਲਾਦ ਦਾ ਅੰਦਰ, ਬਾਹਰ, ਆਪਣੇ ਨਾਲ ਅਤੇ ਆਪਣੇ ਤੋਂ, ਸੌਂਦਿਆਂ, ਬੈਠਦਿਆਂ, ਚਲਦਿਆਂ, ਫਿਰਦਿਆਂ ਇਕ ਛਿੰਨ ਨਾ ਵਿਛੜਨ ਵਾਲੀ ਈਸ਼ਵਰ ਦੀ ਹਸਤੀ ਉਤੇ ਦ੍ਰਿੜ ਵਿਸ਼ਵਾਸ਼ ਹੋ ਜਾਂਦਾ ਹੈ ਅਤੇ ਉਹ ਆਪਣੀ ਸਾਰੀ ਜੀਵਨ ਖੋਜ ਨੂੰ ਈਸ਼ਵਰੀ ਸਹਾਇਤਾ ਦੇ ਆਸਰੇ ਸਫਲਤਾ ਨਾਲ ਖੇਡਣ ਲਈ ਤਿਆਰ ਹੋ ਜਾਂਦਾ ਹੈ। ਜਿਸ ਆਦਮੀ ਨੂੰ ਅਕਾਲ ਪੁਰਖ ਤੇ ਦ੍ਰਿੜ ਵਿਸ਼ਵਾਸ਼ ਹੋਵੇ, ਉਸ ਨੂੰ ਆਪਣੇ ਆਪ ਉਤੇ ਦ੍ਰਿੜ ਵਿਸ਼ਵਾਸ਼ ਹੋ ਜਾਂਦਾ ਹੈ। ਜਿਵੇਂ ਪਹਿਲਵਾਨ ਨੂੰ ਸਰੀਰਕ ਸ਼ਕਤੀ ਵਿਚ ਵਿਸ਼ਵਾਸ਼ ਹੈ ਅਤੇ ਸਰੀਰਕ ਸ਼ਕਤੀ ਨੂੰ ਆਪਣੀ ਰਗ ਰਗ ਵਿਚ ਦੌੜਦਿਆਂ ਦੇਖ ਕੇ ਉਸ ਨੂੰ ਆਪਣੇ ਸਰੀਰ ਜਾਂ ਆਪਣੇ ਆਪ ਉਤੇ ਭਰੋਸਾ ਹੋ ਜਾਂਦਾ ਹੈ, ਉਸੇ ਤਰ੍ਹਾਂ ਆਤਮ ਵਿਦਿਆ ਦੇ

ਵਿਦਿਆਰਥੀ ਜਦ ਅਕਾਲ ਸ਼ਕਤੀ ਨੂੰ ਆਪਣੇ ਤਨ ਵਿਚ ਲਹਿਰਾਂ ਮਾਰਦੀ ਦੇਖਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਆਪ ਉਤੇ ਦ੍ਰਿੜ ਵਿਸ਼ਵਾਸ਼ ਹੋ ਜਾਂਦਾ ਹੈ। ਐਸੇ ਖਿਆਲਾਂ ਦੇ ਅਸਰ ਹੋਣ ਪਰਵਿਸ਼ ਪਾਣ ਵਾਲੀ ਅੱਲਾਦ ਸੁਤੇ ਸਿਧ ਹੀ ਮਜ਼ਬੂਤ ਇਰਾਦੇ ਵਾਲੀ ਅਤੇ ਹਿੰਮਤੀ ਹੁੰਦੀ ਹੈ, ਜਿਸ ਲਈ ਆਪਣੇ ਆਪ ਨੂੰ ਦੁਨੀਆਂ ਵਿਚ ਕਾਮਯਾਬ ਤੇ ਸੁਖੀ ਬਨਾਣਾ ਕੋਈ ਅੰਖੀ ਗੱਲ ਨਹੀਂ ਰਹਿੰਦੀ।

ਆਤਮਕ ਪੁਰਸ਼ ਦੀ ਆਪਣੀ ਅੱਲਾਦ ਸਬੰਧੀ ਸ਼ੁਭ ਇਛਿਆ ਅਤੇ ਹਰ ਵੇਲੇ ਦੀ ਪਾਰਥਨਾ ਉਸ ਦੀ ਅੱਲਾਦ ਨੂੰ ਸੁਖੀ ਤੇ ਕਾਮਯਾਬ ਬਨਾਉਣ ਵਿਚ ਬੜੀ ਸਹਾਇਤਾ ਹੁੰਦੀ ਹੈ।

(੩) ਸਵੈਮਾਨਤਾ ਜਾਂ ਸਵੈ-ਮਹੱਤਤਾ ਦਾ ਜਜਬਾ (A feeling of Importance) :

ਆਤਮ-ਸਾਇੰਸ ਦਾ ਵਿਦਿਆਰਥੀ ਆਪਣੇ ਆਪ ਨੂੰ ਹਕੀਰ, ਆਜਿਤ, ਸਿਫਰ (Zero) ਨਹੀਂ ਸਮਝਦਾ ਬਲਕਿ ਕਰਤਾਰ ਦੀ ਰਚਨਾ ਦਾ ਬੜਾ ਜ਼ਰੂਰੀ ਅੰਗ ਖਿਆਲ ਕਰਦਾ ਹੈ। ਉਹ ਅਭਿਮਾਨੀ ਨਹੀਂ ਹੁੰਦਾ, ਕਿਉਂਕਿ ਉਹ ਆਪਣੀ ਬਨਾਵਟ ਵਿਚ ਆਪਣੀ ਵੱਡਿਆਈ ਨਹੀਂ ਦੇਖਦਾ, ਸਗੋਂ ਆਪਣੇ ਮਾਲਕ ਦੀ ਕਾਰੀਗਰੀ ਦੇਖਦਾ ਹੈ। ਉਹ ਆਪਣੇ ਆਪ ਨੂੰ ਅਦਨਾ ਤੇ ਹਕੀਰ ਨਹੀਂ ਸਮਝਦਾ ਕਿਉਂਕਿ ਉਹ ਸਾਰੀ ਜਗਤ ਰਚਨਾ ਵਿਚੋਂ ਆਪਣੇ ਅੰਦਰ ਕਰਤਾਰ ਦੀ ਕਾਰੀਗਰੀ ਨੂੰ ਕਮਾਲ ਦੇ ਦਰਜੇ ਤੇ ਪਹੁੰਚਿਆ ਦੇਖਦਾ ਹੈ।

ਸਾਰੇ ਹੋ ਚੁੱਕੇ ਧਾਰਮਕ ਪੁਰਸ਼ਾਂ ਵਿਚ ਅਸੀਂ ਇਹ ਗੱਲ ਦੇਖਦੇ ਹਾਂ ਕਿ ਉਹ ਨਿਰ-ਹਉਮੈ ਤੇ ਨਿਰਮਾਣ ਹੁੰਦੇ ਹੋਏ ਵੀ ਬੜੇ ਅਣਖੀ, ਬਚਨ ਦੇ ਪੂਰੇ, ਮਜ਼ਬੂਤ ਇਰਾਦੇ ਦੇ, ਨਿਭਰ ਤੇ ਨਿਰਵੈਰ ਪੁਰਸ਼ ਹੁੰਦੇ ਹਨ। ਧਰਮ (ਆਤਮ-ਵਿਦਿਆ) ਇਨਸਾਨ ਨੂੰ ਵਾਹਿਗੁਰੂ ਦੇ ਰੰਗ ਵਿਚ ਢਾਲਦੀ ਢਾਲਦੀ ਇਕ ਦਿਨ ਵਾਹਿਗੁਰੂ ਵਰਗ ਬਣਾ ਦੇਂਦੀ ਹੈ।

**ਕਬੀਰ ਤੁੰ ਤੁੰ ਕਰਤਾ ਤੁ ਹੁਆ ਮੁਝ ਮਹਿ ਰਹਾ ਨ ਹੁੰ॥  
ਜਥ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ॥**

ਪੰਨਾ - 1375 (ਕਬੀਰ)

ਵਾਹਿਗੁਰੂ ਦੇ ਬੰਦੇ ਖੁਦੀ ਜਾਂ ਤਕਬਰ ਤੋਂ ਆਜ਼ਾਦ ਰਹਿੰਦੇ ਹੋਏ ਆਪਣੀ ਸ਼ਕਤੀ, ਆਪਣੀ ਮਹੱਤਤਾ ਨੂੰ ਭਲੀ ਪ੍ਰਕਾਰ ਸਮਝਦੇ ਹਨ। ਇਨ੍ਹਾਂ ਵਿਚ (Inferiority complex) ਘਟੀਆ-ਪਨ ਨਹੀਂ ਹੁੰਦਾ, ਇਨ੍ਹਾਂ ਦੇ ਸਾਮ੍ਰਾਂ ਰਾਉ ਰੰਕ ਬਰਾਬਰ ਹੁੰਦਾ ਹੈ, ਨਾ ਗਉ ਤੋਂ ਡਰਦੇ ਹਨ, ਨਾ ਰੰਕ ਨੂੰ ਡਰਾਂਦੇ ਹਨ, ਆਪਣੀਆਂ ਈਸ਼ਵਰੀ ਤਾਕਤਾਂ ਵਿਚ ਪੁਰਨ ਵਿਸ਼ਵਾਸ ਰਖਦਿਆਂ ਹੋਇਆਂ ਹਉਮੈ ਤੋਂ ਉਪਰ ਪੂਰਨ ਨਿਰਭੈ ਪਦਵੀ ਨੂੰ ਮਾਣਦੇ ਹਨ।

‘ਚਲਦਾ’

## ਚਉਥੇ ਪਹਰਿ ਸਬਾਹ ਕੈ

ਸੁਰਤਿਆ ਉਪਜੈ ਚਾਉ

(ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੀ ਸਮਾਪਤੀ ਉਪਰੰਤ ਕੀਤੇ ਬਚਨ)

ਸੰਤ ਵਰਿਆਮ ਸਿੰਘ ਜੀ  
ਬਾਨੀ ਵਿ. ਗੁ. ਰੂ. ਮਿਸ਼ਨ।

### ਹੁਕਮਨਾਮਾ

ਸੋਰਠਿ ਮਹਲਾ ੫॥

ਹਰਿ ਮਨਿ ਤਨਿ ਵਸਿਆ ਸੋਈ॥  
 ਜੈ ਜੈ ਕਾਚੁ ਕਰੇ ਸਭੁ ਕੋਈ॥  
 ਗੁਰ ਪੂਰੇ ਕੀ ਵਡਿਆਈ॥  
 ਤਾ ਕੀ ਕੀਮਤਿ ਕਹੀ ਨ ਜਾਈ॥੧॥  
 ਹਉ ਕਰਬਾਨ ਜਾਈ ਤੇਰੇ ਨਾਵੈ॥  
 ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ  
 ਸੋ ਜਸੁ ਤੇਰਾ ਗਾਵੈ॥੧॥ਰਹਾਉ॥  
 ਤੂੰ ਭਾਰੋ ਸੁਆਮੀ ਮੇਰਾ॥  
 ਸੰਤਾਂ ਪਰਵਾਸਾ ਤੇਰਾ॥  
 ਨਨਕ ਪ੍ਰਭ ਸਰਣਾਈ॥  
 ਮੁਖਿ ਨਿੰਦਕ ਕੈ ਛਾਈ॥੨॥੨੨॥੯੯॥

ਸਾਧ ਸੰਗਤ ਜੀ!

ਵਾਹਿਗੁਰੂ ਜੀ ਕਾ ਖਾਲਸਾ॥  
 ਵਾਹਿਗੁਰੂ ਜੀ ਕੀ ਫਤਹਿ॥

ਗੁਰੂ ਮਹਾਰਾਜ ਜੀ ਦੀ ਅਪਾਰ ਕਿਰਪਾ ਦੇ  
 ਸਦਕੇ ਸਾਰੇ ਸਤਿਸੰਗ ਵਿਚ ਜੁੜ ਬੈਠੇ ਹੋ, ਹਰੀ  
 ਦਾ ਜਸ ਕੀਤਾ ਹੈ ਤੇ ਮਹਾਰਾਜ ਜੀ ਨੇ ਫੁਰਮਾਨ  
 ਕੀਤਾ ਹੈ ਕਿ ਜਿਸ ਨੂੰ ਬਖਸ਼ ਲਏ ਉਹ ਹਰੀ ਦੇ  
 ਜਸ ਵਿਚ ਹਿੱਸਾ ਲੈ ਸਕਦਾ ਹੈ, ਚਾਹੇ ਕੋਈ  
 ਕਰਦਾ ਹੈ, ਚਾਹੇ ਕੋਈ ਸੁਣਦਾ ਹੈ। ਸਰੋਤਾ ਹੋਣਾ  
 ਵੀ ਬਹੁਤ ਉੱਚੀ ਅਵਸਥਾ ਹੋਇਆ ਕਰਦੀ ਹੈ,  
 ਕੀਰਤਨ ਕਰਨਾ ਇਹ ਵੀ ਬਹੁਤ ਵੱਡੀ ਬਾਤ  
 ਹੋਇਆ ਕਰਦੀ ਹੈ।

ਮਹਾਰਾਜ ਜੀ ਕਹਿੰਦੇ ਜਿਹਨੂੰ ਬਖਸ਼ ਲਵੇ,  
 ਉਹ ਮਨੋ, ਤਨੋ ਚਿਤ ਦੀ ਇਕਾਗਰਤਾ ਦੇ ਨਾਲ  
 ਹੋ ਪ੍ਰਭੂ! ਤੇਰਾ ਜਸ ਗਾਉਂਦਾ ਹੈ। ਕਈ ਤਰੀਕਿਆਂ  
 ਦੇ ਨਾਲ ਜਸ ਗਾਇਆ ਜਾਂਦਾ ਹੈ। ਕਈ ਪੈਸੇ  
 ਵਾਸਤੇ ਗਾਉਂਦੇ ਨੇ, ਦੂਸਰਿਆਂ ਨੂੰ ਖੁਸ਼ ਕਰਨ ਵਾਸਤੇ  
 ਗਾਉਂਦੇ ਨੇ, ਆਪਣਾ ਧਿਆਨ ਨਹੀਂ ਹੋਇਆ ਕਰਦਾ  
 ਦੂਸਰਿਆ ਦਾ ਹੋਇਆ ਕਰਦਾ ਹੈ ਕਿ ਜੇ ਮੈਂ ਇਹੋ ਜਿਹਾ  
 ਸ਼ਬਦ ਪੜ੍ਹਾਂ ਤਾਂ ਇਹ ਬਹੁਤ ਚੰਗਾ ਲੱਗੇਗਾ ਦੂਸਰੇ ਨੂੰ  
 ਵਾਹਵਾ ਕਰਨਗੇ, ਪ੍ਰਸੰਸਾ ਕਰਨਗੇ। ਉਹ ਬਹੁਤੀ ਉੱਚੀ ਬਾਤ  
 ਨਹੀਂ ਹੋਇਆ ਕਰਦੀ। ਉਹ ਰਸਤੇ ਤਾਂ ਪੈ ਗਿਆ ਪਰ ਆ  
 ਕੇ ਭਟਕ ਗਿਆ। ਇਕ ਉਹ ਹੁੰਦੇ ਨੇ ਜਿਹੜੇ ਤਨੋ ਮਨੋ ਹੋ  
 ਕੇ ਜੋ ਸ਼ਬਦ ਦਾ ਭਾਵ ਹੈ ਉਸ ਦੇ ਵਿਚ ਲੀਨ ਹੋ ਕੇ

ਸੰਤ ਵਰਿਆਮ ਸਿੰਘ ਜੀ ਸੰਗਤਾਂ ਵਿਚ ਪ੍ਰਵਚਨ ਕਰਦੇ ਹੋਏ

ਗਾਉਂਦੇ ਨੇ, ਸ਼ਬਦ ਦਾ ਰੂਪ ਹੋ ਜਾਂਦੇ ਨੇ। ਉਨ੍ਹਾਂ ਦਾ  
 ਗਾਉਣਾ ਪਰਵਾਨ ਹੋਇਆ ਕਰਦਾ ਹੈ ਕਿਉਂਕਿ ਉਨ੍ਹਾਂ ਦਾ  
 ਸਿਧਾ ਸੰਬੰਧ ਵਾਹਿਗੁਰੂ ਨਾਲ ਜੁੜਿਆ ਹੁੰਦਾ ਹੈ। ਜਿਨ੍ਹਾਂ  
 ਦਾ ਸਰੋਤਿਆਂ ਦੇ ਨਾਲ ਹੁੰਦਾ ਹੈ, ਬਹੁਤ ਸਾਰੇ ਇਸ ਤੋਂ  
 ਵੀ ਹੇਠਾ ਆ ਜਾਂਦੇ ਨੇ ਕਿ ਮੇਰਾ ਆਹ ਸ਼ਬਦ ਬਹੁਤ ਪ੍ਰਸਿੱਧ  
 ਹੋਇਆ ਹੈ। ਹੇਠਾਂ ਤੋਂ ਫੁਰਮਾਇਸ਼ਾਂ ਆਉਂਦੀਆਂ ਨੇ,  
 ਪਰਚੀਆਂ ਦਿੰਦੇ ਹਨ ਕਿ ਫਲਾਣਾ ਸ਼ਬਦ ਸੁਣਾਓ ਉਹ  
 ਪ੍ਰਸਿੱਧੀ ਵਾਲਾ ਹੁੰਦਾ ਹੈ, ਕਲਾ ਦੀ ਬਾਤ ਹੈ। ਪੈਸਾ ਬਹੁਤ

ਆ ਜਾਂਦਾ ਹੈ, ਲੋਕ ਪੜਾਪੜ ਆ ਕੇ ਪੈਸੇ ਭੇਂਟ ਕਰੀ ਜਾਂਦੇ ਨੇ। ਸੋ ਇਹ ਬਹੁਤ ਛੋਟੀ ਬਾਤ ਹੋਇਆ ਕਰਦੀ ਹੈ। ਕੌਡੀਆਂ ਦੇ ਭਾਅ ਹੀਰਿਆਂ ਨੂੰ ਵੇਚਣ ਵਾਲੀ ਬਾਤ ਹੋਇਆ ਕਰਦੀ ਹੈ, ਕੋਈ ਕਲਾਕਾਰ ਹੈ ਚਾਹੇ ਉਸ ਨੇ ਬਾਣੀ ਪੜ੍ਹ ਲਈ, ਚਾਹੇ ਉਸ ਨੇ ਕੋਈ ਗਾਣਾ ਗਾ ਲਿਆ। ਸੋ ਜਸ ਗਾਉਣ ਦੇ ਵਿਚ ਫਰਕ ਹੋਇਆ ਕਰਦਾ ਹੈ। ਜਿਸ ਦੇ ਮਨ ਤੇ ਤਨ ਵਿਚ ਵਸ ਜਾਵੇ -

**ਗਰੀ ਮਨਿ ਤਨਿ ਵਸਿਆ ਸੋਈ॥** ਪੰਨਾ - 629

ਮਨ ਦੇ ਵਿਚ ਵੱਸਣ ਦੀ ਨਿਸ਼ਾਨੀ ਇਹ ਹੁੰਦੀ ਹੈ ਕਿ ਉਸ ਤੋਂ ਬਗੈਰ ਹੋਰ ਕੋਈ ਫੁਰਨਾ ਨਹੀਂ ਆਉਂਦਾ। ਜੇ ਸਾਡੀ ਕਿਸੇ ਨਾਲ ਦੁਸ਼ਮਣੀ ਹੋਵੇ ਤੇ ਸਾਡੇ ਮਨ ਵਿਚ ਉਹ ਵਸ ਜਾਵੇ ਤਾਂ ਹਰ ਵਕਤ ਅਸੀਂ ਬੁਰਾ ਚਿਤਵਾਂਗੇ ਉਸ ਦਾ, ਦੇਸ਼ ਕਢਾਂਗੇ, ਦੁਖੀ ਹੋ ਜਾਵਾਂਗੇ, ਢਹਿੰਦੀ ਕਲਾ ਆ ਜਾਏਗੀ ਕਿਉਂਕਿ ਅਸੀਂ ਵੈਰੀ ਨੂੰ ਅੰਦਰ ਵਸਾ ਲਿਆ। ਜਿੰਦਰੀ ਦਾ ਰਸ ਨਾ ਆਇਆ ਸਾਨੂੰ, ਜਿੰਦਰੀ ਜਿਹੜੀ ਹੈ ਉਹ ਥੋਥੀ ਪੈ ਗਈ, ਬੇਰਸੀ ਹੋ ਗਈ ਕਿਉਂਕਿ ਇਕ ਵੈਰੀ ਨੂੰ ਅੰਦਰ ਵਸਾ ਲਿਆ। ਕੋਈ ਕਾਮੁਕ ਪੁਰਸ਼ ਹੋਵੇ, ਕਾਮੀ ਹੋਵੇ ਉਸ ਦਾ ਧਿਆਨ ਆ ਜਾਵੇ, ਉਸ ਦੀ ਮਨ ਤੇ ਕਿੰਨੀ ਮੈਲ ਪੈ ਜਾਏਗੀ, ਕਿਹੋ ਜਿਹੇ ਭੈੜੇ ਖਿਆਲ ਚੱਲ ਪੈਣਗੇ, ਕਿਹੋ ਜਿਹੀਆਂ ਗਲਤ ਗੱਲਾਂ ਸੋਚੇਗਾ ਕਿਉਂਕਿ ਉਸ ਵੱਲੋਂ ਮਨ ਦੇ ਵਿਚ ਉਹ ਵਸਿਆ ਹੋਇਆ ਹੈ। ਜੇ ਮਨ ਦੇ ਵਿਚ ਵਸ ਜਾਂਦਾ ਹੈ, ਉਹ ਤਨ ਦੇ ਵਿਚ ਪ੍ਰਵੇਸ਼ ਕਰ ਜਾਇਆ ਕਰਦਾ ਹੈ, ਉਸ ਦਾ ਅਸਰ ਤਨ ਦੇ ਉਤੇ ਵੀ ਹੋਇਆ ਕਰਦਾ ਹੈ।

ਸੋ ਇਸੇ ਤਰ੍ਹਾਂ ਜਦੋਂ ਅਸੀਂ ਮਨ ਦੇ ਵਿਚ ਵਾਹਿਗੁਰੂ ਨੂੰ ਵਸਾਉਂਦੇ ਹਾਂ। ਬੜੀ ਮੁਸ਼ਕਲ ਬਾਤ ਹੈ ਕਿਉਂਕਿ ਪਹਿਲਾਂ ਤਾਂ ਉਸ ਦਾ ਕੋਈ ਰੂਪ, ਰੰਗ, ਰੇਖ, ਭੇਖ ਨਹੀਂ ਹੈ ਤੇ ਜਦੋਂ ਅਸੀਂ ਐਸੇ ਬਚਨ ਪੜ੍ਹਦੇ ਹਾਂ ਮਹਾਂਪੁਰਸ਼ਾਂ ਦੇ ਗੁਰੂਆਂ ਦੇ -

ਨਹੀਂ ਜਾਨ ਜਾਈ ਕਛੂ ਰੇਖੰ॥  
ਕਰਾਂ ਬਾਸੁ ਤਾਂ ਕੌਂ, ਫਿਰਿ ਕਉਨ ਭੇਖੰ॥  
ਕਹਾ ਨਾਮ ਤਾਂ ਕੈ, ਕਹਾਂ ਕੈ ਕਹਾਵੈ॥  
ਕਹਾ ਕੈ ਬਖਾਨੋ, ਕਰੋ ਸੋ ਨਾ ਆਵੈ॥

(ਅਕਾਸ਼ ਉਸਤਤਿ)

ਜਿਹੜਾ ਕਰੇ ਵਿਚ ਹੀ ਨਹੀਂ ਆਉਂਦਾ ਤੇ ਜਿਸ ਨੂੰ ਸਮਝ ਹੀ ਨਹੀਂ ਸਕਦੇ, ਜਿਸ ਨੂੰ ਅਗੰਮ ਤੇ ਅਗੋਚਰ ਕਹਿੰਦੇ ਨੇ, ਉਹ ਮਨ ਵਿਚ ਕਿਵੇਂ ਵਸੇ? ਬਹੁਤ ਮੁਸ਼ਕਲ ਹੈ ਇਹ ਬਾਤ। ਕੇਵਲ ਵਿਸ਼ਵਾਸ ਕਰਨਾ ਪੈਂਦਾ ਹੈ ਕਿ ਇਥੇ ਜਿੰਨਾ ਕੁਝ ਦਿਸਦਾ ਹੈ ਇਸ ਤੋਂ ਪਰਲੇ ਪਾਸੇ ਜਿਥੇ ਮੈਂ ਨਹੀਂ ਸੋਚ ਸਕਦਾ, ਜਿਥੇ ਮੈਨੂੰ ਨਹੀਂ ਦਿਸ ਸਕਦਾ, ਜਿਸ ਨੂੰ ਮੈਂ ਨਹੀਂ ਜਾਣ ਸਕਦਾ, ਜਿਥੇ ਮੇਰੇ ਮਨ ਦੀ ਪਹੁੰਚ ਨਹੀਂ, ਮੇਰੀ ਬੁੱਧੀ ਦੀ ਪਹੁੰਚ ਨਹੀਂ, ਮੇਰਾ ਚਿਤ ਜਿਸ ਨੂੰ ਠੀਕ ਨਹੀਂ ਕਰ ਸਕਦਾ ਉਹ ਇਕ ਪਰਮ ਸੱਤਾ ਹੈ, ਪਿਆਰੀ ਸੱਤਾ। ਜਿਸ ਨੂੰ ਸਾਡੇ ਗੁਰ ਪਿਆਰ ਕਰਦੇ ਰਹੇ ਨੇ, ਮੇਰੇ ਮਹਾਂਪੁਰਸ਼ ਜਿਸ ਨੂੰ ਪਿਆਰ ਕਰਦੇ ਰਹੇ, ਉਹ ਪਿਆਰਾ ਹੈ, ਉਸ ਨੂੰ ਪਿਆਰਾ ਕਹਿੰਦੇ ਨੇ। ਸਤਿ ਹੈ, ਚਿਤ

ਹੈ, ਅਨੰਦ ਹੈ ਤੇ ਪਿਆਰ ਹੈ - ਪਿਆਰਾ ਹੈ, ਪਿਆਰ ਕਰਦਾ ਹੈ ਉਹ ਸਾਰਿਆਂ ਨੂੰ ਤੇ ਪਿਆਰ ਦਾ ਰੂਪ ਧਾਰ ਕੇ ਹਰੇਕ ਦੇ ਨਾਲ ਰਹਿੰਦਾ ਹੈ -

**ਜੜ੍ਹ ਤੜ੍ਹ ਵਿਸਾ ਵਿਸਾ ਹੁਇ ਛੈਲਿਓ ਅਨੁਰਾਗ॥**

(ਜਾਪੁ ਸਾਹਿਬ)

ਅਨੁਰਾਗ ਪਿਆਰ ਨੂੰ ਕਹਿੰਦੇ ਨੇ। ਹਰ ਪਾਸੇ ਉਹ ਪਿਆਰ ਦਾ ਰੂਪ ਧਾਰਨ ਕਰਕੇ ਸਾਰੀ ਸਿਸ਼ਟੀ ਦਾ ਵਿਕਾਸ ਕਰਦਾ ਹੈ, ਔਗੁਣ ਨਹੀਂ ਕਿਸੇ ਦੇ ਚਿਤਾਰਦਾ, ਕਿਸੇ ਨੂੰ ਮਾੜਾ ਨਹੀਂ ਕਹਿੰਦਾ। ਉਸ ਦਾ ਨਾਉਂ ਹੀ ਪਤਿਤ ਪਾਵਨ ਹੈ। ਜਿਹੜੇ ਪਤਿਤ ਹੋ ਜਾਣ ਬਹੁਤ ਪਾਪ ਕਰ-ਕਰ ਕੇ, ਉਨ੍ਹਾਂ ਨੂੰ ਵੀ ਪਵਿੱਤਰ ਕਰਨ ਵਾਲਾ। ਉਹ ਗਿਣਤੀ ਨਹੀਂ ਲਿਆਉਂਦਾ। ਫੇਰ ਇਹ ਸਵਾਲ ਹੁੰਦਾ ਹੈ ਕਿ ਜੀ! ਫੇਰ ਉਨ੍ਹਾਂ ਨੂੰ ਤਾਂ ਕੋਈ ਦੰਡ ਨਾ ਮਿਲਿਆ, ਉਨ੍ਹਾਂ ਨੇ ਪਾਪ ਕਰੇ ਮਾੜੇ ਕੰਮ ਕਰੇ। ਜੇ ਵਾਹਿਗੁਰੂ ਦੀ ਦਿਸ਼ਟੀ ਐਨੀ ਹੈ ਪਾਵਨ ਕਰਨ ਵਾਲੀ, ਫੇਰ ਤਾਂ ਕੋਈ ਗੱਲ ਨਾ ਬਣੀ। ਮਹਾਰਾਜ ਕਹਿੰਦੇ ਏਸ ਤਰ੍ਹਾਂ ਨਹੀਂ ਬਾਤ ਭਾਈ। ਜਦੋਂ ਉਹ ਅਰਦਾਸ ਕਰਦਾ ਹੈ ਤਨੋ, ਮਨੋ ਹੋ ਕੇ ਉਸ ਦਾ ਸੰਬੰਧ ਜੁੜ ਜਾਂਦਾ ਹੈ, ਵਾਹਿਗੁਰੂ ਔਗੁਣ ਨਹੀਂ ਚਿਤਾਰਦਾ ਪਰ ਇਸ ਦੇ ਜੋ ਕਰਮ ਨੇ ਕੌਤੇ ਹੋਏ ਉਹੀ ਇਸ ਦੇ ਦੁਖ ਸੁਖ ਦੇ ਹੋਤੂ ਬਣਦੇ ਨੇ ਇਨ੍ਹਾਂ ਨੂੰ ਹੀ ਭੋਗਦਾ ਹੈ। ਆਪਣੇ ਕਰਮਾਂ ਨੂੰ ਆਪੇ ਹੀ ਭੋਗਦਾ ਹੈ।

**ਆਪੇ ਬੀਜਿ ਆਪੇ ਹੀ ਖਾਹੁ॥**

ਪੰਨਾ - 4

ਕਿੱਕਰਾਂ ਦੇ ਬੀਜ ਬੀਜਣ ਤੋਂ ਬਾਅਦ ਕਿੱਕਰਾਂ ਹਰੀਆਂ ਹੋਣੀਆਂ ਹੀ ਨੇ। ਇਸੇ ਤਰ੍ਹਾਂ ਜਿਹੋ ਜਿਹੋ ਕੋਈ ਕਰਮ ਕਰਦਾ ਹੈ ਉਸ ਨੂੰ ਕਰਮ ਭੋਗਣੇ ਪੈਂਦੇ ਨੇ ਕਿਉਂਕਿ ਹੁਕਮ ਦੀ ਕਿਰਿਆ ਚਲ ਰਹੀ ਹੈ। ਇਨ੍ਹਾਂ ਸਾਰਿਆਂ ਤੋਂ ਨਿਰਲੇਪ ਜੋ ਵਾਹਿਗੁਰੂ ਜੀ ਨੇ ਉਹ ਤਾਂ ਸਦਾ ਹੀ ਅਨੰਦ ਰੂਪ ਹੈ। ਸਤਿ ਹੈ, ਚਿਤ ਹੈ, ਅਨੰਦ ਹੈ। ਸੋ ਉਸ ਹਸਤੀ ਦੇ ਉਤੇ ਵਿਸ਼ਵਾਸ ਲਿਆਉਣਾ ਪੈਂਦਾ ਹੈ ਕਿਉਂਕਿ ਉਸ ਦਾ ਰੂਪ ਰੰਗ ਨਹੀਂ ਹੈ ਕੋਈ ਵੀ। ਰੂਪ ਰੰਗ ਸਾਰੀ ਮਾਇਆ ਦਾ ਹੈ। ਜੇ ਵੀ ਸਾਡੇ ਅੰਦਰ ਆਂਕਾਰ ਆਏਗਾ, ਜੇ ਵੀ ਅੰਦਰ ਸਾਡੇ ਚਿਤਵਾਨੀ ਆਏਗੀ ਉਹ ਸਭ ਮਾਇਆ ਦਾ ਹੀ ਰੂਪ ਰੰਗ ਹੋਏਗਾ ਕਿਉਂਕਿ ਜਿਸ ਚੀਜ਼ ਦਾ ਨਾਮ ਹੈ, ਰੂਪ ਹੈ ਕੋਈ, ਸ਼ਕਲ ਹੈ, ਕੋਈ ਵਜੂਦ ਹੈ ਉਹ ਸਾਰੀ ਹੀ ਮਾਇਆ ਹੋਇਆ ਕਰਦੀ ਹੈ। ਮਾਇਆ ਦਾ ਕੰਮ ਇਹ ਹੁੰਦਾ ਹੈ -

**ਏਹ ਮਾਇਆ ਜਿਤੁ ਹਰੀ ਵਿਸਰੈ**

**ਸੋਹੁ ਉਪਜੈ ਭਾਉ ਦੁਜਾ ਲਾਇਆ॥**

ਪੰਨਾ - 921

ਇਸ ਦਾ ਕੰਮ ਹੁੰਦਾ ਹੈ ਕਿ ਵਾਹਿਗੁਰੂ ਨੂੰ ਭੁਲਾ ਕੇ ਰੱਖਣਾ, ਯਾਦ ਨਾ ਆਉਣ ਦੇਣਾ। ਕੀਰਤਨ ਵੀ ਕਰਦਾ ਹੈ ਆਦਮੀ ਫੇਰ ਵੀ ਭੁੱਲਿਆ ਹੀ ਰਹਿੰਦਾ ਹੈ, ਕਥਾ ਵੀ ਕਰਦਾ ਹੈ, ਫੇਰ ਵੀ ਭੁੱਲਿਆ ਹੀ ਰਹਿੰਦਾ ਹੈ, ਬਾਣੀ ਪੜ੍ਹਦਾ ਹੈ ਉਸ ਤੋਂ ਬਾਅਦ ਫੇਰ ਭੁੱਲਿਆ ਰਹਿੰਦਾ ਹੈ। ਯਾਦ ਵਿਚ ਨਹੀਂ ਵਸਦਾ। ਸੋ ਮਹਾਰਾਜ ਕਹਿੰਦੇ ਜੇ ਯਾਦ ਵਿਚ ਵਸ ਜਾਵੇ -

**ਗਰੀ ਮਨਿ ਤਨਿ ਵਸਿਆ ਸੋਈ॥**

ਪੰਨਾ - 629

ਉਹ ਫੇਰ ਮਨ ਤੇ ਤਨ ਕੀ ਕਰੇਗਾ? ਤਨ ਓਹੀ ਕੰਮ ਕਰੇਗਾ ਜਿਹੜੇ ਉਸ ਨੂੰ ਭਾਉਂਦੇ ਹੋਣਗੇ, ਦੂਸਰਾ ਨਹੀਂ ਕਰੇਗਾ। ਬੁਰੇ ਥਾਂ ਚੱਲ ਕੇ ਨਹੀਂ ਜਾਏਗਾ, ਜ਼ਬਾਨ ਬੁਰਾ ਬੋਲੇਗੀ ਨਹੀਂ, ਨਿੰਦਿਆ ਨਹੀਂ ਕਰੇਗੀ, ਚੁਗਲੀ ਨਹੀਂ ਕਰੇਗੀ, ਈਰਖਾ ਨਹੀਂ ਕਰੇਗਾ ਮਨ। ਇਸ ਤਰ੍ਹਾਂ ਕੋਈ ਮੈਲੀ ਚੀਜ਼ ਇਸ ਦੇ ਵਿਚ ਨਹੀਂ ਆਏਗੀ ਕਿਉਂਕਿ ਇਸ ਦੇ ਵਿਚ ਉਹ ਪੁਰਨ ਰੂਪ ਵਿਚ ਵਸ ਗਿਆ ਵਾਹਿਗੁਰੂ। ਵਸਿਆ ਹੋਇਆ ਤਾਂ ਹੁਣ ਵੀ ਹੈ ਸਭ ਦੇ ਅੰਦਰ ਐਸਾ ਨਹੀਂ ਹੈ ਕਿ ਵਸਿਆ ਨਹੀਂ ਲੇਕਿਨ ਸਾਡੇ ਅੰਦਰ ਸੰਬੰਧ ਟੁੱਟ ਗਿਆ। ਜਿਥੇ ਅਸੀਂ ਰਹਿੰਦੇ ਹਾਂ ਤੇ ਜਿਥੇ ਪ੍ਰਮੇਸ਼ਰ ਰਹਿੰਦਾ ਹੈ ਦੋਹਾਂ ਦਾ ਆਪਸ ਵਿਚ ਕੋਈ ਜੋੜ ਨਹੀਂ ਬਣਦਾ। ਵਿਚਾਲੇ ਇਕ ਪੜ੍ਹਦਾ ਪੈ ਗਿਆ। ਉਹ ਜਿਹੜੀ ਧਾਰਾ ਹੈ ਉਹ ਆਉਂਦੀ ਨਹੀਂ ਹੈ, ਜੇ ਉਹ ਪਿਆਰ ਦੀ ਧਾਰਾ ਨਾ ਆਵੇ ਤਾਂ ਕਿੰਨਾ ਹੀ ਧਨ ਹੋਵੇ, ਕਿੰਨਾ ਹੀ ਸੋਣਾ ਹੋਵੇ, ਕਿੱਡਾ ਹੀ ਵਿਦਵਾਨ ਹੋਵੇ-

ਅਤਿ ਸੁੰਦਰ ਕੁਲੀਨ ਚਤੁਰ ਮੁਖਿ ਫਿਅਨੀ ਧਨਵੰਤੁ ॥  
ਮਿਰਤਕ ਕਹੀਐਹਿ ਨਾਨਕਾ ਜਿਹ ਪ੍ਰੀਤਿ ਨਹੀਂ ਭਗਵੰਤੁ ॥  
ਪੰਨਾ - 253

ਸੋ ਜੇ ਪਿਆਰ ਦੀ ਧਾਰਾ ਨਹੀਂ ਆਉਂਦੀ ਤਾਂ ਉਹ ਪੜ੍ਹਦਾ ਆ ਜਾਂਦਾ ਹੈ। ਜਿਵੇਂ ਅਸੀਂ ਜਦੋਂ ਕਾਰ ਚਲਾਉਂਦੇ ਹਾਂ ਇਕ ਪਤਲਾ ਜਿਹਾ ਕਾਗਜ਼ distributor ਦੀਆਂ ਤਾਰਾਂ ਵਿਚ ਰੱਖ ਦਿਓ ਇਕ ਇਕ ਪਤਲਾ ਜਿਹਾ। ਬੈਟਰੀ ਵੀ ਕਰੰਟ ਦੇ ਰਹੀ ਹੈ, ਇੱਜਣ ਵੀ ਠੀਕ ਹੈ, ਤਾਰਾਂ ਵੀ ਠੀਕ ਨੇ ਲੇਕਿਨ ਉਹ ਪਾਸ ਨਹੀਂ ਹੋ ਰਹੀ, ਕਰੰਟ, ਉਥੇ ਹੀ ਰੁਕ ਜਾਂਦੀ ਹੈ।

ਇਸੇ ਤਰ੍ਹਾਂ ਦੇ ਨਾਲ ਸਾਡੇ ਅੰਦਰ ਪੜ੍ਹਦਾ ਹੋਣ ਕਰਕੇ ਵਾਹਿਗੁਰੂ ਦੀ ਜੋ ਲਹਿਰ ਹੈ ਪਿਆਰ ਦੀ ਉਸ ਦਾ ਜੋ ਅਨੁਭਵ ਹੈ, ਉਹ ਸਾਡੇ ਅੰਦਰ ਆਉਂਦਾ ਨਹੀਂ ਹੈ, ਸੁਕੋ ਰਹੋਂਦੇ ਹਾਂ ਅਸੀਂ। ਜੇ ਲਗਨ ਹੈ ਤਾਂ ਫੇਰ ਆਦਮੀ ਰੌਂਦਾ ਹੈ ਕਿ ਮੈਨੂੰ ਕੁਝ ਲੱਭਿਆ ਨਹੀਂ, ਕਿਉਂ ਨਹੀਂ ਤੁਸੀਂ ਦਇਆਲੂ ਹੋਏ? ਉਹ ਤਾਂ ਦਇਆਲੂ ਹੈ ਪਰ ਸਾਡੇ ਵਿਚ ਫਰਕ ਹੈ। ਮਹਾਰਾਜ਼ ਕਹਿੰਦੇ -

ਧਨ ਪਿਰ ਕਾ ਇਕ ਹੀ ਸੰਗਿ ਵਾਸਾ  
ਵਿਚਿ ਹਉਮੈ ਭੀਤਿ ਕਰਾਰੀ॥  
ਪੰਨਾ - 1263

ਹਉਮੈ ਦੀ ਕੰਧ ਬਣ ਗਈ ਬੜੀ ਕਰਾਰੀ ਬਹੁਤ ਪਤਲੀ -

ਹੁਉ ਹਉ ਭੀਤਿ ਭਇਓ ਹੈ ਬੀਚੋਂ ਸੁਨਤ ਦੇਸਿ ਨਿਕਟਾਇਓ॥  
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ॥  
ਪੰਨਾ - 624

ਉਹ ਦੂਰ ਨਹੀਂ ਹੁੰਦੀ। ਏਸ ਕਰਕੇ ਉਹ ਸਾਡੇ ਮਨ ਦੇ ਵਿਚ ਹੁੰਦਾ ਹੋਇਆ ਵੀ -

ਮਨ ਮਹਿ ਆਪਿ ਮਨ ਅਪੁਨੇ ਮਾਹਿ॥  
ਨਾਨਕ ਕੀਮਤਿ ਕਹਨੁ ਨ ਜਾਇ॥  
ਪੰਨਾ - 279

ਇਸ ਮਨ ਦੇ ਵਿਚ ਰਹਿੰਦਾ ਹੋਇਆ ਵੀ ਉਹ ਮਹਿਸੂਸ ਨਹੀਂ ਹੋ ਰਿਹਾ ਸਾਨੂੰ ਕਿਉਂਕਿ ਵਿਚਾਲੇ ਇੱਕ ਪੜ੍ਹਦਾ ਪੈ ਗਿਆ ਹਉਮੈ ਦਾ, 'ਮੈਂ' ਦਾ ਪੜ੍ਹਦਾ ਪੈ ਗਿਆ।

ਇਹ 'ਮੈਂ' ਜਾਵੇ ਕਿਵੇਂ? ਕੋਈ ਤਰੀਕਾ ਹੈ? ਮਹਾਰਾਜ਼ ਕਹਿੰਦੇ ਇਕੋ ਹੀ ਤਰੀਕਾ ਹੈ ਕਿ ਸਮਰੱਥ ਗੁਰੂ ਤੋਂ ਮੰਤਰ ਲੈ ਲਓ ਤੇ ਉਸ ਮੰਤਰ ਦਾ ਦਿਨ ਰਾਤ ਜਾਪ ਕਰ, ਮਿਹਨਤ ਕਰ, ਮਿਹਨਤ ਕਰਕੇ ਇਕ ਸਾਲ, 2 ਸਾਲ, 10 ਸਾਲ, 20 ਸਾਲ ਕੋਈ ਇਸ ਦਾ ਨੇਮ ਨਹੀਂ ਹੈ। ਇਸ ਦਾ ਲਗਾਤਾਰ ਜਾਪ ਕਰੀ ਜਾਹ, ਦਿਨ ਰਾਤ ਜਾਪ ਕਰੀ ਜਾਹ। ਜੇ ਕਰੇ ਜੀ! ਕੰਮ ਕਿਹੜੇ ਵੇਲੇ ਕਰੀਏ, ਜੇ ਅਸੀਂ ਜਾਪ ਹੀ ਕਰੀ ਗਏ? ਜਾਪ ਮਨ ਨੇ ਕਰਨਾ ਹੈ, ਜ਼ਬਾਨ ਨੇ ਕਰਨਾ ਹੈ, ਕੰਮ ਹੱਥਾਂ ਨੇ ਕਰਨਾ ਹੈ। ਤੁਰਨਾ ਪੈਰਾਂ ਨੇ ਹੈ, ਦੇਖਣਾ ਅੱਖਾਂ ਨੇ ਹੈ, ਸੁਣਨਾ ਕੰਨਾਂ ਨੇ ਹੈ ਤੇ ਉਹ ਤਾਂ ਰਸਨਾ ਦਾ ਕੰਮ ਹੈ। ਰਸਨਾ ਵਿਹਲੀ ਹੁੰਦੀ ਹੈ ਕੋਈ ਕੰਮ ਨਹੀਂ ਰੋਟੀ ਖਾਂਦੇ ਹਾਂ ਤਾਂ ਵੀ ਧਿਆਨ ਨਾਲ ਕਰ ਸਕਦੇ ਹਾਂ, ਰਸਨਾ ਆਪਣਾ ਕੰਮ ਕਰੇ। ਇਹ ਵਿਹਲਾ ਰਹਿੰਦਾ ਹੈ ਇੰਦਰਾ। ਅੱਖਾਂ ਦੇਖਦੀਆਂ ਰਹਿੰਦੀਆਂ ਹਨ ਕਦੇ ਸੁਸਤ ਨਹੀਂ ਹੁੰਦੀਆਂ, ਕੰਨ ਕਦੇ ਵੀ ਗਾਫਲ ਨਹੀਂ ਹੁੰਦੇ, ਮਾੜੀ ਜਿਹੀ ਆਵਾਜ਼ ਆਵੇ ਉਸੇ ਵੇਲੇ ਸੁਣਨ ਲੱਗ ਜਾਂਦੇ ਨੇ। ਸਪਰਸ਼ ਦਾ ਜੇ ਇੰਦਰਾ ਹੈ ਸਾਡੇ ਉੰਗਲੀ ਲਾ ਦਿਓ ਸਾਡੇ ਸਰੀਰ ਨੂੰ ਉਸੇ ਵੇਲੇ ਉਸ ਨੂੰ ਪਤਾ ਲਗ ਜਾਂਦਾ ਹੈ ਲੇਕਿਨ ਜੇ ਗਾਫਲ ਹੁੰਦੀ ਹੈ ਤਾਂ ਰਸਨਾ ਹੋਇਆ ਕਰਦੀ ਹੈ। ਇਸ ਨੂੰ ਰਸ ਨਹੀਂ ਆਇਆ ਤੇ ਰਸ ਨਾ ਆਉਣ ਕਰਕੇ ਇਹ ਇਸ ਪਾਸੇ ਨੂੰ ਚਲਦੀ ਨਹੀਂ।

ਸੋ ਮਹਾਰਾਜ਼ ਕਹਿੰਦੇ ਪਿਆਰਿਓ! ਜੇ ਰਸਨਾ ਕੰਮ ਪੂਰਾ ਨਹੀਂ ਕਰਦੀ ਤਾਂ -

ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ॥

ਪੰਨਾ - 1363

ਫੇਰ ਇਸ ਨੂੰ ਕੱਟ ਦੇਣਾ ਚਾਹੀਦਾ ਹੈ -

ਕੇ ਜਿਥਾ ਕਰਉ ਸਤ ਖੰਡ॥

ਜਾਮਿ ਨ ਉਚਰਸਿ ਸ੍ਰੀ ਗੋਬਿੰਦ॥

ਪੰਨਾ - 1163

ਤੇਰੇ ਮੁਖ ਤੋਂ ਕਦੇ ਵੀ ਵਾਹਿਗੁਰੂ, ਗੋਬਿੰਦ, ਅੱਲਾ, ਨਾਰਾਇਣ, ਰਾਮ ਨਹੀਂ ਨਿਕਲਦਾ ਤੌਰੇ ਤਾਂ 100 ਟੁਕੜਾ ਕਰ ਦੇਣਾ ਚਾਹੀਦਾ ਹੈ ਕਿਉਂਕਿ ਤੂੰ ਆਪਣੇ ਫਰਜ਼ ਤੋਂ ਉਲਟੀ ਹੋਈ ਹੋਈ ਹੈ। ਰਸਨਾ ਦਿੱਤੀ ਹੀ ਪ੍ਰਮੇਸ਼ਰ ਨੇ ਨਾਮ ਜੱਪਣ ਵਾਸਤੇ ਸੀ।

ਸੋ ਇਸ ਤਰ੍ਹਾਂ ਦੇ ਨਾਲ ਮਹਾਰਾਜ਼ ਕਹਿੰਦੇ ਕਿ ਜੇ ਮਨ ਦੇ ਵਿਚ ਵਸਾਉਣਾ ਹੈ, ਤਨ ਦੇ ਵਿਚ ਵਸਾਉਣਾ ਹੈ। ਜਦੋਂ ਮਨ ਦੇ ਵਿਚ ਵਸ ਜਾਣਾ ਹੈ। ਜੇ ਚੀਜ਼ ਮਨ ਵਿਚ ਵਸਦੀ ਹੈ ਉਹ ਤਨ ਵਿਚ ਵੀ ਵਸਦੀ ਹੈ। ਮਨ ਦੇ ਵਿਚ ਕ੍ਰੋਧ ਵਸ ਜਾਵੇ ਤਨ ਨੂੰ ਰੋਗੀ ਕਰ ਦਏਗਾ ਕਿਉਂਕਿ ਤਨ ਵਿਚ ਉਸ ਦਾ ਅਸਰ ਹੋ ਗਿਆ, ਤਨ ਵਿਚ ਵਸ ਗਿਆ। ਮਨ ਦੇ ਅੰਦਰ ਕੋਈ ਡਰ ਵਸ ਜਾਵੇ, ਮਿਹਦਾ ਵੀ ਕੰਮ ਕਰਨ ਤੋਂ ਹਟ ਜਏਗਾ, ਭੁੱਖ ਲੱਗਣ ਤੋਂ ਹੱਟ ਜਾਏਗੀ ਕਿਉਂਕਿ ਤਨ ਵਿਚ ਵੀ ਆ ਵਸਿਆ ਉਹ ਖਿਆਲ। ਮਹਾਰਾਜ਼ ਕਹਿੰਦੇ ਜੇ ਮਨ ਦੇ ਵਿਚ ਵਸ ਜਾਵੇ ਵਾਹਿਗੁਰੂ ਤਾਂ ਕੋਈ ਦੁਨੀਆਂ ਦਾ ਰੋਗ ਨਹੀਂ ਲੱਗੇਗਾ ਸਰੀਰ ਨੂੰ, ਤੰਦਰੁਸਤ ਹੋ

## ਹਿਮਾਲੀਅਨ ਯੋਗੀ ਦਾ ਸੰਗ

### (Walking With Himalayan Master)

ਡਾ. ਜਸਟਿਨ ਓਬਰਾਈਨ  
ਅਨੁਵਾਦਕ - ਡਾ. ਬੀਬੀ ਤੇਜਿੰਦਰ ਮਲਹੋਤਰਾ

#### ਮੈਂ ਕੌਣ ਹਾਂ

ਮਨੁੱਖ ਦਾ ਜਨਮ ਕੇਵਲ ਇਕ ਹਾਦਸਾ ਨਾ ਹੋ ਕੇ  
ਇਕ ਘਟਨਾ ਹੈ, ਇਸ ਘਟਨਾ ਦਾ ਇਕ ਮਨੋਰਥ ਹੈ,  
ਮੰਤਵ ਹੈ। ਮਨੁੱਖ ਦਾ ਜਨਮ ਕੋਈ ਉਦੇਸ਼, ਆਦਰਸ਼  
ਪ੍ਰਾਪਤੀ ਹੈ, ਉਦੇਸ਼ ਹੈ, ਵਾਹਿਗੁਰੂ ਨਾਲ ਮੇਲ ਉਸ ਨਾਲ  
ਇਕ ਹੋ ਕੇ ਪ੍ਰਮਾਤਮਾ  
ਵਿਚ ਲੀਨ ਹੋ ਕੇ ਜੀਵਨ  
ਜੀਉਣਾ ਤੇ ਸੰਸਾਰ ਤੋਂ  
ਉਪਰ ਰਹਿਣਾ, ਸੰਸਾਰ  
ਵਿਚ ਵਿਚਰਨਾ ਪਰ  
ਉਪਰ ਰਹਿ ਕੇ ਪਰੋਂ ਰਹਿ  
ਕੇ। ਹਰ ਇਕ ਮਨੁੱਖ ਜਦੋਂ  
ਸੰਸਾਰ ਵਿਚ ਆਉਂਦਾ ਹੈ  
ਉਸ ਕੋਲ ਉਹ ਸਾਰੇ  
ਸਾਧਨ, ਸਾਰੇ ਉਪਰਾਲੇ  
ਹੁੰਦੇ ਹਨ ਜਿਨ੍ਹਾਂ ਨਾਲ  
ਉਹ ਆਪਣੇ ਉਦੇਸ਼ ਦੀ  
ਪ੍ਰਾਪਤੀ ਕਰ ਸਕਦਾ ਹੈ।  
ਮਨੁੱਖ ਨੂੰ ਆਪਣੇ ਸਾਧਨ  
ਆਪਣੇ ਸੌਤ ਬੜੀ ਸੂਝ,  
ਬੂਝ ਤੇ ਬੜੀ ਸਮਝਦਾਰੀ  
ਨਾਲ ਵਰਤਣੇ ਚਾਹੀਦੇ  
ਹਨ।

ਆਧੁਨਿਕ ਸਿਖਿਆ  
ਸਾਨੂੰ ਸੰਸਾਰ ਵਿਚ  
ਵਿਚਰਨ ਦੀ, ਸੰਸਾਰ  
ਵਿਚ ਸਫਲ ਹੋਣ ਵਿਚ  
ਸਹਾਇਤਾ ਕਰਦੀ ਹੈ।  
ਅੱਜ ਦੀ ਸਿਖਿਆ ਸਾਨੂੰ  
ਆਪਣਾ ਆਪ ਜਾਨਣ  
ਵਿਚ ਸਹਾਈ ਨਹੀਂ ਹੁੰਦੀ।  
ਜਦੋਂ ਅਸੀਂ ਉਚ  
ਵਿਦਿਆਲਿਆਂ ਵਿਚੋਂ, ਵਿਸ਼ਵ ਵਿਦਿਆਲਿਆਂ 'ਚੋਂ  
ਕਾਮਯਾਬ ਹੋ ਕੇ ਚੰਗੇ ਨੰਬਰ ਲੈ ਕੇ ਪਾਸ ਹੁੰਦੇ ਹਾਂ, ਬਾਹਰ  
ਨਿਕਲਦੇ ਹਾਂ ਸਾਨੂੰ ਮਹਿਸੂਸ ਹੁੰਦਾ ਹੈ, ਸਾਡਾ ਅੰਦਰ ਖਾਲੀ  
ਹੈ, ਕੋਈ ਸੰਭਾਵਾਵਾਂ ਨਹੀਂ। ਜੀਵਨ ਦਾ ਪ੍ਰਸ਼ਨ, ਉਥੋਂ ਹੀ  
ਖੜ੍ਹਾ ਰਹਿੰਦਾ ਹੈ, ਉਹ ਪ੍ਰਸ਼ਨ ਹੈ, ਮੈਂ ਕੌਣ ਹਾਂ? ਮੈਂ ਕਿਥੋਂ  
ਆਇਆ ਹਾਂ? ਜੀਵਨ ਮਨੋਰਥ ਕੀ ਹੈ? ਮੈਂ ਕਿਥੋਂ  
ਜਾਵਾਂਗਾ? ਉਹ ਸਿਖਿਆ ਜਿਹੜੀ ਸਾਨੂੰ ਖੁਸ਼ੀਆਂ ਬਖਸ਼  
ਸਕਦੀ ਹੈ, ਅਨੰਦ ਦੇ ਸਕਦੀ ਹੈ, ਦੁਖਾਂ ਸੰਤਾਪਾਂ ਤੋਂ

ਡਾ. ਸਵਾਮੀ ਰਾਮ ਜੀ

ਛਟਕਾਰਾ ਦੁਆ ਸਕਦੀ ਹੈ ਉਹ ਤਾਂ ਕਿਤੇ ਹੈ ਹੀ ਨਹੀਂ,  
ਉਹ ਤਾਂ ਸਾਡੇ ਜੀਵਨ ਦਾ ਹਿੱਸਾ ਹੀ ਨਹੀਂ ਹੈ। ਸਾਨੂੰ  
ਇਹ ਦੱਸਿਆ ਹੀ ਨਹੀਂ ਜਾਂਦਾ ਕਿ ਅੰਦਰ ਕਿਸ ਤਰ੍ਹਾਂ  
ਜਾਣਾ ਹੈ, ਆਪਣੇ ਅੰਦਰ ਕਿਵੇਂ ਝਾਤੀ ਮਾਰਨੀ ਹੈ,  
ਪ੍ਰਮਾਤਮਾ ਨੂੰ ਕਿਵੇਂ ਆਪਣੀ ਆਤਮਾ ਵਿਚ ਦੇਖਣਾ ਹੈ,  
ਕਿਵੇਂ ਅੰਦਰੋਂ ਪੁਸ਼ਟੀ ਲੈਣੀ  
ਹੈ, ਸੰਪੂਰਨ ਹੋਣਾ ਹੈ।

ਆਪਣੇ ਆਪ ਨੂੰ ਜਾਨਣ  
ਲਈ ਤੁਹਾਨੂੰ ਕਿਤੇ ਜਾਣਾ  
ਨਹੀਂ ਪੈਂਦਾ, ਤੁਹਾਨੂੰ ਸਮੱਸਤ  
ਤੋਂ ਸੁਖਮ ਤੇ ਜਾਣਾ ਪੈਂਦਾ  
ਹੈ, ਫੌਰ ਉਸ ਤੋਂ ਅੱਗੇ ਹੋਰ  
ਸੁਖਮ ਤਕ ਤੇ ਅੰਤ ਵਿਚ  
ਕੇਵਲ ਸੁਖਮ ਤੇ ਜੋ ਜੀਵਨ  
ਦਾ ਤੱਤ ਹੈ, ਤੁਹਾਨੂੰ ਆਪਾ  
ਚੀਨ ਕੇ ਅੰਦਰ ਜਾ ਕੇ  
ਲੱਭਣਾ ਪੈਂਦਾ ਹੈ, ਖੋਜਣਾ  
ਪੈਂਦਾ ਹੈ, ਤੁਹਾਨੂੰ ਅਭਿਆਸ  
ਕਰਨਾ ਪੈਂਦਾ ਹੈ, ਅਭਿਆਸ  
ਹੋਰ ਅਭਿਆਸ।

**ਅਧਿਆਇ ਗਿਆਰੂਵਾਂ**  
**ਦੋ ਪਾਸੇ ਦਾ ਜੀਵਨ**

ਮੈਂ ਬਾਹਰ ਬਾਗ ਵਿਚ  
ਖੜ੍ਹਾ ਸੀ ਤੇ ਆਸ ਕਰ  
ਰਿਹਾ ਸੀ ਕੋਈ ਆ ਜਾਵੇ  
ਤਾਂ ਰਲ ਕੇ ਅਸੀਂ ਇਹ  
ਕੜ੍ਹਾ ਕਰਕਟ ਸਾਫ਼ ਕਰ  
ਦੇਈਏ, ਇਸ ਤਰ੍ਹਾਂ  
ਦੂਸਰਿਆਂ ਦੀ ਸਹਾਇਤਾ  
ਨਾਲ ਕੰਮ ਛੇਤੀ ਹੋ ਜਾਏਗਾ। ਪਤਾ ਹੀ ਨਹੀਂ ਲੱਗਾ ਕਿ  
ਕਿਥੋਂ ਮੁੰਡਿਆਂ ਦਾ ਟੋਲਾ ਆ ਗਿਆ, ਮੈਂ ਇਕ ਦਮ ਹੈਰਾਨ  
ਹੋ ਗਿਆ ਕਿ ਇਹ ਇਕ ਦਮ ਕਿਥੋਂ ਆ ਗਏ, ਮੈਂ ਤਾਂ  
ਕਿਸੇ ਨੂੰ ਕਿਹਾ ਹੀ ਨਹੀਂ। ਮੈਂ ਉਨ੍ਹਾਂ ਨੂੰ ਕੰਮ ਕਰਦਿਆਂ  
ਦੇਖ ਹੀ ਰਿਹਾ ਸੀ ਕਿ ਸਵਾਮੀ ਜੀ ਆ ਗਏ, ਤੁਹਾਨੂੰ  
ਕੇਵਲ ਸੋਚਣ ਦੀ ਲੋੜ ਹੈ, ਉਨ੍ਹਾਂ ਨੇ ਕਿਹਾ। ਮੈਂ ਉਨ੍ਹਾਂ  
ਵਲ ਬੜੇ ਸੰਦੇਹ ਨਾਲ ਦੇਖਣ ਲਗ ਪਿਆ, ਮੈਨੂੰ ਇਹ  
ਸਮਝਣ ਨੂੰ ਇਕ ਮਿੰਟ ਲੱਗਾ ਕਿ ਇਹ ਮੁੰਡੇ ਸਵਾਮੀ ਜੀ

ਨੇ ਭੇਜੋ ਹਨ ਕਿਉਂਕਿ ਮੈਂ ਇਸ ਤਰ੍ਹਾਂ ਇੱਛਾ ਕੀਤੀ ਸੀ, ਮੈਂ ਤੇਰੇ ਅੰਦਰ ਹੋ ਕੇ ਵੀ ਜੀਵਨ ਜੀਉਂਦਾ ਹਾਂ, ਸਵਾਮੀ ਜੀ ਕਹਿਣ ਲੱਗੇ। ਮੈਂ ਬਿਲਕੁਲ ਹੈਰਾਨ ਰਹਿ ਗਿਆ, ਹੱਕਾ ਬੱਕਾ ਹੋ ਗਿਆ, ਮੈਂ ਅੱਗੇ ਹੋ ਕੇ ਉਨ੍ਹਾਂ ਨੂੰ ਗਲਵਕੜੀ ਪਾਈ ਤੇ ਆਪਣਾ ਸਿਰ ਉਨ੍ਹਾਂ ਦੀ ਛਾਤੀ ਤੇ ਰੱਖ ਦਿਤਾ।

ਜਦੋਂ ਮੈਂ ਲੋਇਲਾ ਵਿਸ਼ਵਵਿਦਿਆਲਾ ਦੇ ਆਖਰੀ ਸਾਲ ਵਿਚ ਪੁੱਜਾ ਮੈਂ ਦੋ ਜੀਵਨ ਜੀਣ ਲਗ ਪਿਆ, ਬੁੱਧੀਜੀਵੀਆਂ ਦੀ ਪਰੰਪਰਾ ਅਨੁਸਾਰ ਮੇਰਾ ਸਾਰਾ ਦਿਨ ਵਿਸ਼ਵਵਿਦਿਆਲੇ ਵਿਚ ਲਗਦਾ। ਜਦੋਂ ਸ਼ਾਮ ਪੈਂਦੀ ਮੈਂ ਅਧਿਆਤਮਵਾਦ ਦੇ ਡੂੰਘੇ ਅਨੁਵਾਦ ਵਿਚ ਪੈਂਦਾ ਤੇ ਆਪਣੀ ਚੇਤਨਾ ਨੂੰ ਕੁਰੈਦਦਾ। ਰਾਤ ਨੂੰ ਜਦੋਂ ਮੈਂ ਸਵਾਮੀ ਜੀ ਦੇ ਸਾਮ੍ਰਾਣੇ ਬੈਠਦਾ ਮੈਨੂੰ ਲਗਦਾ ਜਿਵੇਂ ਮੈਂ ਜਾਦੁਗਰ ਨੂੰ ਸੁਣ ਰਿਹਾ ਹੋਵਾਂ ਤੇ ਸਾਮ੍ਰਾਣੇ ਜਾਦੁਗਰ ਬੈਠਾ ਹਰ ਇਕ ਸ਼ਕਤੀ ਦਿਖਾਣ ਨੂੰ ਤਿਆਰ ਬੈਠਾ ਹੋਵੇ। ਇਸ ਤਰ੍ਹਾਂ ਮੈਂ ਬਹੁਤ ਉਤੇਜਿਤ ਹੁੰਦਾ, ਐਨਾ ਕਿ ਮੈਂ ਬਚਪਨ ਵਿਚ ਵੀ ਨਹੀਂ ਸੀ ਹੁੰਦਾ।

ਜਦੋਂ ਅਸੀਂ ਕਲਾਸਾਂ ਨਹੀਂ ਸੀ ਲਗਾ ਰਹੇ ਹੁੰਦੇ, ਮੈਂ ਸਵਾਮੀ ਜੀ ਦੇ ਜੀਵਨ ਦੀਆਂ ਕਥਾਵਾਂ ਸੁਣਦਾ। ਉਨ੍ਹਾਂ ਦੇ ਪ੍ਰਵਚਨ ਸੁਣਦਾ, ਰਾਤ ਨੂੰ ਉਨ੍ਹਾਂ ਨਾਲ ਬੈਠੇ ਰਹਿੰਦੇ। ਜੋ ਮੈਂ ਉਨ੍ਹਾਂ ਨਾਲ ਬੈਠ ਕੈ ਸਿਖਿਆ ਉਹ ਬਹੁਤ ਹੀ ਅਨਮੌਲ ਸੀ। ਉਸ ਨਾਲ ਮੇਰੀ ਚੇਤਨਤਾ ਵਿਚ ਵਾਧਾ ਹੋਇਆ, ਮੈਨੂੰ ਮਨੁੱਖੀ ਚੇਤਨਤਾ ਦੀ ਵਡਿਆਈ ਦਾ ਪਤਾ ਲੱਗਾ। ਮੈਂ ਜੋ ਵੀ ਗਰੀਬ ਜਾਂ ਮੱਧ ਕਾਲੀਨ ਦੀ ਫਿਲੋਸਫੀ ਪੜ੍ਹੀ ਸੀ, ਮੈਨੂੰ ਇਸ ਤਰ੍ਹਾਂ ਕੇਵਲ ਕਿਤਾਬੀ ਗਿਆਨ ਹੀ ਪ੍ਰਾਪਤ ਹੋਇਆ ਸੀ ਪਰ ਸਰੀਰ ਤੇ ਮਨ ਦਾ ਸਬੰਧ, ਸਰੀਰ ਤੋਂ ਦਿਮਾਗ ਦੇ ਸਬੰਧ ਬਾਰੇ ਮੈਨੂੰ ਕੋਈ ਵੀ ਗਿਆਨ ਪ੍ਰਾਪਤ ਨਹੀਂ ਹੋਇਆ ਸੀ। ਤਰਕ ਤੋਂ ਅੱਗੇ ਉਹ ਕਿਤੇ ਨਹੀਂ ਲੈ ਜਾਂਦੇ। ਮੇਰੇ ਸਾਬੀ ਮਨ ਨੂੰ ਕੇਵਲ ਇਕ ਵਿਵੇਕਸ਼ੀਲ ਵਿਸ਼ਾ ਹੀ ਸਮਝਦੇ ਹਨ ਜਿਸ ਦੀਆਂ ਬੇਅੰਤ ਧਾਰਨਾ ਹਨ ਤੇ ਬੇਅੰਤ ਸਿਧਾਂਤ ਹਨ। ਉਨ੍ਹਾਂ ਦੇ ਜੀਵਨ ਇਸ ਸਿਧਾਂਤ ਦਾ ਪਤੀਕ ਹਨ। ਉਨ੍ਹਾਂ ਦਾ ਵਤੀਰਾ ਬਿਲਕੁਲ ਇਸ ਤਰ੍ਹਾਂ ਹੁੰਦਾ ਜਿਵੇਂ ਕੋਈ ਡਾਕਟਰ ਬਣਨ ਲਈ ਦਾਖਲ ਹੋਏ ਤੇ ਪਹਿਲੀ ਪੁਸਤਕ ਪੜ੍ਹ ਕੇ ਹੀ ਆਪਣੇ ਆਪ ਨੂੰ ਡਾਕਟਰ ਸਮਝਣ ਲਗ ਪਵੇ।

ਪੀਰ ਵਿਲਾਇਤ ਖਾਨ ਜਦੋਂ ਸਾਡੇ ਆਸ਼ਰਮ ਆਏ ਉਨ੍ਹਾਂ ਨੇ ਮੇਰੇ ਜੀਵਨ ਤੇ ਬਹੁਤ ਪ੍ਰਭਾਵ ਪਾਇਆ। ਉਨ੍ਹਾਂ ਨੇ ਦੱਸਿਆ ਕਿ ਅੱਜ ਦਾ ਭੈਤਿਕ ਵਿਗਿਆਨ, ਪ੍ਰਕ੍ਰਿਤੀ ਵਿਗਿਆਨ, ਪੁਰਾਤਨ ਸਿਖਿਆ ਦੇ ਬਹੁਤ ਨੇੜੇ ਹੋ ਗਿਆ ਹੈ। ਮੈਨੂੰ ਉਨ੍ਹਾਂ ਦਾ ਆਸ਼ਰਮ ਵਿਚ ਆ ਕੇ ਰਹਿਣਾ ਬਹੁਤ ਹੀ ਚੰਗਾ ਲੱਗਾ, ਖਾਸ ਕਰਕੇ ਜਦੋਂ ਮੈਂ ਤੇ ਬਹੁਤ ਸੀ ਉਨ੍ਹਾਂ ਨੂੰ ਹਵਾਈ ਅੱਡੇ ਤੇ ਛੱਡਣ ਗਏ, ਉਹ ਅਨੁਭਵ ਬਹੁਤ ਹੀ ਚੰਗਾ ਲੱਗਾ। ਜਦੋਂ ਉਥੇ ਪਹੁੰਚ ਕੇ ਪਤਾ ਲੱਗਾ ਕਿ ਜਹਾਜ਼ ਚਾਰ ਘੰਟੇ ਲੇਟ ਹੈ ਤਾਂ ਹੋਰ ਵੀ ਚੰਗਾ ਲੱਗਾ। ਉਹ ਇਕ ਸੂਫੀ ਹਨ, ਉਨ੍ਹਾਂ ਨੇ ਸਾਨੂੰ ਆਪਣੇ ਪਿਤਾ ਦੀਆਂ ਗੱਲਾਂ ਸੁਣਾ ਕੇ ਸਾਨੂੰ ਪੂਰੀ ਤਰ੍ਹਾਂ ਨਾਲ ਕੀਲ ਕੇ ਰੱਖਿਆ।

ਉਨ੍ਹਾਂ ਦੇ ਪਿਤਾ ਦਾ ਨਾਮ ਸੂਫੀ ਹਜ਼ਰਤ ਇਨਾਇਤਖਾਨ ਸੀ। ਉਨ੍ਹਾਂ ਨੇ ਸਾਨੂੰ ਆਪਣੀ ਇਕ ਖਾਸ ਰੁਚੀ ਬਾਜ਼ ਪਾਲਣ ਬਾਰੇ ਦੱਸਿਆ।

ਕੁਝ ਸਾਲਾਂ ਵਿਚ ਮੈਂ ਸਵਾਮੀ ਜੀ ਨੂੰ ਉਘੇ ਸਿਖਿਅਕਾਂ ਨਾਲ ਤੇ ਹੋਰ ਪਤਵੰਤਿਆਂ ਨਾਲ ਗੱਲਬਾਤ ਕਰਦਿਆਂ ਦੇਖਿਆ, ਮੈਂ ਬਿਲਕੁਲ ਉਨ੍ਹਾਂ ਦੇ ਨਾਲ ਖੜਕ ਸੀ ਜਦੋਂ ਉਨ੍ਹਾਂ ਨੇ ਅਨੰਦਮਈ ਮਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਗਲਵਕੜੀ ਵਿਚ ਲਿਆ। ਜਦੋਂ ਪੀਰ ਵਲਾਇਤਖਾਨ ਨਾਲ ਗੱਲਬਾਤ ਕੀਤੀ, ਸੁਆਮੀ ਸਚਿਦਾਨੰਦ ਜੀ ਨਾਲ, ਯੋਗੀ ਭਜਨ ਨਾਲ, ਐਸਲੇ ਮੈਨਟੈਗੋ ਨਾਲ, ਵਾਟਰ ਉਹਾਸ਼੍ਵ ਨਾਲ ਗਬੀ ਜ਼ਮਾਨ, ਗਬੀ ਗਿਲਬਰ ਨਾਲ, ਡੇਵਸ, ਵਰਜੀਨੀਆ ਸਾਟੀਰ ਨਾਲ ਇਗੀਨਾ ਟਿਊਡੀ ਨਾਲ ਜਗਦੀਸ਼ ਦਾਵੇ ਨਾਲ ਮਨੂੰ ਸ਼੍ਰੀ ਚਿਤਰਭਾਨੂ ਨਾਲ, ਵਸੰਤ ਲਾਡ ਗੋਸੁਆਮੀ ਕ੍ਰਿਆਨੰਦ। ਸਵਾਮੀ ਜੀ ਦਾ ਚਿਹਰਾ ਸਦਾ ਪੁਸ਼ਟੀ ਨਾਲ ਭਰਿਆ ਹੁੰਦਾ ਉਹ ਆਪਣੀ ਸ਼ਕਤੀ ਜਿਵੇਂ ਵੰਡ ਰਹੇ ਹੋਣ ਦਿਲ ਤੇ ਦਿਮਾਗ ਦੋ ਪੱਧਰਾਂ ਤੇ ਮਿਲ ਰਹੇ ਹੋਣ, ਬਾਅਦ ਵਿਚ ਮੈਂ ਸਵਾਮੀ ਜੀ ਨੂੰ ਮੁਲਾਕਾਤ ਬਾਰੇ ਪੁਛਦਾ ਤੇ ਆਮ ਤੌਰ ਤੇ ਸਵਾਮੀ ਜੀ ਮੁਸਕਰਾ ਕੇ ਕਹਿੰਦੇ, ਕਿੰਨੀ ਮਹਾਨ ਆਤਮਾ।

ਇਕ ਸ਼ਾਮ ਸਵਾਮੀ ਜੀ ਨੇ ਮਨ ਤੇ ਸੁਭਾਅ ਤੇ ਪ੍ਰਵਚਨ ਕੀਤੇ। ਉਹ ਕਹਿਣ ਲੱਗੇ, ਮਨ ਦੂੰਦ ਤੇ ਵਿਪਰੀਤ ਸ਼ਕਤੀਆਂ ਦਾ ਇਕ ਯੁਧ ਸਥਾਨ ਹੈ। ਮਨ ਦਾ ਸੁਭਾਅ ਹੈ ਬਾਹਰ ਵਲ ਜਾਣਾ ਇੰਦ੍ਰੀਆਂ ਵਲ ਦੌੜਨਾ, ਮਨ ਹਰ ਚੀਜ਼ ਦੇ ਚਿੰਨ ਹਰ ਚੀਜ਼ ਦਾ ਅਕਸ ਲੈਣ ਲਈ ਤਿਆਰ ਰਹਿੰਦਾ ਹੈ, ਸਾਰੇ ਵਿਸ਼ੇ ਮਨ ਨੂੰ ਆਪਣੇ ਵਲ ਖਿੱਚਣ ਦੀ ਕੋਸ਼ਿਸ਼ ਕਰਦੇ ਹਨ। ਇਹ ਹੀ ਕਾਰਣ ਹੈ ਇਕ ਆਮ ਬੰਦਾ ਮਾਨਸਿਕ, ਸੰਵੇਗਕ ਤਨਾਓ ਵਿਚ ਫਸਿਆ ਰਹਿੰਦਾ ਹੈ। ਇਸ ਕਾਰਣ ਕਰਕੇ ਸਿਹਤ ਖਰਾਬ ਹੋ ਜਾਂਦੀ ਹੈ। ਹਰ ਵੇਲੇ ਕੁੜੇ ਰਹਿੰਦੇ ਹਨ, ਮਨ ਦੇ ਦੂੰਦ ਨੂੰ ਹੋਰ ਬਲ ਮਿਲਦਾ ਹੈ, ਮਨ ਦੀ ਖਿੱਚ ਧੂ ਹੋਰ ਵਧਦੀ ਹੈ। ਫੇਰ ਉਹ ਆਪਣੇ ਆਪ ਨੂੰ ਨਖੇਧਣ ਲੱਗ ਪੈਂਦੇ ਹਨ ਕਿਉਂਕਿ ਮਨ ਵਿਚ ਹਰ ਤਰ੍ਹਾਂ ਦੇ ਵਿਚਾਰ ਘੁੰਮਦੇ ਰਹਿੰਦੇ ਹਨ। ਇਸ ਕਰਕੇ ਆਪਣੇ ਆਪ ਨੂੰ ਦੁਖ ਦੇਣਾ, ਤਪਾਉਣਾ ਠੀਕ ਨਹੀਂ ਹੈ ਹਰ ਇਕ ਮਜ਼ਹਬ ਨੇ ਇਸ ਤਰ੍ਹਾਂ ਕਰਨ ਨੂੰ ਨਖੇਦਿਆ ਹੈ।

ਸਵਾਮੀ ਜੀ ਜੋ ਕੁਝ ਵੀ ਕਹਿ ਰਹੇ ਸੀ ਮੈਨੂੰ ਲਗ ਰਿਹਾ ਸੀ ਜਿਵੇਂ ਮੇਰੇ ਪਿਛੋਕੜ ਦੇ ਜੀਵਨ ਬਾਰੇ ਹੀ ਦਸ ਰਹੇ ਹੋਣ, ਮੇਰੇ ਆਪਣੇ ਪਿਛਲੇ ਅਨੁਭਵ ਸਾਮ੍ਰਾਣੇ ਆ ਰਹੇ ਸੀ, ਜੇ ਮਨ ਨੇ ਸਦਾ ਅਸ਼ਾਂਤ ਹੀ ਰਹਿਣਾ ਹੈ, ਅਸ਼ਾਂਤੀ ਦੇ ਵਿਚਾਰ ਹੀ ਆਪਣੇ ਅੰਦਰ ਰਖਣੇ ਹਨ, ਮਨੁੱਖ ਕਿਵੇਂ ਸੁਤੰਤਰ ਮਹਿਸੂਸ ਕਰ ਸਕਦਾ ਹੈ।

ਸਵਾਮੀ ਜੀ ਕਹਿ ਰਹੇ ਸੀ, ਤੁਹਾਡਾ ਮਨ ਸਭ ਤੋਂ ਵੱਡਾ ਤੁਹਾਡਾ ਮਿਤਰ ਹੈ ਤੇ ਸਭ ਤੋਂ ਵੱਡਾ ਦੁਸ਼ਮਣ। ਲੋਕੀ ਸਰੀਰ ਨੂੰ ਸਿਧਾਉਂਦੇ ਹਨ, ਖੇਡਾਂ ਖੇਡਦੇ ਹਨ, ਆਪਣੀ ਸ਼ਕਤੀ ਵਧਾਉਂਦੇ ਹਨ, ਕੀ ਕਦੀ ਉਨ੍ਹਾਂ ਨੇ ਮਨ ਨੂੰ

ਸਿਖਾਣ ਦਾ ਯਤਨ ਕੀਤਾ। ਜੇ ਤੁਸੀਂ ਮਨ ਨੂੰ ਨਹੀਂ ਸਿਧਾਉਂਦੇ ਤਾਂ ਤੁਸੀਂ ਮਨ ਦੇ ਵਿਕਾਰਾਂ ਨੂੰ ਕਿਵੇਂ ਕਾਬੂ ਕਰ ਸਕਦੇ ਹੋ, ਮਨ ਦੀਆਂ ਲਹਿਰਾਂ, ਮਨ ਦੇ ਵਹਿਮ ਭਰਮਾਂ ਨੂੰ ਕਿਵੇਂ ਕੰਟਰੋਲ ਕਰ ਸਕਦੇ ਹੋ। ਤੁਸੀਂ ਤਾਂ ਬਹੁਤ ਠੀਕ ਹੋ, ਚੰਗੇ ਹੋ ਪਰ ਤੁਹਾਡਾ ਮਨ ਤੁਹਾਡੀ ਸਮਸਿਆ ਹੈ। ਇਹ ਹੀ ਕੋਈ ਨਾ ਕੋਈ ਸਮੱਸਿਆ ਤੁਹਾਡੇ ਲਈ ਖੜ੍ਹੀ ਕਰਕੇ ਰਖਦਾ ਹੈ।

ਮੈਨੂੰ ਬੜਾ ਅਜੀਬ ਲੱਗਾ ਕਿ ਗੱਡੀ ਦੀ ਤੁਲਨਾ ਮਨ ਨਾਲ ਕੌਤੀ ਗਈ। ਮੈਂ ਤਾਂ ਸਾਰੀ ਜ਼ਿੰਦਗੀ ਮਨ ਨੂੰ ਪੜ੍ਹਨ ਪੜ੍ਹਾਣ ਵਿਚ ਲਗਾਉਂਦਾ ਰਿਹਾ। ਇਕ ਵਿਦਿਆਰਥੀ ਦਾ ਸੁਚਜਾ ਹੋਣਾ ਉਸ ਦੀ ਸਮਝ, ਉਹ ਕਿੰਨਾ ਸਮਝ ਸਕਿਆ ਹੈ, ਕੀ ਸਮਝਦਾ ਹੈ ਇਸ ਤੋਂ ਪਤਾ ਲਗਦਾ ਹੈ। ਪੜ੍ਹਾਈ ਦਾ ਮੰਤਵ ਇਹ ਹੀ ਮੰਨਿਆ ਜਾਂਦਾ ਹੈ ਕਿ ਵਿਦਿਆਰਥੀ ਕਿਵੇਂ ਆਪਣੇ ਵਿਚਾਰ ਮਨ ਵਿਚੋਂ ਲੈ ਕੇ ਪੜ੍ਹਾਈ ਵਿਚ ਲਗਾ ਸਕਦਾ ਹੈ। ਏਥੇ ਮੇਰਾ ਗੁਰੂ ਮੈਨੂੰ ਦਸ ਰਿਹਾ ਹੈ ਮਨ ਹੀ ਤੁਹਾਡਾ ਵਿਸ਼ਾ ਹੈ, ਮਨ ਨੂੰ ਸਮਝਣ ਦੀ ਲੋੜ ਹੈ, ਉਸ ਨੂੰ ਜਾਨਣ ਦੀ ਲੋੜ ਹੈ। ਕਿੰਨੀ ਨਵੀਂ ਗੱਲ ਲਗ ਰਹੀ ਹੈ।

ਅੱਗੇ ਚੱਲ ਕੇ ਉਨ੍ਹਾਂ ਨੇ ਆਪਣੇ ਜੀਵਨ ਦੀ ਇਕ ਘਟਨਾ ਸੁਣਾਈ। ਇਕ ਦਿਨ ਸ਼ਾਮ ਨੂੰ ਮੈਂ ਤੇ ਮੇਰੇ ਗੁਰੂ ਭਾਈ ਤੀਹ ਮੀਲ ਤੁਰ ਕੇ ਸ਼ਾਮ ਨੂੰ ਬਦਰੀਨਾਥ ਲੰਘ ਕੇ ਕੋਈ ਦੋ ਮੀਲ ਅੱਗੇ ਜਾ ਕੇ ਆਰਾਮ ਕਰ ਰਹੇ ਸੀ, ਮੈਂ ਬਹੁਤ ਥੱਕਿਆ ਹੋਇਆ ਸੀ ਤੇ ਛੇਤੀ ਹੀ ਸੌਂ ਗਿਆ। ਪਰ ਮੈਂ ਐਨਾ ਥੱਕਿਆ ਹੋਇਆ ਸੀ ਕਿ ਮੇਰੀ ਨੀਂਦ ਵੀ ਉਖੜ ਰਹੀ ਸੀ। ਠੰਢ ਬਹੁਤ ਸੀ ਤੇ ਮੇਰੇ ਕੋਲ ਕੋਈ ਕੰਬਲ ਵੀ ਨਹੀਂ ਸੀ। ਮੈਂ ਆਪਣੇ ਹੱਥ ਗਲੇ ਦੇ ਦੁਆਲੇ ਲਪੇਟ ਲਏ ਤਾਂ ਜੋ ਮੈਨੂੰ ਨਿੱਘ ਆ ਜਾਵੇ, ਆਮ ਤੌਰ ਤੇ ਮੈਨੂੰ ਸੁਪਨੇ ਨਹੀਂ ਆਉਂਦੇ ਪਰ ਉਸ ਰਾਤ ਮੈਨੂੰ ਸੁਪਨਾ ਆਇਆ ਕਿ ਰਾਖਸ਼ਸ਼ ਮੇਰਾ ਗਲਾ ਘੁੱਟ ਰਿਹਾ ਹੈ, ਉਹ ਦੋਨੋਂ ਹੱਥਾਂ ਨਾਲ ਮੈਨੂੰ ਦਬੋਚ ਰਿਹਾ ਹੈ। ਜਦੋਂ ਮੇਰੇ ਗੁਰੂ ਭਾਈ ਨੇ ਦੇਖਿਆ ਕਿ ਮੈਂ ਸਾਰੋਂ ਸਾਹ ਹੋਇਆ ਪਿਆ ਹਾਂ, ਮੈਂ ਬਹੁਤ ਕਸ਼ਟ ਵਿਚ ਹਾਂ, ਉਸ ਨੇ ਮੈਨੂੰ ਉਠਾਇਆ। ਮੈਂ ਕਿਹਾ, ਕੋਈ ਮੇਰਾ ਗਲਾ ਘੁੱਟ ਰਿਹਾ ਸੀ, ਉਸ ਨੇ ਮੈਨੂੰ ਦੱਸਿਆ ਕਿ ਮੇਰੇ ਆਪਣੇ ਹੱਥ ਹੀ ਮੇਰਾ ਗਲਾ ਘੁੱਟ ਰਹੇ ਸੀ।

ਜਿਸ ਨੂੰ ਤੁਸੀਂ ਰਾਖਸ਼ਸ਼ ਕਹਿੰਦੇ ਹੋ ਉਹ ਤੁਹਾਡਾ ਹੀ ਹਿੱਸਾ ਹੈ, ਤੁਹਾਡਾ ਆਪਣਾ ਹੀ ਭਾਗ ਹੈ, ਇਹ ਕਹਿਣਾ ਕਿ ਕੋਈ ਰਾਖਸ਼ਸ਼ ਹੈ, ਕੋਈ ਬੁਰੀ ਚੀਜ਼ ਹੈ, ਇਹ ਸਾਡੇ ਆਪਣੇ ਮਨ ਦੀਆਂ ਹੀ ਗੱਲਾਂ ਹਨ, ਅਗਿਆਨ ਹੈ, ਮਨ ਦਾ ਵਿਕਾਰ ਹੈ। ਮਨੁੱਖ ਦਾ ਮਨ ਇਕ ਜਾਦੂਗਰ ਦੇ ਨਾਲ ਇਕ ਅਜੂਬਾ ਵੀ ਹੈ। ਇਹ ਭੂਤ ਪਿਸਾਚ ਵੀ ਬਣ ਸਕਦਾ ਹੈ, ਇਹ ਪ੍ਰਮਾਤਮਾ ਵੀ ਬਣ ਸਕਦਾ ਹੈ। ਕਿਸੇ ਸਮੇਂ ਵੀ ਕੁਝ ਵੀ ਕਰੋ ਸਕਦਾ ਹੈ। ਇਸ ਦੀਆਂ ਸ਼ਕਤੀਆਂ ਬੇਅੰਤ ਹਨ। ਇਹ ਤੁਹਾਡਾ ਸਭ ਤੋਂ ਵੱਡਾ ਦੋਸਤ ਤੇ ਸਭ ਤੋਂ ਵੱਡਾ ਦੁਸ਼ਮਣ ਬਣ ਸਕਦਾ ਹੈ ਜਿਵੇਂ ਕਿ ਕਬੀਰ ਜੀ ਨੇ ਫੁਰਮਾਇਆ ਹੈ, ‘ਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ॥ ਮਨ ਹੀ ਮਨ ਸਿਉ ਕਰੈ ਕਬੀਰਾ ਮਨ ਸਾ ਮਿਲਿਆ ਨ ਕੋਇ॥’ (ਪੰਨਾ 342)

ਮਨ ਹੀ ਤੁਹਾਨੂੰ ਸਵਰਗ ਜਾ ਨਰਕ ਦੇ ਸਕਦਾ ਹੈ। ਸਾਧਿਆ ਹੋਇਆ ਮਨ ਸਭ ਤੋਂ ਵੱਧ ਸ਼ਕਤੀਸ਼ਾਲ ਹੋ ਸਕਦਾ ਹੈ। ਪੱਛਮ ਵਿਚ ਅਸੀਂ ਬਾਹਰੀ ਠਾਠ ਬਾਠ ਬਾਰੇ ਵਧੇਰੇ ਗਿਆਨ ਰਖਦੇ ਹਾਂ, ਬਾਹਰੀ ਆਦਰਸ਼ ਸਾਡੇ ਜੀਵਨ ਦਾ ਆਧਾਰ ਹਨ। ਕਿਸੇ ਹੱਦ ਤਕ ਇਹ ਠੀਕ ਹੈ। ਲੋਕਾਂ ਦੇ ਮਨ ਬਾਹਰੀ ਮਸਲਿਆਂ ਵਿਚ ਐਨੇ ਉਲੱਝੇ ਪਏ ਹਨ ਕਿ ਉਹ ਆਪਣੇ ਅੰਦਰ ਦੇਖਣ ਲਈ ਤਿਆਰ ਹੀ ਨਹੀਂ। ਸੰਸਾਰ ਤਾਂ ਝਮੇਲਿਆਂ ਦਾ ਗੜ੍ਹ ਹੈ। ਸੰਸਾਰ ਤੁਹਾਨੂੰ ਸ਼ਾਂਤੀ ਨਹੀਂ ਦੇ ਸਕਦਾ, ਸੰਸਾਰ ਸ਼ਾਂਤ ਹੈ ਹੀ ਨਹੀਂ। ਜੇ ਤੁਸੀਂ ਆਪਣੇ ਮਨ ਨੂੰ ਬਾਹਰੀ ਬਣਾ ਕੇ ਰਖੋਗੇ ਤਾਂ ਤੁਹਾਨੂੰ ਇਸ ਦਾ ਕੋਈ ਲਾਭ ਨਹੀਂ ਮਿਲਣ ਵਾਲਾ।

ਮਨੁੱਖ ਦਾ ਮਨ ਸਮੇਂ ਨਾਲ, ਜਗ੍ਹਾ ਨਾਲ ਹਰ ਤਰ੍ਹਾਂ ਦੀ ਅਪੱਤੀ ਨਾਲ ਸਮਝੋਤਾ ਕਰ ਲੈਂਦਾ ਹੈ। ਅਸੀਂ ਇਹੋ ਜਿਹੇ ਸਮਾਜ ਵਿਚ ਰਹਿੰਦੇ ਹਾਂ ਜਿਸ ਕੋਲ ਸਮਾਂ ਨਹੀਂ ਹੈ। ਇਹ ਇਕ ਨਸ਼ੇ ਦੀ ਤਰ੍ਹਾਂ ਚਲਦਾ ਹੈ। ਜੇ ਲੋਕੀ ਆਪਣੇ ਭੂਤਕਾਲ ਭੁੱਲਣ ਨਾਲ ਤੇ ਆਪਣੇ ਭਵਿੱਖ ਦੀ ਤਿਆਰੀ ਨਾ ਕਰਨ, ਦਸਰੇ ਸ਼ਬਦਾਂ ਵਿਚ ਜੇ ਕੇਵਲ ਉਹ ਆਪਣੇ ਵਰਤਮਾਨ ਵਿਚ ਹੀ ਰਹਿਣ ਤਾਂ ਉਹ ਬਿਲਕੁਲ ਤਬਾਹ ਹੋ ਜਾਣਗੇ, ਐਨੇ ਬਿਮਾਰ ਹੋ ਜਾਣਗੇ ਕਿ ਹੁਣ ਨਾਲੋਂ ਵੀ ਵੱਧ। ਪਰਬ ਦੀ ਸਮੱਸਿਆ ਹੈ ਸੁਸਤੀ। ਪੱਛਮ ਵਿਚ ਹਰ ਚੀਜ਼ ਦੀ ਰਫਤਾਰ ਹੈ। ਪੱਛਮ ਦਾ ਜੀਵਨ ਐਨਾ ਕਾਹਲਾ ਹੈ, ਹਰ ਗੱਲ ਦੀ ਐਨੀ ਛੇਤੀ ਹੈ, ਜਲਦੀ ਹੈ ਕਿ ਅੰਤਰਮੁਖੀ ਹੋਣ ਦਾ ਵਿਹਲ ਹੀ ਨਹੀਂ, ਜਰੂਰਤ ਹੀ ਨਹੀਂ ਸਮਝਦੇ, ਸਮੇਂ ਸਥਾਨ, ਕਾਰਣ ਦੇ ਅੱਗੇ ਦੇਖਣਾ ਹੀ ਨਹੀਂ ਚਾਹੁੰਦੇ। ਕਿਉਂਕਿ ਇਹ ਇਸ ਦੇ ਅੱਗੇ ਦੇਖਣਾ ਹੀ ਨਹੀਂ ਚਾਹੁੰਦੇ। ਇਸ ਕਰਕੇ ਕਦੇ ਸਾਂਤੀ ਮਿਲ ਹੀ ਨਹੀਂ ਸਕਦੀ। ਸ਼ਾਂਤੀ ਲਈ ਤੁਹਾਨੂੰ ਮਨ ਨਾਲ ਦੋਸਤੀ ਕਰਨੀ ਪੈਂਦੀ ਹੈ।

ਇਹ ਆਖਰੀ ਗੱਲ ਪਹਿਲਾਂ ਪਹਿਲਾਂ ਬੜੀ ਅਜੀਬ ਲਗਦੀ ਸੀ। ਮਨ ਨਾਲ ਦੋਸਤੀ! ਇਹ ਕੀ ਗੱਲ ਹੋਈ। ਫੇਰ ਸਵਾਮੀ ਜੀ ਦੇ ਬਚਨ ਬਾਣ ਦੀ ਤਰ੍ਹਾਂ ਕਲੇਜੇ ਵਿਚ ਲਗ ਗਏ। ਮੈਨੂੰ ਯਾਦ ਆਇਆ ਕਿ ਲੋਕੀ ਆਮ ਹੀ ਕਹਿੰਦੇ ਹਨ ਮੇਰੇ ਦਿਮਾਗ ਵਿਚ ਰੌਲਾ ਪਿਆ ਹੋਇਆ ਹੈ, ਆਵਾਜ਼ਾਂ ਆ ਰਹੀਆਂ ਹਨ। ਉਨ੍ਹਾਂ ਦੇ ਵਿਚਾਰ ਦਿਮਾਗ ਵਿਚ ਆ ਕੇ ਵਜਦੇ ਹਨ ਉਨ੍ਹਾਂ ਨੂੰ ਆੰਖਾ ਹੋਇਆ ਪਿਆ ਹੈ। ਜਦੋਂ ਵੀ ਕਦੀ ਉਹ ਸਫਲ ਨਹੀਂ ਹੁੰਦੇ ਉਨ੍ਹਾਂ ਦੇ ਮਨ ਵਿਚ ਰੌਲਾ ਪੈ ਜਾਂਦਾ ਹੈ, ਪਿਛੋਕੜ ਉਨ੍ਹਾਂ ਨੂੰ ਸਤਾਉਂਦਾ ਹੈ, ਉਨ੍ਹਾਂ ਨੂੰ ਆਪਣੀਆਂ ਗਲਤੀਆਂ ਯਾਦ ਆਉਂਦੀਆਂ ਹਨ।

ਸਵਾਮੀ ਜੀ ਜਿਵੇਂ ਮੇਰੇ ਮਨ ਨੂੰ ਦੇਖ ਕੇ ਹੀ ਕਹਿ ਰਹੇ ਹੋਣ, ਆਪਣੇ ਮਨ ਨਾਲ ਦੋਸਤੀ ਕਰੋ, ਲੜਾਈ ਨਾ ਕਰੋ, ਕਿਸੇ ਵੀ ਵਿਚਾਰ ਨੂੰ ਲਕੋਵੈ ਨਾ, ਉਸ ਨੂੰ ਲਾਂਭੋ ਨਾ ਕਰੋ। ਪਿਆਰ ਨਾਲ ਵਿਅਕਤੀਤੂ ਬਦਲ ਜਾਂਦਾ ਹੈ, ਪਿਆਰ ਹਰ ਚੀਜ਼ ਦਾ ਸੁਭਾਅ ਬਦਲ ਦਿੰਦਾ ਹੈ। ਮਨ

ਨਾਲ ਪਿਆਰ ਕਰੋ ਤੇ ਦੂਸਰਿਆਂ ਦੇ ਅੰਦਰ ਆਤਮਾ ਦੇਖਣ ਦਾ ਯਤਨ ਕਰੋ।

ਫੇਰ ਸਵਾਮੀ ਜੀ ਅਚੇਤ ਮਨ ਦੇ ਬਾਰੇ ਬੋਲੇ, ਚੇਤਨ ਮਨ ਦੇ ਬਾਹਰ ਬਹੁਤ ਕੁਛ ਹੈ, ਅਚੇਤ ਮਨ ਹੈ ਜਿਸ ਵਿਚ ਤੁਹਾਡੀਆਂ ਇਛਾਵਾਂ ਸੁੱਤੀਆਂ ਪਈਆਂ ਹਨ, ਯਾਦਾਂ ਪਈਆਂ ਹਨ, ਉਸ ਤੋਂ ਅੱਗੇ ਹੈ ਪਰਾ ਚੇਤਨ। ਬਹੁਤ ਸਾਰੇ ਲੋਕੀ ਅਚੇਤ ਮਨ ਦੇ ਪ੍ਰਭਾਵ ਹੇਠਾਂ ਬਹੁਤ ਵਧੇਰੇ ਹੁੰਦੇ ਹਨ ਉਹ ਮਹਿਸੂਸ ਨਹੀਂ ਕਰਦੇ। ਤੁਹਾਨੂੰ ਇਸ ਪੱਖ ਨਾਲ ਵੀ ਮਿਤਰਤਾ ਕਰਨੀ ਚਾਹੀਦੀ ਹੈ, ਨਹੀਂ ਤਾਂ ਤੁਹਾਡਾ ਚੇਤਨ ਜੀਵਨ ਅੱਖਾ ਹੋ ਸਕਦਾ ਹੈ। ਤੁਹਾਡੇ ਅਚੇਤ ਵਿਚ ਤੁਹਾਡੀਆਂ ਯਾਦਾਂ ਵੀ ਹਨ, ਉਸ ਦੇ ਅੰਦਰ ਚੰਗਾ ਮੰਦਾ ਸਭ ਕੁਝ ਪਿਆ ਹੈ। ਵਿਵੇਕ ਮਨ ਅਚੇਤ ਮਨ ਦੇ ਬੁਰੇ ਨਹੀਂ ਖੁਲ੍ਹਣ ਦਿੰਦਾ, ਉਸ ਲਈ ਸਾਨੂੰ ਕੋਈ ਹੋਰ ਤਰੀਕਾ ਵਰਤਣਾ ਪਵੇਗਾ। ਆਪਣੇ ਅਚੇਤ ਨੂੰ ਸੋਝੀ ਵਿਚ ਲੈ ਕੇ ਆਓ, ਇਹ ਤੁਸੀਂ ਮੈਡੀਟੇਸ਼ਨ ਰਾਹੀਂ ਹੀ ਕਰ ਸਕਦੇ ਹੋ। ਮੈਡੀਟੇਸ਼ਨ ਨਾਲ ਜਦੋਂ ਤੁਸੀਂ ਅਚੇਤ ਮਨ ਨੂੰ ਬੁਲਾਓਗੇ ਉਹ ਬਹੁਤ ਦੇਰ ਸੁਤਾ ਨਹੀਂ ਰਹਿ ਸਕੇਗਾ, ਖਾਸ ਕਰਕੇ ਜਦੋਂ ਤੁਸੀਂ ਸ਼ੂਸਾਂ ਨਾਲ ਮਨ ਜੋੜੋਗੋ।

ਸਵਾਮੀ ਜੀ ਨੇ ਆਪਣੇ ਪ੍ਰਵਰਤਨ ਏਥੇ ਹੀ ਸਮਾਪਤ ਕਰ ਦਿਤੇ ਤੇ ਕਿਹਾ ਕਿ ਉਹ ਸ਼ੂਸਾਂ ਬਾਰੇ ਹੋਰ ਦੱਸਣਗੇ। ਸਾਨੂੰ ਕੁਝ ਨੂੰ ਉਨ੍ਹਾਂ ਨੇ ਘਰ ਬੁਲਾਇਆ। ਅਸੀਂ ਕੁਝ ਗੱਲਾਂ ਦੱਸੀਆਂ, ਕੁਝ ਸਣੀਆਂ ਉਨ੍ਹਾਂ ਦੀ ਨਵੀਂ ਪ੍ਰਸਤਰ ਦਾ ਇਕ ਅਧਿਆਇ ਸੁਣਿਆ, ਟਿਲਕ ਪੀਤਾ। ਜਿਵੇਂ ਜਿਵੇਂ ਰਾਤ ਗੂੜੀ ਹੁੰਦੀ ਗਈ, ਮੈਂ ਰਾਜਾ (ਕੁੱਤਾ) ਵਲ ਦੇਖਿਆ, ਉਹ ਭਾਂਤ ਭਾਂਤ ਦੀਆਂ ਆਵਾਜ਼ਾਂ ਕੱਢ ਰਿਹਾ ਸੀ। ਸਵਾਮੀ ਜੀ ਨੇ ਵੀ ਉਸ ਵਲ ਧਿਆਨ ਦਿੰਦਿਆਂ ਕਿਹਾ, ਰਾਤ ਬਹੁਤ ਹੋ ਗਈ ਹੈ ਤੁਸੀਂ ਸਾਰੇ ਘਰਾਂ ਨੂੰ ਜਾਓ।

### ਲੋਇਆ ਵਿਸ਼ਵਵਿਦਿਆਲਿਆ ਵਿਚ ਯੋਗਾ -

ਅਗਲੇ ਸਪਤਾਹ ਵਿਸ਼ਵ ਵਿਦਿਆਲਿਆ ਵਿਚ ਇਕ ਲੰਮਾ ਪਯੋਗ ਸ਼ੁਰੂ ਹੋਇਆ। ਇਕ ਪਾਸੇ ਯੋਗ ਸੁਤਰ ਚਲਦਾ ਸੀ ਦੁਸਰੇ ਪਾਸੇ ਅੱਧੀ ਰਾਤ ਤਕ ਸਵਾਮੀ ਜੀ ਦੇ ਪ੍ਰਵਰਤਨ ਚਲਦੇ ਸੀ। ਮੈਂ ਆਪਣੇ ਵਿਦਿਆਰਥੀਆਂ ਨੂੰ ਇਹੋ ਜਿਹੇ ਪ੍ਰਸਨ ਪੁਛਣੇ ਸ਼ੁਰੂ ਕੀਤੇ, ਉਨ੍ਹਾਂ ਦੀਆਂ ਅੱਖਾਂ ਖੁਲ੍ਹੇ ਗਈਆਂ। ਜੇ ਵਿਸ਼ਵਵਿਦਿਆਲਿਆ ਵਿਚ ਅਧਿਆਤਮ ਦੀ ਪੜ੍ਹਾਈ ਹੈ ਉਸ ਵਿਚ ਸਤਿ ਦੀ ਖੋਜ ਬਾਰੇ ਜਾਨਣਾ ਹੈ, ਫੇਰ ਸਾਨੂੰ ਆਪਣਿਆ ਤਰੀਕਿਆਂ, ਤੇ ਆਪਣੀਆਂ ਧਾਰਨਾਵਾਂ, ਆਪਣੀਆਂ ਆਸ਼ਾਵਾਂ ਦੇ ਬਾਰੇ ਕਿੱਤੇ ਕਰਨਾ ਪਵੇਗਾ। ਜਦੋਂ ਤਕ ਅਸੀਂ ਇਹ ਤਿੰਨ ਗੱਲਾਂ ਆਪਣੀ ਖੋਜ ਦਾ ਹਿੱਸਾ ਨਹੀਂ ਬਣਾਵਾਂਗੇ ਉਦੋਂ ਤਕ ਅਸੀਂ ਅਧਿਆਤਮਵਾਦ ਨੂੰ ਅਸੀਂ ਇਕ ਵਿਗਿਆਨ ਕਿਵੇਂ ਬਣਾਵਾਂਗੇ। ਜੇ ਤੁਸੀਂ ਇਹ ਵਿਸ਼ਲੇਸ਼ਨ ਖੋਜ ਦਾ ਹਿੱਸਾ ਨਹੀਂ ਬਣਾਓਗੇ ਤੁਸੀਂ ਇਸ ਵਿਸ਼ੇ ਨੂੰ ਕੇਵਲ ਇਕ ਦਿਖਾਵਾ ਹੀ ਬਣਾ ਦਿਓਗੇ, ਇਸ ਵਿਸ਼ੇ ਵਿਚ ਤੇ ਬਾਕੀ ਵਿਸ਼ਿਆਂ ਵਿਚ ਕੋਈ ਅੰਤਰ ਨਹੀਂ ਰਹਿ ਜਾਏਗਾ। ਮੈਂ ਚਾਹੁੰਦਾ ਸੀ

ਕਿ ਵਿਦਿਆਰਥੀ ਆਪਣੇ ਮਨ ਨੂੰ ਦਿਮਾਗ ਨੂੰ ਚੰਗੀ ਤਰ੍ਹਾਂ ਨਾਲ ਹਲੂਣਾ ਦੇਣ ਤੇ ਦੇਖਣ ਕਿ ਮਨ ਇਕ ਸੰਕੀਰਣ ਮਾਰਗ ਵਿਚੋਂ ਕਿਵੇਂ ਨਿਕਲੇ? ਮਨ ਕਿਵੇਂ ਮੁੱਢ ਤੋਂ ਇਕ ਮਾਰਗ ਖੋਜ ਸਕਦਾ ਹੈ, ਉਹ ਆਤਮ ਮਾਰਗ ਕਿਥੇ ਤਕ ਜਾ ਸਕਦਾ ਹੈ? ਇਹ ਪ੍ਰਸ਼ਨ ਪੁੱਛ ਕੇ ਮੈਂ ਉਨ੍ਹਾਂ ਦਾ ਧਿਆਨ ਆਪਣੇ ਵਲ ਇਕਾਗਰ ਕਰ ਲਿਆ ਸੀ।

ਮੈਂ ਉਨ੍ਹਾਂ ਨੂੰ ਦੱਸਿਆ ਕਿ ਸਾਡਾ ਵਿਸ਼ੇ ਵੱਖ ਵੱਖ ਧਰਮ ਸ਼ਾਸਤਰਾਂ ਨੂੰ ਇਕ ਦੁਸਰੇ ਦੇ ਸਾਮ੍ਰਾਂ ਖੜ੍ਹਾ ਕਰਕੇ ਮੁਕਾਬਲਾ ਕਰਨਾ ਨਹੀਂ ਹੈ। ਇਹ ਦੇਖਣਾ ਨਹੀਂ ਹੈ ਕੌਣ ਜੇਤੁੰ ਹੈ ਤੇ ਕੌਣ ਨਹੀਂ। ਅਸੀਂ ਤਾਂ ਇਹ ਦੇਖਣਾ ਚੁਹੁੰਦੇ ਹਾਂ ਕਿ ਕਿਹੜੇ ਵੱਖ ਵੱਖ ਧਰਮ ਸ਼ਾਸਤਰ ਸਾਡੇ ਸਾਮ੍ਰਾਂ ਪੱਛਮ ਨੇ ਰੱਖੇ ਹਨ ਤੇ ਉਨ੍ਹਾਂ ਦਾ ਸਰੋਤਿਆਂ ਤੇ ਆਮ ਸੰਗਤ ਤੇ ਕੀ ਪ੍ਰਭਾਵ ਹੈ? ਹਰ ਇਕ ਵਿਦਿਆਰਥੀ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਅਧਿਆਪਕ ਨੇ ਧਰਮ ਸ਼ਾਸਤਰ ਨੂੰ ਇਸ ਕੌਨੇ ਤੋਂ ਇਸ ਤਰ੍ਹਾਂ ਨਹੀਂ ਦੇਖਿਆ। ਉਨ੍ਹਾਂ ਦੇ ਦਾਖਲਾ ਲੈਂਦਿਆਂ ਹੀ ਉਨ੍ਹਾਂ ਦਾ ਪਹਿਲਾਂ ਪ੍ਰਸ਼ਨ ਇਹ ਹੀ ਸੀ ਕਿ ਧਰਮ ਸ਼ਾਸਤਰ ਦਾ ਮੁੱਢ ਕੀ ਹੈ? ਤੇ ਉਸ ਦੇ ਵੱਖ ਵੱਖ ਭਾਗ ਕੀ ਹਨ? ਅਗਲੀ ਕਲਾਸ ਵਿਚ ਉਹ ਇਸ ਉਤੇ ਇਕ ਸਫੇ ਦਾ ਨੋਟ ਲਿਖ ਕੇ ਲਿਆਉਣਗੇ।

ਤਿੰਨ ਮਹੀਨੇ ਖਤਮ ਹੋ ਗਏ। ਮੈਂ ਵਿਦਿਆਰਥੀਆਂ ਨੂੰ ਇਸ ਵਿਸ਼ੇ ਤੇ ਮੁੜ ਮੁੜ ਕੇ ਲਿਆਉਂਦਾ ਰਿਹਾ ਕਿ ਉਹ ਧਰਮ ਸ਼ਾਸਤਰ ਦੀਆਂ ਲਿਖਤਾਂ ਨੂੰ ਜਾਂਚ ਕੇ ਉਨ੍ਹਾਂ ਦੀ ਪੜ੍ਹਾਈ ਦੇਖਣ ਤੇ ਜੋ ਉਨ੍ਹਾਂ ਨੇ ਲਿਖਿਆ ਹੈ ਉਹ ਦੇਖ ਕੇ ਜਾਚਣ। ਜਦੋਂ ਉਹ ਲਿਖ ਰਹੇ ਸੀ ਜਾਂ ਜੋ ਉਨ੍ਹਾਂ ਨੇ ਲਿਖਿਆ ਹੈ ਉਸ ਵਿਚ ਉਨ੍ਹਾਂ ਦੀ ਅੰਤਰ ਆਤਮਾ ਨੇ ਕੀ ਹੁੰਗਾਰਾ ਭਰਿਆ ਹੈ। ਉਸ ਸਾਲ ਕਈ ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਪਰਚੇ ਲਿਖੇ ਜਿਨ੍ਹਾਂ ਵਿਚੋਂ ਇਕ ਦਾ ਸੀ ਜਿਸ ਨੇ ਅੱਗੇ ਜਾ ਕੇ ਆਪਣੇ ਲਈ ਤੇ ਯੋਗਾ ਲਈ ਕਮਾਈ ਕੀਤੀ ਤੇ ਨਾਮ ਪੈਦਾ ਕੀਤਾ।

ਇਨ੍ਹਾਂ ਲੈਕਚਰਾਂ ਦੇ ਨਾਲ ਨਾਲ ਹੀ ਮੇਰੇ ਕੋਲ ਹੋਰ ਵੱਧ ਵਿਦਿਆਰਥੀ ਮੇਰੀ ਸਲਾਹ ਲੈਣ ਲਈ ਆਣ ਲਗ ਗਏ।

ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਰੋਜ਼ ਦੌੜਾਂ? ਇਕ ਵਿਦਿਆਰਥੀ ਨੇ ਮੈਨੂੰ ਪੁਛਿਆ।

ਮੈਂ ਕਿਹਾ ਜ਼ਰੂਰ ਹੌਲੀ ਹੌਲੀ ਲੰਮੀ ਦੌੜ ਦੌੜੇ ਜਿਸ ਨਾਲ ਪਸੀਨਾ ਆ ਜਾਵੇ, ਮੈਂ ਕਿਹਾ।

ਉਹ ਕਹਿਣ ਲੱਗਾ, “ਮੈਨੂੰ ਨਹੀਂ ਸਮਝ ਆ ਰਹੀ ਕਿ ਉਸ ਨਾਲ ਮੇਰੀ ਉਦਾਸੀ ਕਿਵੇਂ ਖਤਮ ਹੋਵੇਗੀ।”

ਇਹ ਹਫ਼ਤੇ ਬਾਅਦ ਜਦੋਂ ਮੈਂ ਉਸ ਨੂੰ ਪੁਛਿਆ ਕਿ ਉਹ ਕਿਵੇਂ ਹੈ? ਉਹ ਕਹਿਣ ਲੱਗਾ, ਕਮਾਲ ਹੋ ਗਈ ਮੈਨੂੰ ਲਗਦਾ ਹੈ ਕਿ ਮੈਂ ਕਦੀ ਉਦਾਸ ਸੀ ਹੀ ਨਹੀਂ।

ਇਕ ਹੋਰ ਵਿਦਿਆਰਥੀ ਮੇਰੇ ਕੋਲ ਆਈ ਤੇ ਕਹਿਣ ਲੱਗੀ, ਮੈਨੂੰ ਲਗਦਾ ਹੈ ਮੇਰੇ ਤਾਂ ਐਨੇ ਚੰਗੇ ਨੰਬਰ ਨਹੀਂ

ਸੀ ਆਉਣੇ ਚਾਹੀਦੇ ਭਾਵੇਂ ਉਹ ਚੰਗੀ ਵਿਦਿਆਰਥੀ ਸੀ ਪਰ ਉਹ ਇਹ ਮਹਿਸੂਸ ਕਰਦੀ ਸੀ ਕਿ ਮੈਂ ਬਹੁਤ ਚੰਗੀ ਨਹੀਂ ਹਾਂ।

ਮੈਂ ਉਸ ਨੂੰ ਦੱਸਿਆ ਕਿ ਇਹ ਆਵਾਜ਼ ਉਸ ਦੇ ਪਿਛੋਕੜ ਤੋਂ ਹੈ ਤੇ ਜਦੋਂ ਉਸ ਨੇ ਪਹਿਲੀ ਵਾਗੀ ਸੁਣੀ ਸੀ ਉਸ ਨੇ ਕੋਈ ਧਿਆਨ ਨਹੀਂ ਸੀ ਦਿਤਾ। ਮੈਂ ਉਸ ਨੂੰ ਮੰਤਰ ਦਿਤਾ ਤੇ ਕਿਹਾ, ਹੌਲੀ ਹੌਲੀ ਸਾਸ ਲਵੇ, ਆਪਣੇ ਸਾਸਾਂ ਦੀ ਆਵਾਜ਼ ਸੁਣੋ ਤੇ ਮੰਤਰ ਕਰੋ।

ਜਿਵੇਂ ਜਿਵੇਂ ਸਮੇਂ ਬੀਡਦਾ ਗਿਆ ਉਸ ਨੇ ਮੈਨੂੰ ਦੱਸਿਆ ਕਿ ਉਸ ਦੇ ਅੰਦਰ ਦੀ ਆਵਾਜ਼ ਹਲਕੀ ਹੁੰਦੀ ਗਈ। ਮੈਨੂੰ ਬਹੁਤ ਚੰਗਾ ਲੱਗਾ ਜਦੋਂ ਇਕ ਦਿਨ ਕਲਾਸ ਵਿਚ ਉਸ ਨੇ ਮੈਨੂੰ ਆਪਣੇ ਨੰਬਰ ਦਿਖਾਏ ਉਹ ਬਹੁਤ ਹੀ ਫਖਾਰ ਮਹਿਸੂਸ ਕਰ ਰਹੀ ਸੀ, ਬਹੁਤ ਖੁਸ਼ ਸੀ।

ਯੋਗ ਕਰਕੇ ਉਸ ਦਾ ਅਧਿਐਨ ਕਰਕੇ ਮੈਂ ਇਹ ਚੰਗੀ ਤਰ੍ਹਾਂ ਨਾਲ ਜਾਣ ਗਿਆ ਸੀ ਕਿ ਕਸਰਤ ਕਰਨ ਨਾਲ ਪਾਣਾ ਦਾ ਬਹਾਅ ਸਰੀਰ ਵਿਚ ਇਕ ਸਾਰ ਹੋ ਜਾਂਦਾ ਹੈ ਜਿਸ ਨਾਲ ਕੋਈ ਵੀ ਕੰਮ ਕਰਨਾ ਸੌਖਾ ਹੋ ਜਾਂਦਾ ਹੈ। ਜੇ ਤੁਸੀਂ ਠੀਕ ਹੋਵੋ ਰਿਸ਼ਨ ਪੁਸ਼ਟ ਹੋਵੋ ਇਹ ਬਹੁਤ ਅੰਖਾ ਹੈ ਕਿ ਫੇਰ ਤੁਸੀਂ ਉਦਾਸ ਹੋਵੋ। ਇਸ ਕਰਕੇ ਤੁਰਨਾ ਜੋਗਿੰਗ, ਸਕੇਟਿੰਗ ਕਰਨੀ, ਟੈਨਸ ਖੇਡਣਾ ਧਰਮ ਸ਼ਾਸਤਰ ਕਲਾਸਾਂ ਦਾ ਇਕ ਹਿੱਸਾ ਬਣ ਗਏ। ਮੈਂ ਆਪਣੀ ਕਲਾਸ ਨੂੰ ਦੱਸਿਆ, ਖੇਡਣਾ ਕੁੱਦਣਾ ਜਾਰੀ ਰੱਖੋ, ਤੁਹਾਨੂੰ ਇੰਮਿਤਿਹਾਨਾਂ ਵਿਚ ਇਸ ਦਾ ਵੱਧ ਉਪਯੋਗ ਪਤਾ ਲੱਗੋਗਾ। ਤੁਸੀਂ ਇਹ ਮਹਿਸੂਸ ਕਰੋਗੇ ਕਿ ਤੁਸੀਂ ਕਿੰਨਾ ਚੰਗਾ ਕੀਤਾ ਹੈ, ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਤੁਸੀਂ ਮੈਡੀਟੇਸ਼ਨ ਵੀ ਕਰੋ ਜਿਹੜੀ ਮੈਂ ਉਨ੍ਹਾਂ ਦੋਂ ਕੋਰਸ ਵਿਚ ਪਾਦਿਤੀ ਸੀ ਤਾਂ ਜੋ ਉਨ੍ਹਾਂ ਨੂੰ ਮੈਡੀਟੇਸ਼ਨ ਦਾ ਸੁਭਾਅ ਪੈ ਜਾਵੇ, ਉਹ ਸਮਝ ਜਾਣ ਕਿ ਧਰਮ ਸ਼ਾਸਤਰ ਕਿਵੇਂ ਗਿਆਨ ਤੇ ਤਰਕ ਤੋਂ ਪੜ੍ਹੇ ਹੈ।

ਪਰੀਕਸ਼ਾ ਦੇ ਨੇੜੇ ਹਰ ਵਿਦਿਆਰਥੀ ਘਬਰਾਇਆ ਹੁੰਦਾ ਹੈ ਮੇਰੇ ਵਿਦਿਆਰਥੀਆਂ ਨੇ ਸਾਸ ਦੀ ਪਰੈਕਟਿਸ ਕਰ ਲਈ ਸੀ ਉਹ ਆਪਣੀ ਘਬਰਾਹਟ ਨੂੰ ਕੰਟਰੋਲ ਕਰ ਸਕਦੇ ਸੀ। ਮੇਰੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਸਮੱਸਿਆ ਤਾਂ ਵੀ ਸੀ ਕਿਉਂਕਿ ਉਨ੍ਹਾਂ ਦਾ ਖਾਣਾ ਪੀਣਾ ਨਹੀਂ ਸੀ ਠੀਕ। ਉਹ ਸਾਰੇ ਪੀਜ਼ਾਂ ਖਾਂਦੇ, ਕੋਕਾ ਕੋਲਾ ਪੀਂਦੇ, ਹੋਰ ਇਹੋ ਜਿਹੀਆਂ ਚੀਜ਼ਾਂ ਖਾਂਦੇ। ਛੇਤੀ ਹੀ ਮੇਰੇ ਵਿਦਿਆਰਥੀਆਂ ਨੇ ਇਹ ਸਭ ਕੁਝ ਛੱਡ ਕੇ ਫਲ ਚੌਲ ਖਾਣੇ ਤੇ ਵਧੇਰੇ ਪਾਣੀ ਪੀਣਾ ਸ਼ੁਰੂ ਕਰ ਦਿਤਾ। ਇਕ ਹਫਤੇ ਦੇ ਅੰਦਰ ਉਨ੍ਹਾਂ ਦੀ ਸ਼ਕਤੀ ਬਿਲਕੁਲ ਸ਼ਾਂਤ ਹੋ ਗਈ ਤੇ ਉਹ ਵਧੇਰੇ ਦੇਰ ਤਕ ਪੜ੍ਹਨ ਲਗ ਪਏ।

(ਪੰਨਾ 5 ਦੀ ਬਾਕੀ)

ਸੱਚ ਕਿਵੇਂ ਪ੍ਰਕਾਸ਼ਮਾਨ ਹੋਵੇ? ਮਨੁੱਖ ਅਤੇ ਰੱਬ ਦੁਆਲੇ ਪਈ ਕੂੜ ਦੀ ਦੀਵਾਰ ਨੂੰ ਤੱਤ ਕੇ ਮਨੁੱਖ ਸਚਿਆਰ ਕਿਵੇਂ ਬਣੇ? ਇਸ ਦੇ ਉਤਰ ਵਿਚ ਪਹਿਲਾਂ ਪੁਰਾਤਨ ਭਾਰਤੀ ਪਰੰਪਰਾਈ ਤਰੀਕੇ ਦੱਸੇ ਹਨ ਜੋ ਆਤਮਕ ਪ੍ਰਕਾਸ਼ ਲਈ ਨਿਸਫਲ ਹਨ ਜਿਵੇਂ ਤੌਰਥਾਂ ਦੇ ਇਸ਼ਨਾਨ, ਇਨ੍ਹਾਂ ਨਾਲ ਸਰੀਰਕ ਸੁੱਚ ਤਾਂ ਹੋ ਸਕਦੀ ਹੈ, ਮਨ ਦੀ ਸੁੱਚਤਾ ਨਹੀਂ ਮਿਲ ਸਕਦੀ, ਇਕ-ਤਾਰ ਸਮਾਪਿ ਲਾਉਣ ਨਾਲ ਚੁੱਪ ਧਾਰਨ ਕਰਨ ਨਾਲ ਵੀ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ, ਕੂੜ ਦੀ ਦੀਵਾਰ ਨਹੀਂ ਟੁੱਟ ਸਕਦੀ, ਅੰਦਰ ਪ੍ਰਜ਼ਲਤ ਹੋਈ ਤ੍ਰਿਸ਼ਨਾ ਸਾਰੇ ਭਵਨਾਂ ਦੇ ਪਦਾਰਥ ਇਕੱਠੇ ਕਰਨ ਨਾਲ ਵੀ ਤ੍ਰਿਪਤ ਤੇ ਸ਼ਾਂਤ ਨਹੀਂ ਹੋ ਸਕਦੀ, ਹਜ਼ਾਰਾਂ ਲੱਖਾਂ ਸਿਆਣਪਾਂ ਅਤੇ ਚਤੁਰਾਈਆਂ ਹੋ ਜਾਣ ਨਾਲ ਵੀ ਪ੍ਰਭੂ ਨਾਲ ਸਾਂਝ ਨਹੀਂ ਪੈਂਦੀ, ਅੰਦਰ ਆਤਮਾ ਪ੍ਰਕਾਸ਼ਮਾਨ ਨਹੀਂ ਹੁੰਦਾ। ਪ੍ਰਭੂ ਨਾਲੋਂ ਜੀਵ ਦੀ ਵਿਥ ਮਿਟਾਉਣ ਦਾ ਇਕੋ ਇਕ ਤਰੀਕਾ ਹੈ ਕਿ ਜੀਵ ਪ੍ਰਭੂ ਦੇ ਹੁਕਮ ਨੂੰ ਸਮਝੇ, ਉਸ ਦੀ ਰਜਾ ਵਿਚ ਤੁਰੇ ਜੋ ਰੱਬੀ ਹੁਕਮ ਤੇ ਰਜਾ ਧੁਰ ਤੋਂ ਹੀ ਜੀਵ ਲਈ ਆਵਸ਼ਕ ਮਿੱਥ ਦਿਤੀ ਗਈ ਹੈ। ਅਗਲੀਆਂ ਪਉੜੀਆਂ ਵਿਚ ਇਸ ਹੁਕਮ ਦੀ ਵਿਆਖਿਆ ਹੈ ਜੋ ਅਗਲੇ ਮਹੀਨੇ ਵਿਚਾਰੀ ਜਾਵੇਗੀ।

ਐਸੀ ਮਹਾਨ ਰਚਨਾ ਹੈ ਜਪੁਜੀ ਅਤੇ ਗੁਰੂ ਗ੍ਰੰਥ ਸਾਹਿਬ ਵਿਚ ਪ੍ਰਾਪਤ ਹੋਰ ਬਾਣੀਆਂ ਜਿਨ੍ਹਾਂ ਨੂੰ ਇਸ ਸਾਲ ਵਿਚਾਰਿਆ ਜਾਵੇਗਾ।

ਮਹਾਂਪੁਰਸ਼ਾਂ ਦੇ ਸਭ ਲੇਖ ਗੁਰਬਾਣੀ ਦੀ ਵਿਚਾਰਧਾਰਾ ਹੀ ਪੇਸ਼ ਕਰਦੇ ਹਨ। ਅਸੀਂ ਇਸੇ ਉਦਾਮ ਵਿਚ ਆਪਣਾ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਾਂਗੇ। ਗੁਰਬਾਣੀ ਵਿਚਾਰ ਦੀ ਇਹ ਲੜੀ ਜਾਰੀ ਰਹੇਗੀ। ਇਕ ਵਾਰੀ ਫੇਰ ਸਭਨਾਂ ਨੂੰ ਨਵਾਂ ਸਾਲ ਮੁਬਾਰਕ।

‘ਚਲਦਾ’

(ਪੰਨਾ 26 ਦੀ ਬਾਕੀ)

ਉਹ ਖੁਦਗਰਜ਼ ਹੋਇਆ ਕਰਦਾ ਹੈ। ਉਹ ਆਪਣੇ ਵਾਸਤੇ ਜਿਉਂਦਾ ਹੈ ਸੰਸਾਰ ਦਾ ਸਾਂਝਾ ਨਹੀਂ ਹੁੰਦਾ। ਗੁਰੂ ਦਸ਼ਮੇਸ਼ ਪਿਤਾ ਨੇ ਖਾਲਸੇ ਨੂੰ universal man ਬ੍ਰਹਮਿਡੀ ਮਨੁੱਖ ਬਣਾਇਆ ਹੈ। ਇਸਦਾ ਜੋ ਸਿਧਾਂਤ ਹੈ, ਸਾਰਿਆਂ ਵਾਸਤੇ ਸਾਂਝਾ ਹੈ ਜੋ ਅੱਜ ਦੀ ਦੁਨੀਆਂ ਨੂੰ ਸਾਂਤੀ ਦੇ ਸਕਦਾ ਹੈ। ਗੁਰੂ ਮਹਾਰਾਜ਼ ਜੀ ਨੇ ਨਾ ਹੀ ਖਾਲਸੇ ਨੂੰ ਵੈਰ ਕਰਨਾ ਸਿਖਾਇਆ ਹੈ।

**ਬਿਸ਼ਰਿ ਗਈ ਸਭ ਤਾਤਿ ਪਰਾਈ॥**

**ਜਬ ਤੇ ਸਾਧਸੰਗਤਿ ਮੌਰਿ ਪਾਈ॥**

**ਨਾ ਕੋ ਬੈਰੀ ਨਹੀਂ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ॥**

**ਜੋ ਪ੍ਰਭੁ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਣੂ ਤੇ ਪਾਈ॥**

**ਸਭ ਮੌਰਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ॥**

ਪੰਨਾ - 1299

ਜਦੋਂ ਗੁਰੂ ਮਹਾਰਾਜ਼ ਅਨੰਦਪੁਰ ਸਾਹਿਬ ਤੋਂ ਅੱਗੇ ਮਾਛੀਵਾੜੇ ਗਈ ਤਾਂ ਉਥੇ ਹਾਕਮ ਗਵਾਹੀਆਂ ਲੈਂਦੇ ਨੇ ਕਿ ਇਹ ਗੁਰੂ ਗੋਬਿੰਦ ਸਿੰਘ ਜੀ ਕੌਣ ਹਨ? ਗਵਾਹੀ ਦੇਣ ਵਾਲੇ ਕੌਣ ਆਉਂਦੇ ਸੀ, ਉਹ ਮੁਸਲਮਾਨ ਆਉਂਦੇ ਸੀ। ਮੰਜਾ ਚੁੱਕਣ ਵਾਲੇ ਕੌਣ ਸੀ? ਉਹ ਵੀ ਮੁਸਲਮਾਨ ਸੀ। ਪਰਵਾਹ ਨਹੀਂ ਕਰੀ ਕਿ ਉਪਰੋਂ ਹੁਕਮ ਆਣਗੇ ਕਿ ਮੈਂ ਰਾਜਾ ਹਾਂ ਮੇਰਾ ਰਾਜ ਜ਼ਬਤ ਹੋ ਜਾਏਗਾ। ਗੁਰੂ ਦਸ਼ਮੇਸ਼ ਪਿਤਾ ਜੀ ਦੀ ਸਖਸੀਅਤ ਹਿੰਦੂਆਂ ਤੇ ਮੁਸਲਮਾਨਾਂ ਦੇ ਦੇਸ਼ਵਾਸੀਆਂ ਦੇ ਮਨਾਂ ਵਿਚ ਘਰ ਕਰ ਗਈ ਸੀ ਕਿ ਆਪਣੇ ਆਪ ਨੂੰ ਵੱਡੀ ਤੋਂ ਵੱਡੀ ਤਕਲੀਫ਼ ਵਿਚ ਪਾ ਕੇ ਗੁਰੂ ਮਹਾਰਾਜ਼ ਦੀ ਮਦਦ ਕਰਕੇ ਖੁਸ਼ੀਆਂ ਪ੍ਰਾਪਤ ਕਰਨ ਦਾ ਇਕੋ ਆਸ਼ਾ ਸੀ। ਸੋ ਐਸੀ ਸਖਸੀਅਤ ਸੰਸਾਰ ਦੇ ਅੰਦਰ ਬਹੁਤ ਘੱਟ ਆਉਂਦੀ ਹੈ। ਸੋ ਅਸੀਂ ਆਪਣੇ ਆਪ ਨੂੰ ਭਾਗਾਂ ਵਾਲੇ ਕਹਿ ਸਕਦੇ ਹਾਂ ਕਿ ਅਸੀਂ ਉਸ ਖਾਨਦਾਨ ਨਾਲ ਸੰਬੰਧ ਰਖਦੇ ਹਾਂ ਤੇ ਸੰਬੰਧ ਵੀ ਕਿੰਨਾ ਹੈ ਕਿ ਸਾਡਾ ਨਾਦੀ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਹੈ, ਮਾਤਾ ਸਾਹਿਬ ਕੌਰ ਜੀ ਸਾਡੀ ਮਾਤਾ ਹੈ। ਅਨੰਦਪੁਰ ਦੇ ਅਸੀਂ ਵਾਸੀ ਹਾਂ, ਕਿੰਨਾ ਨੇੜੇ ਆ ਕੇ ਜੋ ਫੇਰ ਦੁਰ ਹੋਈਏ, ਫੇਰ ਇਕ ਦੂਜੇ ਦਾ ਵਿਸ਼ਵਾਸ ਨਾ ਕਰੀਏ ਇਕ ਦੂਜੇ ਦੀ ਨਿੰਦਿਆ ਕਰੀਏ, ਫੇਰ ਇਹ ਮੂਰਖਤਾ ਨਹੀਂ ਹੈ ਤੇ ਕੀ ਹੈ? ਉਹ ਮਹਾਂ ਮੂਰਖ ਹੈ ਜਿਸ ਨੇ ਗੁਰਸਿੱਖੀ ਨੂੰ ਜਾਣਿਆ ਹੈ ਨਹੀਂ ਕਿ ਗੁਰਸਿੱਖੀ ਕੀ ਹੈ?

ਸਾਧ ਸੰਗਤ ਜੀ! ਆਪ ਸਾਰਿਆਂ ਨੇ ਗੁਰੂ ਦਸ਼ਮੇਸ਼ ਪਿਤਾ ਬਾਰੇ, ਜਿੰਨਾ ਹੋ ਸਕਿਆ ਸਰਵਣ ਕੀਤਾ ਤੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹਨਾਂ ਦਾ ਪ੍ਰਕਾਸ਼ ਸੰਸਾਰ ਵਿਚ ਕਿਸ ਵਾਸਤੇ ਹੋਇਆ ਸੀ?

(ਪੰਨਾ 43 ਦੀ ਬਾਕੀ)

ਜਾਏਗਾ ਕਿਉਂਕਿ ਅੰਦਰ ਪ੍ਰਮੇਸ਼ਰ ਨਾਲ ਸੁਰਤ ਜੁੜ ਗਈ।

ਸੋ ਇਸ ਕਰਕੇ ਮਨ ਦੇ ਵਿਚ ਵਸਾਉਣ ਵਾਸਤੇ ਕਹਿੰਦੇ ਲਗਾਤਾਰ ਰਸਨਾ ਤੋਂ ਕੰਮ ਲੈ, ਦਿਨ ਰਾਤ -

**ਸਾਸਿ ਸਾਸਿ ਸਿਮਰਹੁ ਗੋਬਿੰਦ॥**

**ਮਨ ਅੰਤਰ ਕੀ ਉਤਰੈ ਚਿੰਦ॥**

ਪੰਨਾ - 295

ਸੁਆਸ ਤੋਂ ਕੰਮ ਲੈ, ਕੰਠ ਤੋਂ ਕੰਮ ਲੈ, ਨਾਭੀ ਤੋਂ ਕੰਮ ਲੈ, ਹਿਰਦੇ ਤੋਂ ਕੰਮ ਲੈ, ਆਗਿਆ ਚੱਕਰ ਤੋਂ ਕੰਮ ਲੈ, ਧਿਆਨ ਤੋਂ ਕੰਮ ਲੈ ਫੇਰ ਜਦੋਂ ਤੂੰ ਇਨ੍ਹਾਂ ਤੋਂ ਕੰਮ ਲਈਂਗਾ, ਢੂੰਘਾ ਚਲਿਆ ਜਾਏਂਗਾ, ਗਹਿਰਾ ਚਲਿਆ ਜਾਏਂਗਾ, ਤੇਰੀ ਦੇਹੀ ਵਿਚ ਝੁਣੁਝਨਾਹਟ ਹੋਣ ਲੱਗ ਜਾਏਗੀ। ਜੇ ਤਾਂ ਮੈਨੂੰ ਰਸ ਆਇਆ ਫੇਰ ਤੂੰ ਤਾਂ ਮਹਿਸੂਸ ਕਰੇਗਾ ਕਿ ਮੈਂ ਅੱਜ ਖੁਸ਼ ਹਾਂ। ਮੇਰੇ ਅੰਦਰ ਬਹੁਤ ਖੁਸ਼ੀ ਹੈ। ਜੇ ਰਸ ਨਾਲੋਂ ਟੁੱਟ ਗਿਆ ਤਾਂ ਫੇਰ ਤੂੰ ਏਸ ਤਰ੍ਹਾਂ ਲਗੇਗਾ ਕਿ ਮੈਨੂੰ ਪਤਾ ਨਹੀਂ ਕੀ ਹੋ ਗਿਆ, ਅੱਜ ਮੇਰਾ ਚਿਤ ਬੜਾ ਉਦਾਸ ਹੋ ਰਿਹਾ ਹੈ।

ਸੋ ਇਸ ਤਰ੍ਹਾਂ ਚਲਦੇ ਚਲਦੇ ਜਿਸ ਵਕਤ ਇਸ ਮਾਇਆ ਦੀ ਜਿਹੜੀ ਆਖਰੀ ਹੱਦ ਹੈ ਉਥੇ ਪਹੁੰਚ ਕੇ ਪਾਰ ਕਰ ਜਾਏਗਾ, ਉਹੀ ਵਾਹਿਗੁਰੂ ਜਿਹੜਾ ਸਾਡੇ ਅੰਦਰ ਵਸਦਾ ਹੈ ਉਸ ਦੇ ਨਾਲ ਸਾਡਾ ਸੰਬੰਧ ਜੁੜ ਜਾਏਗਾ। ਮਹਾਰਾਜ਼ ਕਹਿੰਦੇ ਦੁਰ ਨਹੀਂ ਹੈ ਬਿਲਕੁਲ ਨੇੜੇ ਹੈ, ਨੇੜੇ ਤੋਂ ਨੇੜੇ ਜੇ ਕੋਈ ਚੌਜ਼ ਹੈ ਤਾਂ ਪ੍ਰਮੇਸ਼ਰ ਹੈ, ਹੋਰ ਕੋਈ ਨਹੀਂ ਹੈ -

**ਪੇਖਤ ਸੁਨਤ ਸਦਾ ਹੈ ਸੰਗੇ ਸੈ ਮੂਰਖ ਜਾਨਿਆ ਦੂਰੀ ਰੇ॥**

ਪੰਨਾ - 612

ਸੋ ਇਸ ਤਰ੍ਹਾਂ ਕਰਕੇ ਜਦੋਂ ਅਸੀਂ ਮਿਹਨਤ ਕਰਾਂਗੇ ਤਾਂ ਸਾਡੇ ਮਨ ਵਿਚ ਤੇ ਤਨ ਵਿਚ ਪ੍ਰਮੇਸ਼ਰ ਵਸ ਜਾਏਗਾ। ਕੋਈ ਕਹਿੰਦਾ ਹੈ ਜੀ! ਆਹ ਸੇਵਕ ਆਇਆ ਹੈ ਇਸ ਨੂੰ ਲੰਘਾ ਦਿਓ। ਮਹਾਤਮਾ ਤਾਂ ਉਮਰ ਵੀ ਲੰਘਾ ਸਕਦੇ ਨੇ ਉਸ ਦੀ ਪੁਰੀ ਕਿਉਂਕਿ ਉਹ ਬਣਦਾ ਹੀ ਨਹੀਂ ਹੈ, ਉਸ ਬਾਂ ਪਹੁੰਚਦਾ ਹੀ ਨਹੀਂ ਹੈ ਜਿਥੇ ਜਾ ਕੇ ਉਸ ਨੂੰ ਅਵਸਥਾ ਪ੍ਰਾਪਤ ਹੋ ਸਕਦੀ ਹੈ। ਸੰਤਾਂ ਦੇ ਨੇੜੇ ਬੇਅੰਤ ਦੁਨੀਆਂ ਹੁੰਦੀ ਹੈ ਸਾਰੇ ਤਾਂ ਨਹੀਂ ਨਾ ਉਥੇ ਪਹੁੰਚ ਸਕਦੇ ਕਿਉਂਕਿ ਉਨ੍ਹਾਂ ਨੇ ਮਿਹਨਤ ਨਹੀਂ ਕਰੀ। ਨਾ ਮਿਹਨਤ ਕਰੀ ਕਰਕੇ ਅੰਦਰਲੀਆਂ ਗੱਲਾਂ ਦਾ ਭੇਤ ਨਹੀਂ ਖੁਲਿਆ, ਅੰਦਰ ਕੋਈ ਸੰਬੰਧ ਨਹੀਂ ਜੁੜਿਆ। ਜਿੰਨਾ ਚਿਰ ਸੰਬੰਧ ਨਹੀਂ ਜੁੜਦਾ ਤਾਂ ਕੁਝ ਹੁੰਦਾ ਨਹੀਂ।

ਸੋ ਮਹਾਤਮਾ ਵੱਡੇ ਲੰਮੇ-ਲੰਮੇ ਪਾਠ ਦੱਸ ਦਿੰਦੇ ਨੇ, ਲੰਮੀਆਂ ਲੰਮੀਆਂ ਮੁਸ਼ਕਤਾਂ ਦੱਸ ਦਿੰਦੇ ਨੇ, ਭੋਰਿਆਂ ਵਿਚ ਵਾੜ ਦਿੰਦੇ ਨੇ ਕਿ ਤੂੰ ਏਸ ਤਰ੍ਹਾਂ ਕਰੀ ਜਾਹ। ਉਨ੍ਹਾਂ ਨੂੰ ਪਤਾ ਹੁੰਦਾ ਹੈ ਇਸ ਦੇ ਮਨ ਦੇ ਵਿਚੋਂ ਹੋਰ ਸਾਰੀਆਂ ਗੱਲਾਂ ਖਾਲੀ ਕਰਨੀਆਂ ਨੇ ਤੇ ਇਕੋ ਹੀ ਵਸਾਉਣਾ ਹੈ। ਜਦੋਂ ਮਨ

(ਬਾਕੀ ਪੰਨਾ 61 ਤੇ)

# ਅੰਨਦਮਈ ਜੀਵਨ ਜਾਚ

## The Art of Joyful Living

ਮੂਲ ਲੇਖਕ - ਡਾ. ਸਵਾਮੀ ਰਾਮ ਜੀ  
ਅਨਵਾਦਕ - ਡਾ. ਬੀਬੀ ਤੇਜਿੰਦਰ ਮਲਹੋਤਰਾ

ਅਧਿਆਇ ਛੇਵਾਂ

ਸ਼ਕਤੀ

ਇੱਛਾ ਸ਼ਕਤੀ ਦਾ ਵਿਕਾਸ

ਜੀਵਨ ਦਾ ਕਿਸੇ ਵੀ ਪੱਧਰ ਤੇ ਕਿਸੇ ਵੀ ਪਾਸੇ ਉਨਤੀ ਕਰਨ ਲਈ, ਵਿਕਾਸ ਕਰਨ ਲਈ ਇਹ ਅਵਸ਼ੱਕ ਹੈ ਕਿ ਇੱਛਾ ਸ਼ਕਤੀ ਨੂੰ ਤੇ ਸਗੋਰਕ ਤੇ ਮਾਨਸਿਕ ਸ਼ਕਤੀ ਦਾ ਵਿਕਾਸ ਕੀਤਾ ਜਾਵੇ। ਦੇਖਣ ਵਿਚ ਆਇਆ ਹੈ ਕਿ ਜਦੋਂ ਤੁਸੀਂ ਆਪਣੀ ਇੱਛਾ ਸ਼ਕਤੀ ਦਾ ਵਿਕਾਸ ਕਰਦੇ ਹੋ, ਵਿਸਤਾਰ ਕਰਦੇ ਹੋ, ਬੜੀਆਂ ਹੀ ਅਦਭੂਤ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਨਾਲ ਬਹੁਤ ਵਾਰੀ ਸਮੱਸਿਆ ਵੀ ਬੜੀਆਂ ਹੋ ਜਾਂਦੀਆਂ ਹਨ। ਕਾਰਣ ਇਹ ਹੁੰਦਾ ਹੈ ਕਿ ਜੇ ਤੁਸੀਂ ਉਹ ਕੁਝ ਕਰਨ ਦਾ ਫੈਸਲਾ ਲੈ ਲੈਂਦੇ ਹੋ ਜੋ ਤੁਸੀਂ ਨਹੀਂ ਕਰ ਸਕਦੇ, ਤੁਸੀਂ ਦੇਖੋਗੇ ਕਿ ਤੁਹਾਡੀ ਇੱਛਾ ਸ਼ਕਤੀ ਖਿਣ ਜਾਂਦੀ ਹੈ, ਉਸ ਦਾ ਵਿਸਤਾਰ ਨਹੀਂ ਹੋ ਸਕਦਾ।

ਸੱਚੀਮੁਢੀ ਜੇ ਤੁਸੀਂ ਆਪਣੀ ਇੱਛਾ ਸ਼ਕਤੀ ਦਾ ਵਿਕਾਸ ਕਰਨਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਆਪਣਾ ਆਪ ਐਡਾ ਵਿਸ਼ਾਲ ਬਣਾਓ ਕਿ ਤੁਸੀਂ ਆਪਣੇ ਆਪ ਨੂੰ ਦੇਖ ਸਕੋ, ਹੋਰਾਂ ਨੂੰ ਦੇਖ ਸਕੋ, ਦੁਸਰਿਆਂ ਨੂੰ ਦੇਖੋ ਉਨ੍ਹਾਂ ਦਾ ਨਗੀਖਣ ਕਰੋ। ਉਦੋਂ ਤਕ ਦੂਸਰਿਆਂ ਨੂੰ ਦੇਖੋ ਜਦੋਂ ਤਕ ਤੁਹਾਡੀ ਆਪਣੀ ਇੱਛਾ ਸ਼ਕਤੀ ਗਤੀਸ਼ਾਲ ਨਾ ਹੋ ਜਾਵੇ। ਐਡਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਦੂਸਰਿਆਂ ਨੂੰ ਕੇਵਲ ਦੇਖੋ ਉਨ੍ਹਾਂ ਦਾ ਨਗੀਖਣ ਕਰੋ, ਆਪਣਾ ਨਗੀਖਣ ਕਰੋ ਆਪਣੇ ਉਤੇ ਪ੍ਰਯੋਗ ਕਰੋ।

ਜਦੋਂ ਤੁਸੀਂ ਆਪਣੇ ਆਪ ਨਾਲ ਇਹੋ ਜਿਹੋ ਤਜਰਬੇ ਕਰਦੇ ਹੋ, ਫੇਰ ਉਨ੍ਹਾਂ ਦੇ ਨਤੀਜਿਆਂ ਨਾਲ ਕਿਸੇ ਨੂੰ ਦੁਖ ਨਹੀਂ ਹੋਣਾ ਚਾਹੀਦਾ। ਜੇ ਤੁਸੀਂ ਕੋਈ ਫੈਸਲੇ ਕਰਦੇ ਹੋ, ਨਾ ਹੀ ਉਨ੍ਹਾਂ ਦਾ ਕੋਈ ਦੁਖ ਕਿਸੇ ਨੂੰ ਹੋਣਾ ਚਾਹੀਦਾ ਹੈ। ਜੇ ਤੁਸੀਂ ਆਪਣੇ ਲਈ ਕੁਛ ਕਰਨਾ ਚਾਹੁੰਦੇ ਹੋ ਇਸ ਤਰ੍ਹਾਂ ਕਰਨ ਨਾਲ ਜੇ ਕਿਸੇ ਨੂੰ ਕੋਈ ਦੁਖ ਪਹੁੰਚੇ ਉਹ ਤਾਂ ਇਕ ਸੁਆਰਥੀ ਗੱਲ ਹੋ ਜਾਂਦੀ ਹੈ। ਜੇ ਤੁਸੀਂ ਆਪਣੇ ਕੀਤੇ ਕੰਮਾਂ ਦੇ ਫਲ ਤੇ ਹੋਰ ਸਕਾਰਤਮਕ ਵਿਚਾਰ ਦੂਸਰਿਆਂ ਨਾਲ ਸਾਂਝੇ ਨਹੀਂ ਕਰਦੇ ਉਹ ਵੀ ਸੁਆਰਥੀ ਹੋਣ ਦਾ ਹੀ ਪੱਤੀਕ ਹੈ। ਤੁਸੀਂ ਆਪਣੇ ਸਾਰੇ ਕਾਰਜ ਤੇ ਹੋਰ ਕੁਝ ਵੀ ਬੜੇ ਹਿੱਸਿਆਂ ਵਿਚ ਵੰਡ ਸਕਦੇ ਹੋ ਪਰ ਦਿਨ ਵਿਚ ਇਕ ਵਾਰੀ ਆਪਣੇ ਬੱਚਿਆਂ ਲਈ, ਪਤੀ ਪਤਨੀ ਲਈ ਕੁਝ ਚੰਗਾ ਜ਼ਰੂਰ ਕਰੋ। ਛੋਟੀਆਂ ਛੋਟੀਆਂ ਚੰਗੀਆਂ ਗੱਲਾਂ, ਚੰਗੇ ਕੰਮ ਹੋਰਾਂ ਲਈ

ਦੁਸਰਿਆਂ ਲਈ ਜ਼ਰੂਰ ਕਰੋ। ਇਸ ਤਰ੍ਹਾਂ ਕਰਨ ਨਾਲ ਤੁਸੀਂ ਦੇਖੋਗੇ ਤੁਹਾਡੇ ਅੰਦਰ ਕਿੰਨਾ ਬਦਲਾਵ ਆਉਂਦਾ ਹੈ, ਤੁਹਾਨੂੰ ਕਿੰਨਾ ਚੰਗਾ ਲਗਦਾ ਹੈ, ਤੁਹਾਡਾ ਉਥਾਨ ਹੁੰਦਾ ਹੈ।

ਅਜ ਤਕ ਤੁਸੀਂ ਆਪਣੇ ਜੀਵਨ ਵਿਚ ਆਪਣੇ ਆਪ ਨੂੰ ਹੀ ਪਹਿਲਾਂ ਰੱਖਿਆ ਹੈ, ਆਪਣੇ ਆਪ ਨੂੰ ਪਹਿਲ ਦੇ ਕੇ ਅੱਗੇ ਰੱਖ ਕੇ ਜੋ ਕੁਝ ਕੀਤਾ ਹੈ ਉਹ ਆਪਣੇ ਆਪ ਲਈ ਹੀ ਕੀਤਾ ਹੈ। ਤੁਸੀਂ ਸੋਚਦੇ ਹੋ ਤੇ ਕਹਿੰਦੇ ਹੋ, ਮੈਨੂੰ ਇਹ ਚਾਹੀਦਾ ਹੈ, ਮੈਂ ਇਹ ਲੈਣਾ ਹੈ, ਮੈਂ ਇਕ ਕਰਨਾ ਚਾਹੀਦਾ ਹਾਂ, ਮੈਂ ਇਹ ਕਰਾਂਗਾ ਕਿਉਂਕਿ ਮੈਂ ਇਹ ਕਰਨਾ ਚਾਹੀਦਾ ਹਾਂ। ਮਿਸਾਲ ਵਜੋਂ ਤੁਸੀਂ ਖਾਣੇ ਦੇ ਮੇਜ਼ ਤੇ ਬੈਠੋ ਹੋ। ਤੁਸੀਂ ਚੀਜ਼ ਚੁਕਦੇ ਹੋ ਤੇ ਖਾਣਾ ਸ਼ੁਰੂ ਕਰ ਦਿੰਦੇ ਹੋ, ਜੇ ਤੁਹਾਡੇ ਨਾਲ ਮੇਜ਼ ਤੇ ਕੋਈ ਬੈਠਾ ਹੈ, ਤੁਸੀਂ ਉਸ ਵਲ ਦੇਖਦੇ ਵੀ ਨਹੀਂ, ਪੁਛਦੇ ਵੀ ਨਹੀਂ। ਆਪਣੇ ਤੇ ਪ੍ਰਯੋਗ ਕਰੋ, ਦੁਸਰਿਆਂ ਪਤੀ ਧਿਆਨ ਦਿਓ, ਦੁਸਰਿਆਂ ਦੀ ਸੰਭਾਲ ਕਰੋ, ਆਪਣੇ ਆਪ ਤੋਂ ਬਾਹਰ ਨਿਕਲ ਕੇ ਦੂਸਰਿਆਂ ਲਈ ਬੋਡੇ ਨਸਰ ਬਣੋ, ਬੋਡੇ ਵਿਨੀਤ ਬਣੋ। ਜੇ ਤੁਸੀਂ ਬੋਡੇ ਇਸ ਤਰ੍ਹਾਂ ਬਣ ਕੇ ਦੇਖੋਗੇ ਤਾਂ ਤੁਹਾਡਾ ਜੀਵਨ ਹੀ ਬਦਲ ਜਾਵੇਗਾ। ਕੌਸ਼ਿਸ਼ ਕਰੋ ਕਿ ਆਪਣੇ ਸਾਥੀ ਨੂੰ ਪਹਿਲਾਂ ਪੋਸ਼ ਕੇ ਦਿਓ। ਇਸ ਤਰ੍ਹਾਂ ਕਰਨ ਨਾਲ ਤੁਹਾਡਾ ਕੋਈ ਨੁਕਸਾਨ ਨਹੀਂ ਹੋਵੇਗਾ, ਤੁਸੀਂ ਆਪਣੇ ਆਪ ਨੂੰ ਕਿਸੇ ਚੀਜ਼ ਤੋਂ ਵਾਂਝਿਆਂ ਨਹੀਂ ਰੱਖੋਗੇ, ਪਰ ਇਸ ਗੱਲ ਦਾ ਤੁਹਾਡੇ ਉਤੇ ਬਹੁਤ ਹੀ ਪ੍ਰਭਾਵ ਪਵੇਗਾ।

ਜੇ ਤੁਸੀਂ ਸ਼ਕਤੀਸ਼ਾਲ ਬਣਨਾ ਚਾਹੁੰਦੇ ਹੋ, ਆਪਣੇ ਅੰਦਰ ਨੂੰ ਸੋਧ ਕੇ ਅੱਗੇ ਜਾਣਾ ਚਾਹੁੰਦੇ ਹੋ, ਦੂਸਰਿਆਂ ਲਈ ਸੁਚੇਤ ਹੋਵੇ ਉਨ੍ਹਾਂ ਦੀ ਸੰਭਾਲ ਕਰਨਾ ਸਿੱਖੋ, ਦੇਖੋ ਤੁਸੀਂ ਦੂਸਰਿਆਂ ਲਈ ਕੀ ਕਰ ਸਕਦੇ ਹੋ, ਕਿਥੋਂ ਤਕ ਕਰ ਸਕਦੇ ਹੋ। ਆਮ ਤੌਰ ਤੇ ਤੁਸੀਂ ਕੇਵਲ ਸਭ ਕੁਝ ਆਪਣੇ ਆਪ ਲਈ ਹੀ ਕਰਦੇ ਹੋ, ਤੁਸੀਂ ਇਹ ਵੀ ਆਸ ਰਖਦੇ ਹੋ ਕਿ ਦੂਸਰੇ ਵੀ ਤੁਹਾਡੇ ਲਈ ਹੀ ਕਰਨ। ਜੇ ਤੁਸੀਂ ਆਪਣੇ ਅੰਦਰ ਇਹ ਇੱਛਾ ਰੱਖੋ ਕਿ ਮੈਂ ਦੂਸਰਿਆਂ ਨੂੰ ਦੇਣਾ ਹੈ, ਮੈਂ ਦੂਸਰਿਆਂ ਦਾ ਕਰਨਾ ਹੈ ਤੇ ਰੋਜ਼ ਦੂਸਰਿਆਂ ਲਈ ਕੁਝ ਕਰੋ ਵੀ ਜ਼ਰੂਰ, ਤੁਸੀਂ ਇਹ ਦੇਖ ਕੇ ਹੈਰਾਨ ਹੋ ਜਾਓਗੇ ਕਿ ਕਿਵੇਂ ਤੁਸੀਂ ਸਭ ਕੁਝ ਕਿਵੇਂ ਬਦਲਦਾ ਦੇਖੋਗੇ, ਤੁਹਾਨੂੰ ਸਭ ਕੁਝ ਚੰਗਾ ਲਗਣ ਲਗ ਪਵੇਗਾ, ਤੁਹਾਡਾ ਕੰਮ ਕਰਨ ਨੂੰ ਜੀਅ ਕਰੇਗਾ, ਤੁਸੀਂ ਖੁਸ਼ ਹੋ ਕੇ ਕੰਮ ਕਰੋਗੇ।

ਅਜ ਤਕ ਤੁਸੀਂ ਇਕ ਪਾਸੇ ਦਾ ਅੰਨਦ ਹੀ ਮਾਣਿਆ ਹੈ, ਤੁਸੀਂ ਕੇਵਲ ਆਪਣੇ ਆਪ ਲਈ ਹੀ ਸੋਚਦੇ ਹੋ, ਕਰਦੇ ਹੋ ਤੇ ਆਪਣੇ ਆਪ ਲਈ ਹੀ ਮਾਣਦੇ ਹੋ।

ਦੂਸਰਿਆਂ ਦਾ ਕੀ ਅਨੁਭਵ ਹੈ, ਤੁਸੀਂ ਨਹੀਂ ਜਾਣਦੇ। ਉਹ ਵਸਤੂਆਂ ਨੂੰ ਕਿਵੇਂ ਦੇਖਦੇ ਤੇ ਮਾਣਦੇ ਹਨ ਤੁਸੀਂ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਮਾਣਦੇ ਵੀ ਹਨ ਕਿ ਨਹੀਂ, ਤੁਸੀਂ ਨਹੀਂ ਜਾਣਦੇ। ਤੁਸੀਂ ਦੂਸਰਿਆਂ ਦੀ ਖੁਸ਼ੀ ਉਨ੍ਹਾਂ ਦਾ ਅਨੰਦ ਆਪਣੇ ਰਾਹੀਂ ਹੀ ਦੇਖਦੇ ਹੋ। ਜੇ ਤੁਸੀਂ ਸੱਚਮੁੱਚ ਹੀ ਦੂਸਰਿਆਂ ਲਈ ਸੋਚਦੇ ਹੋ ਉਨ੍ਹਾਂ ਦੀਆਂ ਭਾਵਨਾਵਾਂ ਜਾਣਦੇ ਹੋ, ਸਮਝਦੇ ਹੋ ਫੇਰ ਤੁਹਾਡੇ ਜੀਵਨ ਦਾ ਅਨੁਭਵ ਫਰਕ ਹੀ ਹੋਵੇਗਾ, ਤੁਹਾਨੂੰ ਇਕ ਨਵਾਂ ਅੰਦਰ ਪ੍ਰਾਪਤ ਹੋਵੇਗਾ।

**ਤੁਹਾਡੀ ਸੋਚ ਸ਼ਕਤੀ** - ਤੁਹਾਡੇ ਮਨ ਦੀ ਸ਼ਕਤੀ ਤੁਹਾਡੀ ਸੋਚ, ਇਹ ਸਭ ਤੋਂ ਵੱਧ ਮਹੱਤਵਪੂਰਨ ਸ਼ਕਤੀ ਹੈ, ਇਹ ਸ਼ਕਤੀ ਤੁਹਾਡੇ ਅੰਦਰ ਹੈ, ਇਹ ਉਹ ਸ਼ਕਤੀ ਹੈ ਜਿਸ ਤੋਂ ਸਾਰੀ ਗੱਲਬਾਤ ਜਿਥੋਂ ਸਾਰਾ ਗਿਆਨ ਸੰਚਾਰ ਸ਼ੁਰੂ ਹੁੰਦਾ ਹੈ, ਜੇ ਤੁਸੀਂ ਆਪਣੇ ਅੰਦਰ ਸੇਵਾ ਦੇ ਭਾਵ ਲਿਆਓਗੇ, ਪੈਦਾ ਕਰੋਗੇ, ਦੂਸਰਿਆਂ ਦੀ ਸਹਾਇਤਾ ਕਰਨ ਲਈ ਸੋਚੋਗੇ, ਦੂਸਰਿਆਂ ਦੀ ਦਿਲੋਂ ਸੰਭਾਲ ਕਰੋਗੇ, ਦੂਸਰਿਆਂ ਪਤੀ ਦਿਆਲ ਹੋਵੋਗੇ ਤੁਸੀਂ ਦੇਖੋਗੇ ਤੁਹਾਡੀ ਸ਼ਕਤੀਅਤ ਕਿਵੇਂ ਗਤੀਸੀਲ ਹੋ ਜਾਂਦੀ ਹੈ, ਤੁਹਾਡੇ ਸਬੰਧ ਕਿੰਨੇ ਮਿੱਠੇ ਹੋ ਜਾਂਦੇ ਹਨ। ਜਦੋਂ ਤੁਸੀਂ ਕੇਵਲ ਆਪਣੇ ਲਈ ਹੀ ਸੋਚਦੇ ਹੋ, ਕੇਵਲ ਆਪਣੇ ਲਈ ਹੀ ਵਿਉਂਤ ਬਣਾਉਂਦੇ ਹੋ, ਇਹ ਫੈਸਲਾ ਕਰਦੇ ਹੋ ਕਿ ਤੁਸੀਂ ਜੋ ਕਰਨਾ ਹੈ ਆਪਣੇ ਲਈ ਹੀ ਕਰਨਾ ਹੈ, ਇਸ ਤਰ੍ਹਾਂ ਕਰਨ ਨਾਲ ਤੁਸੀਂ ਸੁਆਰਥੀ ਹੋ ਜਾਂਦੇ ਹੋ ਤੇ ਤੁਸੀਂ ਦੁਖੀ ਹੀ ਹੁੰਦੇ ਹੋ।

**ਸੁਆਰਥੀ ਹੋਣਾ** - ਸੁਆਰਥ ਤੁਹਾਡਾ ਸਭ ਤੋਂ ਵੱਡਾ ਦੁਸ਼ਮਣ ਹੈ। ਤੁਸੀਂ ਇਤਿਹਾਸ ਪੜ੍ਹੋ ਤੁਸੀਂ ਦੇਖੋਗੇ ਮਨੁੱਖ ਇਹ ਕੋਸ਼ਿਸ਼ ਕਰਦਾ ਰਿਹਾ ਹੈ, ਆਪਣੀ ਸਾਰੀ ਵਾਹੁ ਲਗਾਉਂਦਾ ਰਿਹਾ ਹੈ ਕਿ ਕਿਸੇ ਤਰ੍ਹਾਂ ਉਹ ਸੁਆਰਥ ਤੇ ਫਤਹਿ ਪਾ ਲਵੇ। ਸੁਆਰਥ ਨੂੰ ਪੂਰੀ ਤਰ੍ਹਾਂ ਫਤਹਿ ਕਰਨਾ ਬਹੁਤ ਅੱਖਾ ਹੀ ਨਹੀਂ ਕਿਸੇ ਹਦ ਤਕ ਅਸੰਭਵ ਹੈ। ਜਿਹੜੇ ਕੋਈ ਵਿਰਲੇ ਹਨ ਜਿਨ੍ਹਾਂ ਨੇ ਆਪਣੇ ਸੁਆਰਥ ਤੇ ਕਾਬੂ ਪਾ ਲਿਆ ਹੈ, ਉਨ੍ਹਾਂ ਨੂੰ ਇਸ ਸੰਸਾਰ ਨੇ ਸਮਝਿਆ ਹੀ ਨਹੀਂ, ਇਹ ਕਹਿ ਲਓ ਸੌਸਾਰ ਉਨ੍ਹਾਂ ਨੂੰ ਸਮਝਦਾ ਹੀ ਨਹੀਂ। ਈਸਾ ਮਸੀਹ ਨੂੰ ਦੇਖੋ, ਮੌਜ਼ਿਜ਼ ਨੂੰ ਦੇਖੋ, ਉਨ੍ਹਾਂ ਨੇ ਆਪਣੇ ਲਈ ਤਾਂ ਕੁਝ ਕੀਤਾ ਹੀ ਨਹੀਂ ਪਰ ਕਿੰਨੇ ਕੁਲੋਕਾਂ ਨੇ ਉਨ੍ਹਾਂ ਨੂੰ ਸਮਝਿਆ ਹੈ? ਜਦੋਂ ਈਸਾ ਜੀ ਸਭ ਤੋਂ ਮਹੱਤਵਪੂਰਨ ਪ੍ਰਵਚਨ ਦੇ ਰਹੇ ਸੀ, ਅਧਿਆਤਮਵਾਦ ਦਾ ਰਾਹ ਦਿੱਖਾ ਰਿਹਾ ਸੀ ਲੱਖਾਂ ਲੋਕਾਂ ਵਿਚੋਂ ਬਹੁਤ ਹੀ ਥੋੜ੍ਹੇ ਜਿਹੇ ਬੰਦੇ ਉਸ ਪਹਾੜ ਤੇ ਆਏ ਜਿਥੇ ਈਸਾ ਜੀ ਪ੍ਰਵਚਨ ਕਰ ਰਹੇ ਸੀ।

ਹੌਲੀ ਹੌਲੀ ਤੁਹਾਨੂੰ ਆਪਣੇ ਆਪ ਨੂੰ ਐਨਾ ਉਚਾ ਕਰਨਾ ਚਾਹੀਦਾ ਹੈ ਜਿੰਨ੍ਹੇ ਉਚੇ ਉਹ ਚਾਰ ਪੈਸ ਬੰਦੇ ਉਪਰ ਪਹਾੜ ਤੇ ਆਏ। ਗਿਆਨ ਤਾਂ ਸਮਾਂ ਪਾ ਕੇ ਆਪ ਹੀ ਪ੍ਰਗਟ ਹੋ ਜਾਂਦਾ ਹੈ, ਪਰ ਸਾਰਾ ਗਿਆਨ ਅੰਦਰੋਂ ਹੀ ਪ੍ਰਗਟ ਹੁੰਦਾ ਹੈ। ਗਿਆਨ ਤੁਹਾਡੇ ਅੰਦਰ ਹੈ ਜੇ ਤੁਹਾਨੂੰ ਨਿਊਟਨ ਦੀ ਘਟਨਾ ਯਾਦ ਹੋਵੇ ਜਿਸ ਨੇ Law of Gravity ਪ੍ਰਗਟ

ਕੀਤਾ ਸੀ। ਕਿਹਾ ਜਾਂਦਾ ਹੈ ਕਿ ਨਿਊਟਨ ਲੰਮਾ ਪਿਆ ਸੀ ਜਦੋਂ ਉਸ ਨੇ ਦੇਖਿਆ ਕਿ ਸੇਬ ਦਰਖਤ ਤੋਂ ਟੁਟ ਕੇ ਧਰਤੀ ਤੇ ਡਿੱਗ ਪਿਆ ਤੇ ਨਿਊਟਨ ਨੂੰ ਝੱਟ ਹੀ Law of gravity ਦੀ ਸਮਝ ਆ ਗਈ। ਸੇਬ ਤਾਂ ਰੋਜ਼ ਹੀ ਦਰਖਤ ਤੋਂ ਧਰਤੀ ਤੇ ਡਿੱਗਦੇ ਹਨ ਪਰ ਰੋਜ਼ ਤਾਂ ਅਸੀਂ ਕੁਝ ਨਹੀਂ ਪ੍ਰਗਟ ਕਰਦੇ, ਰੋਜ਼ ਤਾਂ ਅਸੀਂ ਕੁਝ ਨਹੀਂ ਦੇਖਣ ਦੀ ਕੋਸ਼ਿਸ਼ ਕਰਦੇ। ਵਾਸਤਵ ਵਿਚ ਤਾਂ ਨਿਊਟਨ ਨੇ ਇਹ ਸਿਧਾਂਤ ਅੰਦਰੋਂ ਹੀ ਲੱਭਿਆ ਸੀ, ਗਿਆਨ ਦਾ ਸ੍ਰੋਤ ਤਾਂ ਅੰਦਰ ਹੈ। ਬਾਹਰ ਦੀਆਂ ਗੱਲਾਂ ਤਾਂ ਤੁਹਾਨੂੰ ਕੇਵਲ ਅੰਦਰ ਦੇ ਗਿਆਨ ਦੀ ਪ੍ਰੋਫੁਲਤਾ ਹੀ ਕਰਦੀਆਂ ਹਨ। ਇਸ ਗੱਲ ਨੂੰ ਕਦੀ ਨਾ ਭੁਲੋ, ਗਿਆਨ ਦਾ ਸ੍ਰੋਤ ਤੁਹਾਡੇ ਅੰਦਰ ਹੈ। ਤੁਹਾਨੂੰ ਇਹ ਵੀ ਨਹੀਂ ਭੁਲਣਾ ਚਾਹੀਦਾ ਕਿ ਤੁਹਾਡੀ ਅੰਤਰ ਆਤਮਾ ਦੀ ਸਫ਼ਾਈ ਤਾਂ ਰੋਜ਼ ਹੀ ਹੋਣੀ ਚਾਹੀਦੀ ਹੈ।

ਇਹ ਗੱਲ ਸਿੱਖੋ ਕਿ ਕੇਵਲ ਅੰਤਰ ਗਿਆਨ ਤੇ ਹੀ ਭਰੋਸਾ ਕਰੋ। ਮਨ ਤਾਂ ਚੰਚਲ ਹੈ, ਉਹ ਤਾਂ ਤੁਹਾਡੇ ਨਾਲ ਅਠਕੇਲੀਆਂ ਕਰਦਾ ਹੀ ਰਹਿੰਦਾ ਹੈ ਤੇ ਫੇਰ ਅਚਾਨਕ ਤੁਸੀਂ ਦੇਖਦੇ ਹੋ ਕਿ ਤੁਹਾਡਾ ਆਤਮ ਵਿਸ਼ਵਾਸ ਖਤਮ ਹੋ ਗਿਆ ਹੈ ਤੇ ਫੇਰ ਤੁਹਾਡਾ ਮਨ ਕੋਈ ਵੀ ਫੈਸਲਾ ਨਹੀਂ ਲੈ ਸਕਦਾ, ਕੋਈ ਕੰਮ ਸਮੇਂ ਸਿਰ ਕਰ ਹੀ ਨਹੀਂ ਸਕਦਾ। ਜੋ ਤੁਸੀਂ ਅੱਜ ਕਰਨਾ ਹੈ ਜੇ ਤੁਸੀਂ ਉਹ ਨਹੀਂ ਕਰਦੇ ਹੋ, ਕੱਲ ਕਰਦੇ ਹੋ, ਉਹ ਕਰਨਾ ਕਦੀ ਵੀ ਉਸ ਤਰ੍ਹਾਂ ਨਹੀਂ ਹੋ ਸਕਦਾ, ਉਹ ਗੱਲ ਹੀ ਨਹੀਂ ਬਣਦੀ।

ਵੱਡਿਆਂ ਦੀ ਇਹ ਹੀ ਇਕ ਨਿਸ਼ਾਨੀ ਹੈ ਕਿ ਉਹ ਜਾਣਦੇ ਹਨ ਕਿ ਸਮੇਂ ਸਿਰ ਹੀ ਹਰ ਗੱਲ ਦਾ ਨਿਰਣਾ ਹੋਣਾ ਚਾਹੀਦਾ ਹੈ ਤੇ ਇਹੋ ਹੀ ਸੱਜਣ ਸਭ ਤੋਂ ਵੱਧ ਸਫਲ ਹੁੰਦੇ ਹਨ। ਇਹ ਗੱਲ ਸੰਸਾਰਕ ਪੱਖੋਂ ਵੀ ਠੀਕ ਹੈ ਤੇ ਅਧਿਆਤਮ ਪੱਖੋਂ ਵੀ ਠੀਕ ਹੈ। ਸਾਰੇ ਜੀਵਨ ਦੀ ਸਫਲਤਾ ਇਸੇ ਗੱਲ ਤੇ ਨਿਰਭਰ ਹੈ ਕਿ ਤੁਸੀਂ ਕਿਵੇਂ ਆਪਣੀ ਨਿਰਣਾ ਲੈਣ ਦੀ ਸ਼ਕਤੀ ਦਾ ਵਿਸਤਾਰ ਕਰਦੇ ਹੋ ਤੇ ਕਿਵੇਂ ਆਪਣੇ ਜੀਵਨ ਵਿਚ ਉਸ ਦੀ ਵਰਤੋਂ ਕਰਦੇ ਹੋ।

ਤੁਸੀਂ ਸੋਚੋਗੇ ਇਹ ਕਿਵੇਂ ਕੀਤਾ ਜਾਵੇ। ਜੇ ਸਾਰਾ ਦਿਨ ਤੁਸੀਂ ਦੁਖੀ ਰਹੋ, ਹਰ ਪ੍ਰਕਾਰ ਦਾ ਕਸ਼ਟ ਝੇਲਦੇ ਰਹੋ ਆਪਣੇ ਆਪ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਾ ਕਰੋ, ਆਪਣੇ ਆਪ ਨੂੰ ਸੋਧੋ ਨਾ, ਆਪਣੀਆਂ ਆਦਤਾਂ ਨਾ ਬਦਲੋ ਤਾਂ ਤੁਸੀਂ ਜੀਵਨ ਤੋਂ ਕੋਈ ਲਾਹਾ ਨਹੀਂ ਲੈ ਸਕਦੇ, ਕੋਈ ਲਾਭ ਨਹੀਂ ਉਠਾ ਸਕਦੇ। ਜੀਵਨ ਵਿਚ ਸਾਰੀ ਜਗ੍ਹਾ ਸਮਰਪਣ ਕਰੋ ਪਰ ਆਪਣੀਆਂ ਨਥੇਦੀ ਦੀਆਂ ਆਦਤਾਂ ਜਾਂ ਕਹਿ ਲਓ ਆਪਣੀਆਂ ਭੈੜੀਆਂ ਆਦਤਾਂ ਨਾਲ ਤੁਹਾਡੀ ਲੜਾਈ ਅੰਤ ਤਕ ਹੁੰਦੀ ਰਹਿੰਦੀ ਚਾਹੀਦੀ ਹੈ। ਇਹ ਲੜਾਈ ਕੋਈ ਇਕ ਦਿਨ ਦੀ ਲੜਾਈ ਤਾਂ ਹੈ ਨਹੀਂ ਜਿਸ ਦਿਨ ਤੁਸੀਂ ਇਹ ਸਮਝ ਲਿਆ ਕਿ ਹੁਣ ਮੈਂ ਆਪਣੇ ਆਪ ਨੂੰ ਨਹੀਂ ਸੁਧਾਰ ਸਕਦਾ, ਮੈਂ ਹਾਰ ਗਿਆ, ਹੁਣ ਮੈਂ ਹੋਰ ਆਪਣੇ ਆਪ ਨਾਲ ਕੁਝ ਕਰ ਹੀ ਨਹੀਂ ਸਕਦਾ, ਉਸ ਦਿਨ ਸਮਝੇ ਤੁਹਾਡੇ ਜੀਵਨ ਦਾ ਅੰਤ ਹੋ ਗਿਆ। ਕਦੀ ਵੀ ਹਾਰ ਨਾ ਮੰਨੋ, ਨਾ ਹੀ ਕਦੀ ਭੈੜੇ ਦਿਨਾਂ ਤੋਂ ਹਾਰ

ਮੰਨੋ, ਨਾ ਹੀ ਬਾਹਰੀ ਹਾਲਾਤਾਂ ਤੋਂ ਹਾਰ ਮੰਨੋ, ਨਾ ਹੀ ਕਦੀ ਨਖੇਦੀ ਵਾਲੀ ਸੋਚ ਤੋਂ ਹਾਰ ਮੰਨੋ, ਜਦੋਂ ਵੀ ਨਖੇਦੀ ਦੀ ਸੋਚਣੀ ਹੋਵੇ, ਉਸ ਨੂੰ ਸਕਗਾਤਮਕ ਬਣਾਓ। ਉਸੇ ਸਮੇਂ ਤੁਸੀਂ ਮਹਿਸੂਸ ਕਰੋਗੇ, ਤੁਸੀਂ ਬਦਲੇ ਹੋ, ਤੁਹਾਡਾ ਮਨ ਬਦਲਦਾ ਹੈ, ਕਦੀ ਵੀ ਨਖੇਦੀ ਦੀ ਸੋਚ ਨੂੰ ਅੱਗੇ ਨਾ ਵਧਣ ਦਿਓ। ਹਰ ਇਕ ਕੰਮ ਤੁਸੀਂ ਇੱਛਾ ਸ਼ਕਤੀ ਨਾਲ ਕਰ ਸਕਦੇ ਹੋ, ਤੁਹਾਡੇ ਅੰਦਰ ਜੋ ਇੱਛਾ ਸ਼ਕਤੀ ਹੈ ਤਾਂ ਤੁਸੀਂ ਅਵੱਸ਼ ਕਰ ਸਕਦੇ ਹੋ। ਜਿੰਨਾ ਵਧ ਤੁਹਾਡਾ ਮਨ ਇਕੱਤਰ ਹੋਵੇਗਾ, ਉਨਾ ਹੀ ਵੱਧ ਤੁਸੀਂ ਇਕਾਗਰ ਹੋ ਸਕੋਗੇ, ਉਨੀਂ ਹੀ ਇੱਛਾ ਸ਼ਕਤੀ ਤੁਹਾਡੀ ਵਪਦੀ ਜਾਵੇਗੀ, ਅੱਗੇ ਚਲ ਕੇ ਉਨੀਂ ਹੀ ਤੁਹਾਡੀ ਇੱਛਾ ਸ਼ਕਤੀ ਗਤੀਸ਼ੀਲ ਹੋਵੇਗੀ।

ਜੇ ਕਿਤੇ ਤੁਹਾਡੇ ਨਾਲ ਦੁਰਘਟਨਾ ਹੋ ਜਾਂਦੀ ਹੈ, ਐਕਸੀਡੈਂਟ ਹੋ ਜਾਂਦਾ ਹੈ ਜਾਂ ਕੋਈ ਹੋਰ ਬਿਪਤਾ ਆ ਜਾਂਦੀ ਹੈ, ਤੁਸੀਂ ਆਪਣਾ ਸਾਰਾ ਗਿਆਨ ਲਗਾ ਦਿੰਦੇ ਹੋ, ਜੇ ਤੁਹਾਡੀ ਸਹਾਇਤਾ ਕਰਦਾ ਹੈ, ਜਿਹੜਾ ਅੱਖੇ ਵੇਲੇ ਇਕੱਠਾ ਹੋ ਕੇ ਇਕ ਹੋ ਜਾਂਦਾ ਹੈ। ਇਸ ਤੋਂ ਭਾਵ ਹੈ ਕਿ ਮਨ ਦਾ ਇਕ ਕੇਂਦਰ ਹੈ ਜਿਹੜਾ ਤੁਹਾਡੀ ਸਹਾਇਤਾ ਕਰਦਾ ਹੈ। ਇਸ ਕੇਂਦਰ ਤਕ ਪਹੁੰਚ ਕੇ ਇਸ ਕੇਂਦਰ ਨੂੰ ਜਾਣ ਕੇ ਤੁਸੀਂ ਆਪਣੀ ਸਹਾਇਤਾ ਕਰ ਸਕਦੇ ਹੋ। ਤੁਸੀਂ ਕੇਵਲ ਸਰੀਰ ਹੀ ਨਹੀਂ ਹੋ, ਤੁਸੀਂ ਤਾਂ ਬਹੁਤ ਕੁਝ ਹੋ ਪਰ ਤੁਸੀਂ ਆਪਣੇ ਆਪ ਦਾ ਕੇਵਲ ਇਕ ਛੋਟਾ ਜਿਹਾ ਭਾਗ ਹੀ ਜਾਣਦੇ ਹੋ, ਕੇਵਲ ਇਕ ਹਿੱਸਾ ਹੀ ਜਾਣਦੇ ਹੋ, ਤੁਹਾਨੂੰ ਆਪਣੇ ਸਮੁੱਚੇਪਨ ਦਾ ਅਹਿਸਾਸ ਹੀ ਨਹੀਂ, ਆਪਣੀਆਂ ਚੰਗਿਆਈਆਂ, ਆਪਣੇ ਗੁਣਾਂ ਦਾ ਅਹਿਸਾਸ ਨਹੀਂ, ਕਿੰਨੀਆਂ ਉਚਾਈਆਂ ਤਕ ਤੁਸੀਂ ਜਾ ਸਕਦੇ ਹੋ, ਇਹ ਨਹੀਂ ਜਾਣਦੇ, ਕੀ ਕਰਦੇ ਸਕਦੇ ਹੋ? ਇਹ ਵੀ ਨਹੀਂ ਜਾਣਦੇ।

ਤੁਹਾਡਾ ਸਭ ਤੋਂ ਉਤਮ ਭਾਗ ਹੈ ਵਾਹਿਗੁਰੂ ਤੇ ਸਭ ਤੋਂ ਤੁਛ ਭਾਗ ਹੈ ਤੁਹਾਡਾ ਸਰੀਰ। ਜਦੋਂ ਤੁਸੀਂ ਸੰਸਾਰ ਵਿਚ ਵਿਚਰਦੇ ਹੋ ਤੁਸੀਂ ਕੇਵਲ ਆਪਣੇ ਸਰੀਰ ਪ੍ਰਤੀ ਹੀ ਸੁਚੇਤ ਹੋ, ਸਰੀਰ ਨੂੰ ਹੀ ਤੁਸੀਂ ਆਪਣਾ ਆਪ ਸਮਝਦੇ ਹੋ। ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਹੀ ਸਰੀਰ ਹੋ, ਸਰੀਰ ਹੀ ਤੁਸੀਂ ਹੋ। ਜਦੋਂ ਤੁਹਾਨੂੰ ਇਹ ਪਤਾ ਲਗ ਜਾਂਦਾ ਹੈ ਕਿ ਤੁਹਾਡੇ ਅੰਦਰ ਪਮਾਤਮਾ ਹੈ, ਸਾਰੀ ਸਿੱਸ਼ਟੀ ਦੀ ਸਕਤੀ ਹੀ ਤੁਹਾਡੇ ਅੰਦਰ ਹੈ ਤਾਂ ਤੁਸੀਂ ਇਕ ਤਰ੍ਹਾਂ ਬਹੁਤ ਹੀ ਸੁਤੰਤਰ ਮਹਿਸੂਸ ਕਰਦੇ ਹੋ, ਆਪਣੀਆਂ ਸੀਮਾਵਾਂ ਤੋਂ ਮੁਕਤ ਹੋ ਜਾਂਦੇ ਹੋ।

ਜੇ ਵੀ ਸਮੱਸਿਆ ਤੁਸੀਂ ਅੱਜ ਦੇਖਦੇ ਹੋ, ਅੱਜ ਤੁਹਾਡੇ ਅੱਗੇ ਆਉਂਦੀਆਂ ਹਨ, ਉਹ ਤੁਹਾਡੀਆਂ ਆਪਣੀਆਂ ਹੀ ਬਣਾਈਆਂ ਹੋਈਆਂ ਹਨ। ਜਿਹੜੀਆਂ ਵੀ ਭਾਵੂਕ ਸਮੱਸਿਆਵਾਂ ਤੁਹਾਡੀਆਂ ਹਨ, ਉਹ ਜਾਂ ਤਾਂ ਕਿਸੇ ਚੀਜ਼ ਨਾਲ, ਕਿਸੇ ਗੱਲ ਨਾਲ ਜਾਂ ਕਿਸੇ ਸੱਜਣ ਨਾਲ ਸਬੰਧ ਰਖਦੀਆਂ ਹਨ। ਜੇ ਬੈਠ ਕੇ ਤੁਸੀਂ ਉਨ੍ਹਾਂ ਦਾ ਨਗੀਖਣ ਕਰੋ, ਚੰਗੀ ਤਰ੍ਹਾਂ ਦੇਖੋ, ਤੁਸੀਂ ਜਾਣ ਜਾਓਗੇ ਕਿ ਇਹ ਤੁਹਾਡੀ

ਆਪਣੀ ਹੀ ਬਣਾਈ ਹੋਈ ਹੈ। ਤੁਹਾਡੀ ਆਪਣੀ ਅੰਦਰ ਦੀ ਕੋਈ ਸਮੱਸਿਆ ਹੈ ਹੀ ਨਹੀਂ ਪਰ ਇਹ ਤੁਹਾਡੀ ਆਦਤ ਬਣ ਗਈ ਹੈ ਕਿ ਤੁਸੀਂ ਆਪਣੇ ਲਈ ਸਮੱਸਿਆ ਖੜ੍ਹੀ ਕਰਦੇ ਹੋ, ਫੇਰ ਦੂਸਰਿਆਂ ਨੂੰ ਉਸ ਵਿਚ ਲਪੇਟਦੇ ਹੋ, ਫੇਰ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਹੋ ਤੇ ਫੇਰ ਉਨ੍ਹਾਂ ਲਈ ਸਮੱਸਿਆ ਖੜ੍ਹੀ ਕਰ ਦਿੰਦੇ ਹੋ। ਤੁਹਾਡੀਆਂ ਬਹੁਤ ਸਾਰੀਆਂ ਸਮਸਿਆਵਾਂ ਤਾਂ ਵਾਸਤਵ ਵਿਚ ਇਹ ਹਨ ਕਿ ਤੁਸੀਂ ਦੁਸਰਿਆਂ ਨਾਲ ਕਿਵੇਂ ਮਿਲਦੇ ਹੋ, ਕਿਵੇਂ ਗੱਲਬਾਤ ਕਰਦੇ ਹੋ, ਕਿਵੇਂ ਉਨ੍ਹਾਂ ਨਾਲ ਸਾਂਝ ਪਾਉਂਦੇ ਹੋ। ਇਸ ਤੋਂ ਇਹ ਭਾਵ ਹੈ ਕਿ ਤੁਸੀਂ ਆਪਣੇ ਲਈ ਸਮੱਸਿਆ ਆਪਣੇ ਸਬੰਧਾਂ ਰਾਹੀਂ ਖੜ੍ਹੀ ਕਰਦੇ ਹੋ, ਤੁਹਾਡੇ ਸਬੰਧ ਜਦੋਂ ਤੁਹਾਡੇ ਲਈ ਖੁਸ਼ੀ ਦੀ ਥਾਂ ਦੁਖ ਦੇਣ ਲਗ ਪੈਂਦੇ ਹਨ।

ਜੇ ਤੁਸੀਂ ਆਪਣੇ ਜੀਵਨ ਦੀਆਂ ਸਮੱਸਿਆਵਾਂ ਨੂੰ ਸਲਝਾਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਸਬੰਧਾਂ ਨਾਲ, ਰਿਸ਼ਤਿਆਂ ਨਾਲ ਆਪਣੇ ਆਪ ਨੂੰ ਦੂਸਰਿਆਂ ਦੇ ਅਨੁਕੂਲ ਕਰਨਾ ਪਵੇਗਾ। ਮਿਸਾਲ ਵਜੋਂ ਜੇ ਤੁਹਾਨੂੰ ਆਪਣੀ ਪਤਨੀ ਨਾਲ ਸਮੱਸਿਆ ਹੈ ਤਾਂ ਤੁਸੀਂ ਆਪਣੇ ਦਿਮਾਗ ਵਿਚ ਆਪਣੇ ਮਨ ਵਿਚ ਉਸ ਦਾ ਸਮਾਧਾਨ ਕਰ ਸਕਦੇ ਹੋ। ਤੁਸੀਂ ਬੜੀ ਸੌਂਖੀ ਤਰ੍ਹਾਂ ਇਹ ਕਰ ਸਕਦੇ ਹੋ ਪਰ ਹੁੰਦਾ ਇਹ ਹੈ ਕਿ ਤੁਹਾਡਾ ਵਿਅਕਤੀਤੁੰਹਾਂ ਇਸ ਸਮੱਸਿਆ ਵਿਚ ਐਨਾ ਵਧ ਫਸਿਆ ਹੁੰਦਾ ਹੈ, ਇੰਨਾ ਵੱਧ ਉਲਿਕਿਆ ਹੁੰਦਾ ਹੈ ਕਿ ਤੁਸੀਂ ਆਪਣੀ ਹਉਮੈ ਵਿਚ ਐਨੇ ਕੇਂਦਰਿਤ ਹੁੰਦੇ ਹੋ, ਤੁਸੀਂ ਉਸ ਤੋਂ ਬਾਹਰ ਨਹੀਂ ਨਿਕਲ ਸਕਦੇ। ਹਉਮੈ ਦੀ ਸਕਤੀ ਐਡੀ ਸਕਤੀਸ਼ਾਲ ਹੁੰਦੀ ਹੈ ਕਿ ਉਸ ਉਤੇ ਕਿਸੇ ਗੱਲ ਦਾ ਅਸਰ ਹੀ ਨਹੀਂ ਹੁੰਦਾ। ਕਿੰਨੇ ਮਨੋਵਿਗਿਆਨਕਾਂ ਨੂੰ ਤੁਸੀਂ ਮਿਲੀ ਜਾਓ, ਕਿੰਨੀਆਂ ਦੀਆਂ ਸਲਾਹਾਂ ਤੁਸੀਂ ਲਈ ਜਾਓ, ਕਿੰਨੀਆਂ ਹੀ ਅਰਦਾਸਾਂ ਤੁਸੀਂ ਕਰੋ, ਕੁਝ ਨਹੀਂ ਬਣਦਾ। ਤੁਸੀਂ ਕਿਸੇ ਨਾਲ ਕਿੰਨੀਆਂ ਹੀ ਕਿਉਂ ਨਾ ਗੱਲਾਂ ਕਰੀ ਜਾਓ, ਕਿੰਨੀ ਸਲਾਹ ਲਈ ਜਾਓ, ਕੁਝ ਨਹੀਂ ਹੁੰਦਾ। ਸਭ ਤੋਂ ਵੱਡਾ ਗੁਪਤ ਸਿਖਣ ਦਾ ਗੁਣ ਇਹ ਹੈ ਕਿ ਆਪਣੇ ਆਪ ਨਾਲ ਲੜੋ, ਨਾ ਆਪਣੇ ਆਪ ਨਾਲ ਲੜਾਈ ਕਰੋ ਪਰ ਆਪਣੇ ਆਪ ਨੂੰ ਵਿਸ਼ਾਲ ਬਣਾਓ, ਆਪਣੇ ਆਪ ਨੂੰ ਸਿਖਣ ਵਿਧੀ ਵਿਚ ਲੈ ਕੇ ਆਓ, ਜਾਨਣ ਦੀ ਵਿਧੀ ਵਿਚ ਲੈ ਕੇ ਆਓ। ਇਹ ਸਭ ਕੁਝ ਕਰਨ ਲਈ ਤੁਹਾਨੂੰ ਚਾਹੀਦੀ ਹੈ ਅੰਦਰੋਂ ਪੇਰਨਾ, ਪ੍ਰੇਰਨਾ ਕਿ ਤੁਸੀਂ ਆਪਣਾ ਕਾਰਜ ਆਪ ਕਰਨਾ ਹੈ।

**‘ਚਲਦਾ’**



## ਸੁਭਾਗ ਜੀ ਦਾ ਸੁਧਾਰ

### ਹੱਥੀਂ

### ਬਾਬਾ ਨੌਜਵਾਨ ਸਿੰਘ ਜੀ

ਡਾ. ਭਾਈ ਵੀਰ ਸਿੰਘ ਜੀ

15.

**ਮਨਮੁਖ ਮੂਲਹੁ ਭੁਲਿਆ ਵਿਚਿ ਲਭੁ ਲੋਭੁ ਅੰਕਾਰੁ ॥**  
ਪੰਨਾ - 316

ਏਧਰ ਡਾਕਟਰ ਜੀ ਦੇ ਜਾਣ ਮਗਰੋਂ ਬਿਸਟਰਾਣੀ ਨੇ ਬਿਸਟਰ ਜੀ ਨੂੰ ਕਿਹਾ, ਦੱਸੋ ਤੁਸੀਂ ਸਿਖਾਂ ਨੂੰ ਵਹਿਸ਼ੀ ਤੇ ਰੱਬ ਨੂੰ ਵਹਿਮ ਤੇ ਨੇਕੀ ਨੂੰ ਨਿਰਾ ਖਿਆਲ ਕਹਿੰਦੇ ਸਾਓ, ਜੋ ਇਹ ਇਕ ਖੁਦਗਰਜ਼ੀ ਦਾ ਹਥਿਆਰ ਹੈ, ਹੁਣ ਦੱਸੋ ਅਜੇ ਬੀ ਉਹੀ ਖਿਆਲ ਹਨ?

ਬਿਸਟਰ - ਨਹੀਂ ਖਿਆਲਾਂ ਵਿਚ ਤਬਦੀਲੀ ਹੈ, ਪਰ ਮੈਂ ਤੇਰੇ ਵਾਂਗੂਂ ਛੇਤੀ ਮੰਨਣ ਵਾਲਾ ਨਹੀਂ, ਕੁਛ ਸਮਾਂ ਬੀਤੇਗਾ ਤਾਂ ਨਿਸ਼ਚੇ ਕਰਾਂਗਾ। ਮੇਰਾ ਅਸੂਲ ਤਾਂ ਏਹੋ ਹੈ ਕਿ ਬੰਦਾ ਆਪਣੇ ਫਾਇਦੇ ਦਾ ਕੰਮ ਕਰੋ, ਝੂਠ ਕੁਸਤੱਤ, ਦਗੇ ਫਰੇਬ ਦਾ ਕੁਛ ਭਰ ਨਹੀਂ, ਨਿਰਾ ਐਨਾਂ ਕਰੋ ਕਿ ਕੋਈ ਤਰੀਕਾ ਐਸਾ ਨਾ ਵਰਤ ਬੈਠੋ ਕਿ ਕਾਨੂੰਨ ਦੇ ਫੰਧੇ ਵਿਚ ਫਸ ਜਾਵੇ ਤੇ ਦੁਖ ਪਾਵੇ। ਬਾਕੀ ਖੁਦਗਰਜ਼ੀ ਹੀ ਅਸੂਲ ਪੁੰਨ ਹੈ। ਮੈਂ, ਦੇਖ ਲੈ, ਇਸ ਬਿਪਤਾ ਵਿਚ ਬੀ ਮਿੱਠੇ ਬਣ ਕੇ ਆਪਣਾ ਮਤਲਬ ਕੱਢ ਲਿਆ ਹੈ।

ਵਹੁਟੀ - ਪਰ ਜਿਨ੍ਹਾਂ ਦੇ ਘਰ ਅਸੀਂ ਉਤਰੇ ਹਾਂ ਏਹਨਾਂ ਦਾ ਜੀਵਨ ਸਾਥੋਂ ਚੰਗਾ ਹੈ ਕਿ ਮਾੜਾ?

ਬਿਸਟਰ - ਮੈਂ ਕੀ ਕਹਿ ਸਕਾਂ? ਮੇਰੇ ਤੇ ਅਸਰ ਤਾਂ ਚੰਗਿਆਈ ਦਾ ਪੈਂਦਾ ਹੈ, ਪਰ ਮੈਨੂੰ ਉਹ ਕਾਰਣ, ਉਹ ਧੁਰਾ, ਨਜ਼ਰ ਨਹੀਂ ਪੈਂਦਾ, ਜਿਸ ਕਰਕੇ ਕਿ ਕੋਈ ਆਪਣੀ ਹਾਨੀ ਕਰਕੇ ਦੂਸਰੇ ਦਾ ਭਲਾ ਕਰ ਸਕਦਾ ਹੈ?

ਬਿਸਟਰਾਣੀ - ਡਾਕਟਰ ਸਾਹਿਬ ਦੱਸ ਜੋ ਗਏ ਹਨ?

ਬਿਸਟਰ - ਬੇਸ਼ੱਕ ਦੱਸ ਗਏ ਹਨ, ਉਨ੍ਹਾਂ ਦਾ ਤੇ ਬਾਬੇ ਦਾ ਵਰਤਾਰਾ ਭੀ ਦੱਸ ਰਿਹਾ ਹੈ, ਇਨ੍ਹਾਂ ਵਿਚ ਸਚਾਈ ਦਿਸਦੀ ਭੀ ਹੈ, ਪਰ ਮੈਂ ਇਕ ਵਾਰਗੀ ਕੀਕੂੰ ਮੰਨ ਜਾਵਾਂ। ਬੇਸ਼ੱਕ ਬਾਬੇ ਨੇ ਨਿਧੜਕ ਆਪਣੇ ਘਰ ਵਿਚ ਸਾਨੂੰ ਵਾੜਕੇ ਆਪਣੇ ਬੀਵੀ ਬੱਚਿਆਂ ਵਿਚ ਬਿਨਾਂ ਪੜਦੇ ਟਿਕਾਣਾ ਦੇ ਕੇ ਬੜੀ ਭਾਰੀ ਮਿਹਰ ਕੀਤੀ ਹੈ, ਵਰਤਾਉ ਦੀ ਨੇਕੀ ਵਰਤੀ ਹੈ, ਜਾਨ ਬਚਾਈ ਹੈ। ਡਾਕਟਰ ਸਾਹਿਬ ਭੀ ਬੜੇ ਚੰਗੇ ਤੇ ਪੜ੍ਹੇ ਲਿਖੇ ਜਾਪਦੇ ਹਨ, ਪਰ ਮੈਂ ਆਪਣੇ ਨੁਕਤੇ ਤੇ ਹਾਂ। ਇਹ ਹੋ ਸਕਦਾ ਹੈ ਕਿ ਕੋਈ ਜਗਤ ਵਿਚ ਜਗਤ ਦੀ ਖੁਦਗਰਜ਼ੀ ਦੀ ਮ੍ਰਿਯਾਦਾ ਤੋਂ ਇਕ ਘਰ ਵੱਖਰੇ ਨਮੂਨੇ ਦਾ ਹੋਵੇ, ਪਰ ਇਹ ਆਮ ਵਰਤਾਰਾ ਨਹੀਂ ਹੈ। ਇਕ ਹੌਲ

ਗੱਲ ਭੀ ਹੈ ਕਿ ਇਕ ਰਿਲੀਜ਼ਸ ਮੇਨੀਆ (ਧਾਰਮਕ ਸ਼ੁਦਾ) ਭੀ ਹੁੰਦਾ ਹੈ, ਸ਼ਾਇਦ ਇਨ੍ਹਾਂ ਨੂੰ ਉਹ ਸ਼ੁਦਾ ਹੀ ਹੋਵੇ।

ਇਹ ਵਾਕ ਸੁਣ ਕੇ ਬਿਸਟਰਾਣੀ ਨੇ ਹਾਹੁਕਾ ਲੀਤਾ। ਜੇ ਕਦੀ ਬਿਸਟਰਾਣੀ ਨੇ ਬਾਬੇ ਤੇ ਡਾਕਟਰ ਦੀ ਗੱਲ ਬਾਤ ਸੁਣੀ ਹੁੰਦੀ ਤਾਂ ਉਸ ਨੂੰ ਸਮਝ ਆ ਜਾਂਦੀ ਕਿ ਡਾਕਟਰ ਆਪਣੇ ਤਜਰਬੇ ਵਿਚ ਕਿੰਨਾ ਕੁਛ ਸੱਚਾ ਸੀ ਤੇ ਬਾਬਾ ਕਿਤਨੇ ਗੰਭੀਰ ਤੇ ਉੱਚੇ ਆਸ਼ੇ ਵਾਲਾ ਹੈ ਜੋ ਸਾਰੇ ਤਜਰਬੇ ਦੇ ਸਾਹਮਣੇ ਅਹਿੱਲ ਚਟਾਨ ਵਾਂਗੂਂ ਕਿਸੇ ਆਪਣੇ ਅਸੂਲ ਤੇ ਖੜਾ ਹੈ। ਬਦਲੇ ਦੀ ਚਾਹ ਨਹੀਂ ਰੱਖਦਾ, ਨਿੰਦਾ ਤੋਂ ਡਰਦਾ ਨਹੀਂ, ਵੈਰੀਆਂ ਦੇ ਵੈਰ ਤੋਂ ਸੰਕੋਚਦਾ ਨਹੀਂ, ਨੇਕੀ ਕਰਕੇ ਬਦੀ ਨਾਲ ਟਿੱਕਿਆ ਜਾਂਦਾ ਹੈ, ਪਰ ਪਰਵਾਹ ਨਹੀਂ ਕਰਦਾ, ਹਰ ਹਾਲ ਕਿਸੇ ਆਪਣੇ ਅਸੂਲ ਤੇ ਨਿਰਭੈ ਟੁਰ ਰਿਹਾ ਹੈ।

ਰਾਤ ਆ ਗਈ, ਸੇਵਾ ਹੋ ਗਈ, ਬਿਸਟਰ ਸਾਹਿਬ ਨੂੰ ਤਾਪ ਚੜ੍ਹ ਗਿਆ। ਬਿਸਟਰਾਨੀ ਦੇ ਜਖਮ ਖੁਸ਼ਕ ਸਨ, ਉਹ ਤਾਂ ਸੌਂ ਗੀ, ਪਰ ਬਿਸਟਰ ਸਾਹਿਬ ਬੜਾਉਂਦੇ ਰਹੇ। ਬਾਬਾ, ਬਾਬੇ ਦੀ ਵਹੁਟੀ, ਪੁੱਤ੍ਰ ਤੇ ਸੁਭਾਗ ਜੀ ਵਾਰੋ ਵਾਗੀ ਪਹਿਰ ਪਹਿਰ ਭਰ ਪਹਿਰਾ ਦੇਂਦੇ ਰਹੇ ਤੇ ਸਾਰੇ ਜਣੇ ਇਨ੍ਹਾਂ ਦਾ ਬੜਾਉਣਾ ਸੁਣਦੇ ਰਹੇ ਜੋ ਇਸ ਪ੍ਰਕਾਰ ਦਾ ਸੀ -

“ਭਲਾ ਜਗ ਕਿੰਨਾ ਮੂਰਖ ਹੈ?.....

ਖੁਦਗਰਜ਼ੀ ਤਾਂ ਅਸੂਲ ਪੁੰਨ ਹੈ!.....

ਮਨ! ਅਪਣਾ ਭਲਾ ਲੋਚ .....

ਨੇਕੀ ਕੋਈ ਸੈ ਨਹੀਂ।

ਸ਼ਿਹ, ਮੂਰਖ! ਵਲੋਤ ਫਿਰ ਆਈ .....

ਪਦਾਰਥ ਤੋਂ ਬਿਨਾਂ ਕੋਈ ਹੋਰ ਰੱਬ ਢੂੰਡਦੀ ਹੈ .....।

ਸ਼ਿਹ, ‘ਤਨ ਸੁਖ’ ਤੋਂ ਅੱਗੇ ਕੋਈ ਹੋਰ ‘ਸੁਖ’.... ਮੂਰਖ ਹੈ।”

“ਜੋ ਹੈ ਸੋ ਗਰਜ਼ੀ।

ਗਰਜ ਨੂੰ ਰੱਖ ਮੂਹਰੇ।

ਗਰਜ ਦੇ ਟੁਰ ਮਗਰੇ।.....

ਨਾ ਖੁਦਾ ਨਾ ਨੇਕੀ।

ਇਕ ਮੈਂ ਤੇ ਮੇਰਾ ਸੁਖ।.....”

“ਸਿਹ, ਮੂਰਖ! ਕੌਣ? ਕੋਈ ਨਹੀਂ।  
ਡਾਕਟਰ ਮੂਰਖ! ਬਾਬਾ ਸੁਦਾਈ।  
ਦਾਨਾ ਮੈਂ, ਪਰਦੇਸ਼ ਵਿਚ ਸੁਖੀ।  
ਜਾਂਗਲੀ ਲੋਕ ਕਾਬੂ ਕੀਤੇ।  
ਹੈ ਨਾ ਅਕਲ, ਦੂਰ ਦੀ ਸੋਝੀ?”

ਇਸ ਪ੍ਰਕਾਰ ਦੇ ਬਕਵਾਸ ਕਈ ਵੇਰ ਹੋਏ, ਡਾਕਟਰ ਜੀ ਦੇ ਕਹਿਣੇ ਮੁਜਬ ਪਾਣੀ ਦੀ ਟਾਕੀ ਮੱਥੇ ਤੇ ਧਰਕੇ ਸੇਵਾ ਵਾਲੇ ਸਿਰ ਠੰਢਾ ਕਰਦੇ ਰਹੇ ਪਰ ਤਦ ਵੀ ਕਈ ਵੇਰ ਐਸੇ ਬਕੜਵਾਦ ਹੋਏ। ਏਹ ਬਕਵਾਸ ਬਾਬੇ ਜੀ ਨੂੰ ਤੇ ਪਰਵਾਰ ਨੂੰ ਦੱਸ ਗਏ ਕਿ ਕਿਉਂ ਡਾਕਟਰ ਜੀ ਅੱਜ ਰੋਹ ਵਿਚ ਭਰੋ ਹੋਏ ਸਨ?

ਸਵੇਰਾ ਹੋਇਆ ਡਾਕਟਰ ਜੀ ਬਾਬੇ ਦੇ ਪਿਆਰ ਬੱਧੇ ਆ ਗਏ। ਫਤਹ ਬੁਲਾ ਕੇ ਕਹਿਣ ਲੱਗੇ, ‘ਬਾਬਾ ਜੀ! ਖਿਮਾ ਕਰਨੀ, ਮੈਂ ਕਲੁ ਬੜੀ ਬੇ-ਅਦਬੀ ਕਰਦਾ ਰਿਹਾ ਹਾਂ।’

ਬਾਬਾ - ਨਹੀਂ, ਬਰਖੁਰਦਾਰ ਜੀ! ਇਹ ਤਾਂ ਵੀਰਾਰ ਸੀ, ਕੋਈ ਗੱਲ ਨਹੀਂ।

ਡਾਕਟਰ - ਮੇਰਾ ਅਜ ਬੀ ਜੀ ਨਹੀਂ ਸੀ ਕਰਦਾ ਆਉਣ ਨੂੰ, ਮੇਰਾ ਪਾਸਰ ਮਨ ਚਾਹੁੰਦਾ ਹੈ ਕਿ ਇਨ੍ਹਾਂ ਨੂੰ ਪੁਲਸ ਲੈ ਜਾਵੇ ਤੇ ਕਿਸੇ ਹਸਪਤਾਲ ਵਿਚ ਰਖੇ। ਆਪ ਦੇ ਸ਼ਾਂਤਿ ਸਰੋਵਰ ਘਰ ਵਿਚ ਮਘਦੇ ਕੋਲੇ ਨਹੀਂ ਚਾਹੀਦੇ। ਅਸੀਂ ਕੋਈ ਦੁਨੀਆਂ ਦਾ ਠੇਕਾ ਲੀਤਾ ਹੈ?

ਬਾਬਾ - ਡਾਕਟਰ ਜੀ! ਤੁਸੀਂ ਜਗਤ ਦੇ ਹਥੋਂ ਬੜੇ ਸਤੇ ਹੋਏ ਹੋ। ਅਸੀਂ ਜਗਤ ਦਾ ਭਾਰ ਹਰ ਬੀ ਨਹੀਂ ਸਕਦੇ। ਜਗਤ ਹੈ ਬੀ ਦੁਖੀ, ਸੜ ਰਿਹਾ ਹੈ, ਪਰ ਸਾਡੇ ਮਨ ਦੀ ਅਰਦਾਸ ਇਹ ਹੈ ਨਾ ਕਿ -

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ॥  
ਪੰਨਾ - 853

ਇਹ ਜੋ ਸੁਆਰਬੀ ਲੋਕ ਹਨ ਤੇ ਪਾਪ ਵਿਚ ਫਸੇ ਲੋਕ ਹਨ, ਬੀਮਾਰ ਹਨ, ਮਨ ਦੇ ਰੋਗੀ ਹਨ। ਜੀਕ੍ਰੂ ਸਰੀਰ ਰੋਗੀ ਹੁੰਦਾ ਹੈ, ਉੱਕਰ ਮਨ ਭੀ ਰੋਗੀ ਹੋ ਜਾਂਦਾ ਹੈ। ਜਿਨ੍ਹਾਂ ਦੀ ਨਜ਼ਰ ‘ਤਨ ਸੁਖ’ ਤੋਂ ਅਗੇ ਨਹੀਂ ਉਠਦੀ ਓਹ ਰੋਗੀ ਹਨ, ਜੋ ਖੁਦਗਰਜੀ ਦੇ ਕਿਲੇ ਨਾਲ ਬੁਝੇ ਪਏ ਹਨ। ਸਰਬੱਤ ਦਾ ਭਲਾ।

ਡਾਕਟਰ - ਬਾਬਾ ਜੀ! ਇਕ ਆਦਮੀ ਬੜਾ ਗਰੀਬ ਸੀ, ਉਸਦਾ ਇਕ ਮਿੱਤ੍ਰ ਸੀ ਜੋ ਪੜ੍ਹਦਾ ਸੀ। ਗਰੀਬੀ ਦੇ ਕਾਰਨ ਉਸ ਦਾ ਨਿਰਬਾਹ ਨਹੀਂ ਸੀ ਟੁਰਦਾ। ਉਹ ਸਵੇਰੇ ਬਾਣੀ ਪੜ੍ਹਦਾ ਤੇ ਅਰਦਾਸੇ ਕਰਦਾ ਸੀ ਕਿ ਹੇ ਗੁਰੂ ਕੋਈ ਟਾਹਣ ਨਿਵਾ। ਉਸ ਪਰ ਗੁਰੂ ਨੇ ਕਿਰਪਾ ਕੀਤੀ, ਇਕ ਅਮੀਰ ਸਿੰਘ ਜੀ ਨੂੰ ਰਹਿਮ ਆਇਆ, ਉਸ ਨੇ ਰੁਪੱਯਾ

ਖਰਚ ਕੇ ਉਸ ਨੂੰ ਪੜ੍ਹਾਯਾ। ਮੁੰਡਾ ਪੜ੍ਹਕੇ ਨੌਕਰ ਹੋ ਗਿਆ, ਹੁਣ ਉਹ ਹਜ਼ਾਰ ਰੁਪੱਯਾ ਮਹੀਨਾ ਕਮਾਉਂਦਾ ਹੈ। ਇਸ ਨੇ ਹੁਣ ਰੱਬ ਤੋਂ ਨਮੁਕਰੀ ਧਾਰੀ ਹੈ। ਜਿਸ ਨੇ ਰੁਪੱਯਾ ਦੇ ਕੇ ਪੜ੍ਹਾਯਾ ਸੀ, ਉਸ ਦਾ ਕਦੇ ਸ਼ੁਕਰੀਆ ਨਹੀਂ ਕੀਤਾ। ਜੇ ਕਦੇ ਜਤਾਓ ਕਿ ਫਲਾਣੇ ਨੇ ਤੈਨੂੰ ਪੜ੍ਹਾਯਾ ਸੀ ਤਾਂ ਅੱਖਾਂ ਨੀਲੀਆਂ ਪੀਲੀਆਂ ਕਰਕੇ ਲੜਨ ਨੂੰ ਆਉਂਦਾ ਹੈ। ਕਈ ਸਿੱਖਾਂ ਦੇ ਕੇਸ ਕਤਲ ਕਰ ਚੁਕਾ ਹੈ। ਮੈਨੂੰ ਆਖਦਾ ਸੀ ਕਿ ਵਾਹ ਚੱਲੇ ਤਾਂ ਕੇਸ ਕਿਸੇ ਦੇ ਨਾ ਰਹਿਣ ਦਿਆਂ, ਪਰ ਆਪ ਰੱਖਦਾ ਹੈ। ਪੁੱਛੋ ਕਿਉਂ? ਤਾਂ ਕਹਿੰਦਾ ਹੈ ਫੇਰ ਸਿਖ ਮੇਰਾ ਇਤਥਾਰ ਨਹੀਂ ਕਰਨਗੇ। ਇਸ ਆਦਮੀ ਦੀ ਕੋਸ਼ਿਸ਼ ਆਪਣੇ ਸੁਆਰਬ ਦੀ ਐਤਨੀ ਹੈ ਕਿ ਹੱਦ ਹਿਸਾਬ ਨਹੀਂ ਹੈ। ਮੈਨੂੰ ਇਕ ਵੇਰੀ ਸੰਗਲਾਦੀਪ ਵਿਚ ਇਸ ਦਾ ਮੇਲ ਹੋਇਆ, ਤਾਂ ਡਿੱਠਾ ਕਿ ਇਹ ਨਿਰਾ ਪੁਰਾ ਮਾਇਆ ਦਾ ਉਪਾਸਕ, ਪਰਮੇਸ਼ਰ, ਗੁਰੂ ਤੇ ਪੰਥ ਦਾ ਵੈਰੀ ਹੈ। ਜਾਹਰਾ ਮੌਮੋਂ ਠਗਣਾ ਹੈ। ਮੈਂ ਭੀ ਭੁਲ੍ਹ ਗਿਆ ਸਾਂ, ਪਰ ਫੇਰ ਗੱਲੀਂ ਬਾਤੀਂ ਪਾਜ ਉੱਘੜ ਆਇਆ। ਉਸ ਜਾਤਾ ਮੈਨੂੰ ਪ੍ਰੇਰ ਚੁਕਾ ਹੈ, ਪਰ ਮੈਂ ਗੁਸੈਂ ਦੇ ਮਾਰੇ ਚੁੱਪ ਸਾਂ। ਦੱਸ ਬਾਬਾ! ਜਿਸ ਨੇ ਇਸ ਨੂੰ ਪੜ੍ਹਾਇਆ ਉਸ ਸਿੱਖ ਨੇ ਕੀ ਨੇਕੀ ਕੀਤੀ?

ਬਾਬਾ - ਉਸ ਨੇ ਤਾਂ ਨੇਕੀ ਕੀਤੀ ਸੀ। ਚੰਗਾ ਹੁੰਦਾ ਕਿ ਉਹ ਇਸ ਦੇ ਮਨ ਦੇ ਸੁਧਾਰ ਦਾ ਬੀ ਕੋਈ ਜਤਨ ਕਰਦਾ। ਇਸੇ ਕਰਕੇ ਹੀ ਮੈਂ ਮਨਾਂ ਦੇ ਸੁਧਾਰ ਦੇ ਮਗਰਾ ਹਾਂ।

ਡਾਕਟਰ - ਤੁਸੀਂ ਤਾਂ ਦਰਸਤੀ ਪਰ ਹੋ, ਪਰ ਮੈਨੂੰ ਮੇਰੇ ਤਜਰਬੇ ਨੇ ਕੁਛ ਹੋਰ ਦਰਸਾਇਆ ਹੈ।

ਬਾਬਾ - (ਮੁਸਕਾ ਕੇ) ਤਜਰਬੇ ਕਰਕੇ ਤੇ ਦੁਖ ਪਾਕੇ ਫੇਰ ਭਲੇ ਰਹੀਏ ਨੇਕੀ ਇਸਦਾ ਨਾਮ ਹੈ। ਦੇਖ ਭਾਈ ਗੁਰਦਾਸ ਜੀ ਕਹਿੰਦੇ ਹਨ -

ਹਉ ਤਿਸਦੈ ਰਉਖੰਨੀਐ ਆਪ ਠਗਾਏ ਲੋਕਾ ਭਾਣੇ।

ਭਾਈ ਗੁਰਦਾਸ ਜੀ ਦੀ ਵਾਰ 12/5

ਜੇ ਉੱਲੂ ਦਿਨ ਨੂੰ ਅੱਖ ਨਹੀਂ ਖੇਲ੍ਹਦਾ ਤਾਂ ਸੂਰਜ ਤਾਂ ਲੋਪ ਨਹੀਂ ਹੈ ਗਿਆ, ਜੇ ਕੋਈ ਨਾਸਤਕ ਵਾਹਿਗੁਰੂ ਤੋਂ ਅਤੇ ਨੇਕੀ ਤੋਂ ਮੁੱਕਰਦਾ ਹੈ ਤਾਂ ਉਸ ਦੇ ਮਨ ਦੇ ਲੋਇਣ ਅੰਧੇ ਹਨ, ਵਾਹਿਗੁਰੂ ਤੇ ਨੇਕੀ ਤਾਂ ਲੋਪ ਨਹੀਂ ਹੋ ਗਏ। ਤਕੜਾ ਹੋ ਯਾਰਾ! ਢਹਿੰਦੀਆਂ ਕਲਾ ਵਿਚ ਕਿਉਂ ਜਾਂਦਾ ਹੈ। ਸੇਰ ਮਰਦ ਹੋ ਭਲਿਆਈ ਵਾਸਤੇ।

ਇਸੇ ਤਰ੍ਹਾਂ ਗੱਲੀਂ ਜੁਟੇ ਹੋਏ ਦੋਵੇਂ ਜਣੋਂ ਅੰਦਰ ਗਏ। ਡਾਕਟਰ ਨੇ ਜ਼ਖਮ ਖੋਹਲੇ, ਇਕ ਥਾਂ ਪੀਪ ਰੁਕ ਰਹੀ ਸੀ, ਸੋ ਚੀਰਾ ਦੇ ਕੇ ਕੱਢੀ। ਚੀਰੇ ਨਾਲ ਠੰਢ ਬੀ ਪੈ ਗਈ ਤੇ ਤਾਪ ਬੀ ਲੱਥਾ। ਅੱਜ ਬਿਸਟਰ ਸਾਹਿਬ ਕਮਜ਼ੋਰ ਬੀ ਸਨ।

ਜਦੋਂ ਪੱਟੀ ਆਦਿਕ ਹੋ ਚੁਕੇ, ਬਿਸਤਰੇ ਕੱਪੜੇ ਬਦਲੇ ਗਏ, ਦੁੱਧ ਪੀਣ ਨੂੰ ਦਿੱਤਾ ਗਿਆ ਤਦ ਡਾਕਟਰ ਸਾਹਿਬ ਚੱਲੇ। ਉਸ ਵੇਲੇ ਬਿਸਟਰ ਨੇ ਵਾਜ ਮਾਰੀ ਕਿ ਆਪ ਟੁਰ

ਚੱਲੇ ਹੋ, ਕੱਲ ਵਾਂਗੂ ਕੁਛ ਗੱਲਾਂ ਨਹੀਂ ਸੁਨਾਉਣੀਆਂ?

ਡਾਕਟਰ - ਮੈਨੂੰ ਗੱਲਾਂ ਦਾ ਠਰਕ ਘੱਟ ਹੈ। ਕਲੁਝ ਤਾਂ ਛਿੜ ਪਈ ਸੀ ਤਾਂ ਗੱਲ ਬਾਤ ਹੋ ਗਈ ਸੀ। ਮੈਨੂੰ ਜਗਤ ਦਾ ਤਜਰਬਾ ਸ਼ੋਕਦਾਇਕ ਹੋਇਆ ਹੈ। ਮੈਂ ਸਮਝਦਾ ਹਾਂ ਕਿ ਪਿਆਰ ਦਾ ਸੰਸਾਰ ਵਿਚ ਕਾਲ ਹੈ, ਇਨਸਾਫ਼ ਦੀ ਵਰਤੋਂ ਦੀ ਮੁਸ਼ਕ ਨਹੀਂ ਤੇ ਸੱਚ ਲੱਭਦਾ ਨਹੀਂ, ਬਾਕੀ ਇਕ ਸ਼ਤੰਜ ਜਾਰੀ ਹੈ। ਕੀ ਮਿੱਤਰ ਤੇ ਕੀ ਸਾਕ, ਕੀ ਪੰਡਤ ਤੇ ਕੀ ਮੂਰਖ, ਕੀ ਆਪਣੇ ਤੇ ਕੀ ਪਰਾਏ ਜੋ ਆਪੋ ਵਿਚ ਮਿਲਦੇ ਹਨ, ਉਤੋਂ ਹੋਰ ਤਰ੍ਹਾਂ, ਪਰ ਅੰਦਰੋਂ ਸਾਰੇ ਆਪੋ ਆਪਣੀ ਖਿੱਚਾ-ਖਿੱਚੀ ਵਿਚ ਹੁੰਦੇ ਹਨ। ਮੈਂ ਜਦ ਦੋ ਮਿੜਾਂ ਨੂੰ ਜਫੀ ਪਾਏ ਵੇਖਦਾ ਹਾਂ ਤਾਂ ਹੱਸਦਾ ਹਾਂ ਕਿ ਇਨ੍ਹਾਂ ਦੋਹਾਂ ਦੇ ਦਿਲ ਤਾਂ ਖੁਦਗਰਜੀ ਵਲ ਜਾ ਰਹੇ ਹਨ, ਇਕ ਦੂਜੇ ਤੋਂ ਵਧੀਕ ਲਾਭ ਉਠਾਉਣਾ ਚਾਹੁੰਦੇ ਹਨ ਤੇ ਮਿਲੇ ਐਉਂ ਹਨ ਕਿ ਮਾਨੋ ਇਕ ਦੂਜੇ ਲਈ ਪਿਆਰ ਹੈ ਤੇ ਕੁਛ ਕੁਰਬਾਨੀ ਕਰ ਰਹੇ ਹਨ।

ਬਿਸਟਰ - ਠੀਕ! ਮੇਰਾ ਬੀ ਇਹੋ ਤਜਰਬਾ ਹੈ। ਤੁਸੀਂ ਤੇ ਮੈਂ ਇਕੋ ਟਿਕਾਣੇ ਹਾਂ। (ਵਹੁਟੀ ਵੱਲ ਤੱਕ ਕੇ) ਡਿੱਠਾ ਹਈ?

ਡਾਕਟਰ - ਤੁਹਾਡਾ ਤੇ ਮੇਰਾ ਫਰਕ ਹੈ। ਮੈਂ ਇਸ ਹਾਲਤ ਨੂੰ ਦੇਖਕੇ ਇਸਨੂੰ ਇਨਸਾਨ ਦੀ ਇਕ ਬੀਮਾਰੀ ਸਮਝਦਾ ਹਾਂ। ਇਸ ਨੂੰ ਮਾੜਾ ਜਾਣਦਾ ਹਾਂ, ਅਰ ਇਸ ਤੋਂ ਉੱਚੀ, ਸੁੱਚੀ ਤੇ ਸੱਚੀ ਇਕ ਹਾਲਤ ਸੰਭਵ ਸਮਝਦਾ ਹਾਂ ਜੋ ਸੈਨੂੰ ਪਿਆਗੀ ਲਗਦੀ ਹੈ। ਤੁਸੀਂ ਇਸ ਹਾਲਤ ਨੂੰ ਚੰਗਾ ਸਮਝਦੇ ਹੋ, ਇਸ ਵਿਚ ਵਰਤਦੇ ਹੋ ਤੇ ਇਸ ਤੋਂ ਉੱਚੀ ਹਾਲਤ ਨੂੰ ਮੰਨਣ ਵਾਲੇ ਨਹੀਂ ਹੋ, ਸੋ ਮੇਰਾ ਤੁਹਾਡਾ ਜਿਸੀਂ ਅਸਮਾਨ ਦਾ ਫਰਕ ਹੈ। ਮੈਂ ਇਸ ਹਾਲਤ ਪਰ ਅੱਖਰੂ ਕੇਰਦਾ ਹਾਂ, ਤੁਸੀਂ ਏਸ ਹਾਲਤ ਪਰ ਪ੍ਰਸੰਨ ਤੇ ਸੰਤੁਸ਼ਟ ਹੋ। ਲਓ ਮੈਨੂੰ ਅੱਜ ਕਾਹਲ ਹੈ, ਫੇਰ ਕਦੇ ਸਹੀ।

ਅਸੰਤੁਸ਼ਟ ਹਿਰਦੇ ਡਾਕਟਰ ਬਾਹਰ ਆਇਆ, ਕਮਲ ਫੁਲ ਵਿਚ ਕੋਲੇ ਮਘਦੇ ਦੇਖ ਜੀਕੁੰ ਕੋਈ ਉਦਾਸ ਹੋਵੇ, ਇਸ ਤਰ੍ਹਾਂ ਬਾਬੇ ਲਈ ਡਾਕਟਰ ਸਾਹਿਬ ਉਦਾਸ ਸਨ। ਅੱਗੋਂ ਬਾਬਾ ਜੀ ਮਿਲੇ ਟਿਕਵੇਂ ਮੱਥੇ ਵਾਲੇ।

ਬਾਬਾ - ਜੈਸਾ ਮਨ ਆਪਨਾ ਪਰਮਨ ਤੈਸਾ, ਦੇਖੋ! ਇਹ ਇਕ ਅਸੂਲ ਹੈ। ਆਪਣੇ ਵਰਗਾ ਸਭ ਨੂੰ ਦੇਖੋ। ਜਿਹੋ ਜਿਹਾ ਤੁਹਾਨੂੰ ਆਪਣਾ ਆਪ ਪਿਆਰਾ ਹੈ, ਇਸ ਤਰ੍ਹਾਂ ਸੱਭਨਾਂ ਵਿਚ ਆਪਣੇ ਆਪ ਦਾ ਪ੍ਰਤਿਬਿੰਬ ਦੇਖੋ। ਪਰ ਡਾਕਟਰ ਜੀ! ਇਸ ਤੋਂ ਇਕ ਉੱਚਾ ਅਸੂਲ ਹੋਰ ਹੈ ਜੋ ਗੁਰੂ ਬਾਬੇ ਨੇ ਕਿਹਾ ਹੈ -

ਊਰ ਧਾਰੈ ਜੋ ਅੰਤਰਿ ਨਾਮੁ॥

ਸਰਬ ਮੈਂ ਧੇਖੈ ਭਗਵਾਨੁ॥

ਪੰਨਾ - 274

ਜਿਸਦੇ ਅੰਦਰ ਨਾਮ ਦਾ ਨਿਵਾਸ ਹੋ ਗਿਆ ਹੈ, ਉਹ

ਸਭ ਘਟਾਂ ਵਿਚ ਵਾਹਿਗੁਰੂ ਵਿਆਪਕ ਨੂੰ ਵੇਖਦਾ ਹੈ।

ਡਾਕਟਰ ਜੀ! ਸਤਿਗੁਰ ਦੇ ਏਸ ਆਦਰਸ਼ ਪਰ ਬੀ ਵਿਚਾਰ ਕਰਨੀ।

ਡਾਕਟਰ ਸਾਹਿਬ ਨੂੰ ਕਾਹਲ ਸੀ। ਸੋ ਬਾਬਾ ਜੀ ਤੋਂ ਅਦਬ ਨਾਲ, ਪਰ ਛੇਤੀ ਵਿਦਾ ਹੋ ਗਏ। ਕੁਝ ਚਿਰ ਮਹਾਰੋਂ ਇਕ ਪੁਲਸ ਦਾ ਸਿਪਾਹੀ ਬਾਬੇ ਦਾ ਘਰ ਪੁੱਛਦਾ ਆਯਾ ਤੇ ਬਾਣੇਦਾਰ ਦਾ ਪਰਵਾਨਾ ਲਿਆਇਆ ਕਿ ਬਿਸਟਰ ਕਚਹਿਰੀ ਜਾਣ ਜੋਗਾ ਹੋਇਆ ਹੈ ਕਿ ਨਹੀਂ, ਅਸੀਂ ਮੁਕੱਦਮੇ ਨੂੰ ਅੱਗੇ ਟੋਰਨਾਂ ਹੈ। ਇਸਦਾ ਜੁਵਾਬ ਬਾਬਾ ਡਾਕਟਰ ਜੀ ਤੋਂ ਦਿਵਾਉਣਾ ਚਾਹੁੰਦਾ ਸੀ, ਪਰ ਡਾਕਟਰ ਟੁਰ ਚੁਕਾ ਸੀ, ਸੋ ਆਪਣੇ ਪੁਤ ਘੜੀ ਤੇ ਚਾੜ੍ਹਕੇ ਤੇ ਸੰਦੇਸਾ ਦੇਕੇ ਟੋਰ ਦਿੱਤਾ ਕਿ ਡਾਕਟਰ ਜੀ ਤੋਂ ਜਵਾਬ ਲਿਖਵਾ ਲਿਆਵੇ ਜੋ ਬਾਣੇਦਾਰ ਵੱਲ ਘੱਲਿਆ ਜਾਵੇ। ਬਾਬੇ ਦੀ ਮਰਜ਼ੀ ਸੀ ਕਿ ਬੀਮਾਰ ਨੂੰ ਇਸ ਗੱਲ ਦਾ ਪਤਾ ਨਾ ਲੱਗੇ, ਪਰ ਬਿਸਟਰਾਣੀ ਨੇ ਸੁਭਾਗ ਜੀ ਤੋਂ ਪਤਾ ਕਰ ਲਿਆ ਸੀ ਤੇ ਬਿਸਟਰ ਸਾਹਿਬ ਸੁਣਕੇ ਬੜੇ ਤਿਲਮਿਲ ਤਿਲਮਿਲ ਕਰ ਰਹੇ ਸਨ ਅਰ ਉਡੀਕ ਰਹੇ ਸਨ ਕਿ ਬਾਬਾ ਆਵੇ ਤਾਂ ਪੱਕਾ ਪਤਾ ਕਰੇ, ਪਰ ਬਾਬਾ ਉਸ ਵੇਲੇ ਤਕ ਅੰਦਰ ਨਾ ਆਇਆ ਜਿਸ ਵੇਲੇ ਤਾਈਂ ਕਿ ਡਾਕਟਰ ਵੱਲੋਂ ਜਵਾਬ ਨਾ ਆ ਗਿਆ। ਜੋ ਇਹ ਸੀ ਕਿ ਬੀਮਾਰ ਅਜੇ ਸਫਰ ਕਰਨ ਲਾਈਕ ਨਹੀਂ ਹਨ। ਸੋ ਬਾਬੇ ਨੇ ਪੁਲਸ ਵਾਲੇ ਨੂੰ ਇਹ ਉੱਤਰ ਦੇਕੇ ਟੋਰ ਦਿੱਤਾ ਸੀ। ਹੁਣ ਦਿਨ ਢਲਣ ਦਾ ਵੇਲਾ ਹੋ ਗਿਆ ਸੀ, ਬਾਬਾ ਅੰਦਰ ਗਿਆ। ਅੱਗੋਂ ਬਿਸਟਰ ਨੇ ਸਾਰਾ ਹਾਲ ਪੁੱਛਿਆ ਤਦ ਬਾਬੇ ਨੇ ਦੱਸ ਦਿੱਤਾ ਕਿ ਇਸ ਤਰ੍ਹਾਂ ਪਰਵਾਨਾਂ ਆਇਆ ਸੀ ਤੇ ਐਉਂ ਉੱਤਰ ਘਲਵਾ ਦਿੱਤਾ ਗਿਆ ਹੈ। ਇਸ ਪਰ ਬਿਸਟਰ ਸਾਹਿਬ ਕੁਛ ਤਾਂ ਬਾਬੇ ਦੀ ਅਕਲ ਤੇ ਹਮਦਰਦੀ ਪਰ ਖੁਸ਼ ਹੋਏ ਤੇ ਕੁਛ ਪੁਲਸ ਦੀ ਸਖਤੀ ਤੇ ਬੇਦਰਦੀ ਪਰ ਤੁੱਧੇ। ਕਈ ਗਾਲੀਆਂ ਦੇਕੇ ਕਹਿ ਉੱਠੇ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਪੁਲਸ ਇਤਨਾ ਦੁਖ ਕਿਉਂ ਦੌੰਦੀ ਹੈ? ਇਸ ਪਰ ਬਾਬਾ ਮੁਸਕ੍ਰਾ ਪਿਆ। ਬਾਬੇ ਨੂੰ ਮੁਸਕ੍ਰਾਉਂਦਾ ਦੇਖਕੇ ਬਿਸਟਰ ਸਾਹਿਬ ਦਾ ਜ਼ਰਾ ਗੁੱਸਾ ਹੋਰ ਵਧ ਗਿਆ, ਪਰ ਆਵਾਜ਼ ਚੰਗੀ ਬਣਾ ਕੇ ਕਹਿਣ ਲੱਗੇ - ਬਾਬਾ ਜੀ! ਆਪ ਕਿਉਂ ਹੱਸ ਪਏ ਹੋ, ਆਪ ਨੂੰ ਤਾਂ ਜੁਲਮ ਪਰ ਰੋਣ ਆਉਣਾ ਚਾਹੀਏ?

ਬਾਬਾ - ਜੁਲਮ ਪਰ ਤਾਂ ਮੈਂ ਸਦਾ ਮੌਮ ਦਿਲ ਹੋਕੇ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਬਖਸ਼ ਲਵੇ। ਹਾਸਾ ਮੈਨੂੰ ਜੁਲਮ ਪਰ ਤਾਂ ਨਹੀਂ ਆਇਆ, ਆਪ ਦੀ ਆਸ ਉਸੈਦ ਪਰ ਆਇਆ ਹੈ।

ਬਿਸਟਰ - ਉਹ ਕਿਵੇਂ?

ਬਾਬਾ - ਇਸ ਤਰ੍ਹਾਂ ਜਿਸ ਤਰ੍ਹਾਂ ਸਾਡੇ ਵਿਚੋਂ ਕੋਈ ਚੀਣਾਂ

ਬੀਜੇ, ਜਦੋਂ ਚੀਣਾਂ ਲੱਗੇ ਤਾਂ ਉਹ ਵੇਖ ਕੇ ਖਡਾ ਹੋਵੇ ਕਿ ਕਣਕ ਕਿਉਂ ਨਹੀਂ ਲੱਗੀ। ਉਸ ਦੀ ਇਸ ਕਣਕ ਨਾਂ ਲੱਗਣ ਦੀ ਨਿਰਾਸਤਾ ਪਰ ਜਿਸ ਤਰ੍ਹਾਂ ਹਾਸਾ ਆਉਂਦਾ ਹੈ ਮੈਨੂੰ ਇਸ ਤਰ੍ਹਾਂ ਦਾ ਹਾਸਾ ਆਇਆ ਹੈ।

**ਬਿਸਟਰ - ਮੈਂ ਨਹੀਂ ਸਮਝ ਸਕਿਆ।**

**ਬਾਬਾ -** ਤੇ ਬਰੀਕੀਆਂ ਨਾਲ ਮੈਂ ਨਹੀਂ ਸਮਝ ਸਕਦਾ, ਇਕ ਕਥਾ ਸੁਣਾ ਦੇਂਦਾ ਹਾਂ, ਆਸ ਹੈ ਆਪ ਉਸ ਤੋਂ ਸਮਝ ਜਾਓਗੇ -

ਇਕ ਆਦਮੀ ਨੇ ਕਿਸੇ ਜੁਲਮ ਤੋਂ ਸਤ ਕੇ ਆਪਣਾ ਕਮਾਅ ਛੱਡਕੇ ਡਾਕੂ ਹੋਣਾ ਪਸੰਦ ਕਰ ਲਿਆ। ਪਹਿਲਾਂ ਤਾਂ ਇੱਲਾ ਰਾਹ ਮਾਰਦਾ ਰਿਹਾ, ਪਰ ਜਦ ਕੁਛ ਵਰਗਸ ਆਗਈ ਤੇ ਰੁਪਏ ਹੋ ਗਏ ਤਾਂ ਜੱਥਾ ਬਨਾਉਣ ਲੱਗਾ। ਸਹਿਜੇ ਸਹਿਜੇ ਇਸ ਨੇ ਇਕ ਤਕੜਾ ਟੋਲਾ ਬਣਾ ਲਿਆ। ਆਪ ਤਾਂ ਇਹ ਸਰਦਾਰ ਬਣਿਆ ਤੇ ਆਪਣੇ ਮਗਰ ਵਾਲਿਆਂ ਨੂੰ ਖੂਬ ਰਾਹ ਮਾਰੀ ਦੇ ਹੁਨਰ ਸਿਖਾ ਸਿਖਾਕੇ ਇਸ ਨੇ ਦੌਲਤ ਕਮਾਈ। ਪਹਾੜਾਂ ਦੀਆਂ ਗਾਰਾਂ ਤੇ ਚਟਾਨਾਂ ਦੇ ਓਹਲੇ ਧਨ ਛਿਪਾਏ ਤੇ ਨਿੱਤ ਨਵੇਂ ਧਾੜੇ ਮਾਰੇ। ਇਕ ਦਿਨ ਸਰਦਾਰ ਆਪਣਾ ਹਿੱਸਾ ਛੁਪਾਉਣ ਗਿਆ ਸੀ ਤਾਂ ਟੋਲੇ ਦੇ ਸਾਰੇ ਗਾਹਮਾਰਾਂ ਨੇ ਸਲਾਹ ਕੀਤੀ ਕਿ ਲੜਦੇ ਮਰਦੇ ਜੋਖੋਂ ਅਸੀਂ ਪੈਂਦੇ ਹਾਂ ਤੇ ਸਾਰਿਆਂ ਤੋਂ ਵੰਡਾ ਹਿੱਸਾ ਇਹ ਲੈ ਜਾਂਦਾ ਹੈ, ਇਹ ਚਾਚਾ ਲੱਗਦਾ ਹੈ। ਆਓ ਅੱਜ ਏਸੇ ਨੂੰ ਲੁੱਟੀਏ, ਸਾਰੀ ਦੌਲਤ ਖੋਰ ਕੇ ਆਪੋ ਵਿਚ ਇਕੋ ਜੇਹੀ ਵੰਡ ਲਈਏ। ਇਹ ਮਤਾ ਪਕਾਕੇ ਉਹਨਾਂ ਨੇ ਰਾਤ ਨੂੰ ਸਰਦਾਰ ਤੋਂ ਉਸ ਦੀ ਦੌਲਤ ਦਾ ਪਤਾ ਪੁੱਛਿਆ, ਉਸ ਨੂੰ ਨਾ ਦੱਸਿਆ, ਇਸ ਪਰ ਬੋਲ ਬੁਲਾਰਾ ਤੇ ਲੜਾਈ ਛਿੜ ਪਈ। ਚਿਰ ਤਾਈਂ ਡਾਕੂ ਲੜਦਾ ਰਿਹਾ, ਪਰ ਆਖਰ ਇਕੱਲਾ ਸੀ, ਘਾਇਲ ਹੋ ਕੇ ਢੈ ਪਿਆ। ਡਾਕੂਆਂ ਜਾਤਾ ਕਿ ਮਰ ਗਿਆ ਹੈ, ਓਧਰੋਂ ਜੰਗਲ ਵਿਚ ਕੁਛ ਚਾਨਣਾਂ ਦਿੱਸਿਆ ਤੇ ਟਾਪਾਂ ਦੀ ਆਵਾਜ਼ ਆਈ। ਡਾਕੂਆਂ ਨੂੰ ਪਤਾ ਸੀ ਕਿ ਰਾਜਾ ਤੇ ਸੈਨਾ ਨੇ ਅੱਜ ਲੰਘਣਾ ਹੈ, ਓਹ ਛੇਤੀ ਨਾਲ ਨਸ਼ ਗਏ। ਜਦੋਂ ਰਾਜਾ ਦੀ ਸੈਨਾਂ ਲੰਘੀ ਤਾਂ ਨਾਲ ਇਕ ਸਾਧੂ ਜਾ ਰਿਹਾ ਸੀ, ਉਸ ਨੇ ਇਕ ਮਰਦ ਘਾਇਲ ਵੇਖਕੇ ਆਪਣੇ ਸੇਵਕ ਸਰਦਾਰ ਦੇ ਰੱਖ ਤੋਂ ਛਾਲ ਮਾਰੀ ਤੇ ਸੇਵਾ ਲਈ ਜੁੱਟ ਪਿਆ। ਇਹ ਸਾਧੂ ਸੇਵਾ ਕਰਨ ਲਈ ਉਥੇ ਹੀ ਰਹਿ ਪਿਆ। ਕੁਛ ਦਿਨ ਪਾਂਕੀ ਉਸ ਦੀ ਮਿਹਨਤ ਤੇ ਸੇਵਾ ਨਾਲ ਡਾਕੂ ਇੰਨਾ ਵੱਲ ਹੋ ਗਿਆ ਕਿ ਉਸ ਨੂੰ ਹੋਸ਼ ਆ ਗਈ ਤੇ ਉਠਣ ਬੈਠਣ ਲੱਗ ਪਿਆ, ਤੇ ਉਸ ਨੇ ਕੀ ਡਿੱਠਾ ਕਿ ਬੀਮਾਰ ਵੱਲ ਹੋ ਕੇ ਆਪਣੇ ਸਾਬੀਆਂ ਨੂੰ ਗਾਲ੍ਹਾਂ ਦੇਣ ਲੱਗ ਪਿਆ ਹੈ। ਸਾਧੂ ਨੇ ਜਦ ਸਾਰਾ ਪਤਾ ਕਰ ਲਿਆ ਕਿ ਇਹ ਡਾਕੂਆਂ ਦਾ ਸਰਦਾਰ ਹੈ ਤੇ ਆਪਣੇ ਡਾਕੂ ਤਾਬੇਦਾਰਾਂ ਨੂੰ ਉਹਨਾਂ ਦੀ ਬੇਈਮਾਨੀ ਤੇ ਧੋਰ ਪਰ ਗੁਸ਼ੀ ਹੋ ਰਿਹਾ ਹੈ ਤਾਂ ਹੱਸ ਪਿਆ। ਸਰਦਾਰ ਨੇ ਕਿਹਾ,

ਤੂੰ ਕਿਉਂ ਹੋਸਿਆ ਹੈ? ਸਾਧੂ ਨੇ ਕਿਹਾ, ਤੇਰੀ ਆਸ ਪਰ। ਬੀਜਦਾ ਤੂੰ ਕਿਕਰ ਰਿਹਾ ਤੈ ਫਲ ਹਣ ਤੂੰ ਦਾਖਾਂ ਟੋਲਦਾ ਹੈ, ਇਹ ਸਪਸ਼ਟ ਹਾਸੇ ਦੀ ਹੱਲ ਹੈ। ਸਰਦਾਰ ਨੇ ਕਿਹਾ, ਕੀਕੂੰ? ਸਾਧੂ ਬੋਲਿਆ, ਜਦ ਤੂੰ ਆਪਣੇ ਚੇਲਿਆਂ ਨੂੰ ਦੂਸਰੇ ਦੇ 'ਹੱਕ' ਦੀ ਇਜ਼ਤ ਨਾ ਕਰਨੀ ਸਿਖਾਈ ਹੈ, ਜਦ ਸਾਰੀ ਉਮਰ ਤੂੰ ਇਹ ਮੱਤ ਉਨ੍ਹਾਂ ਨੂੰ ਦਿੱਤੀ ਹੈ ਕਿ ਦੂਸਰੇ ਦਾ ਮਾਲ ਜਾਨ ਮਾਰ ਕੇ ਬੀ ਖੋਹ ਲਵੇ, ਜਦ ਤੂੰ ਉਨ੍ਹਾਂ ਦੇ ਦਿਲ ਵਿਚੋਂ ਨਿਆਂ ਜਾਂ ਇਨਸਾਫ਼ ਦਾ ਖਿਆਲ ਹੀ ਮਾਰਦਾ ਰਿਹਾ ਹੈ ਤੇ ਧੱਕਾ ਸਿਖਾਲਦਾ ਰਿਹਾ ਹੈ ਤਦ ਹਣ ਜੋ ਤੂੰ ਉਹਨਾਂ ਤੋਂ ਇਨਸਾਫ਼ ਅਰ ਸਤਿਕਾਰ ਦੀ ਆਸ ਕਰਦਾ ਹੈ ਇਹ ਭੁੱਲ ਹੈ ਕਿ ਨਹੀਂ? ਉਨ੍ਹਾਂ ਤਾਂ ਇਹ ਮੱਤ ਸਿੱਖੀ ਹੈ ਕਿ ਦੁਸਰੇ ਦੇ 'ਹੱਕ ਨੂੰ ਸਤਿਕਾਰਨਾ' ਨਹੀਂ, ਪਰ ਹੱਕ ਮਾਰਨਾ ਹੈ, ਤਦ ਓਹ ਤੇਰਾ ਕੀਕੂੰ ਪਛਾਣਨ? ਜਦ ਉਨ੍ਹਾਂ ਤੈਥੋਂ ਸਿਖਜਾ ਹੀ ਇਹ ਪਾਈ ਹੈ ਕਿ ਰਾਜਾ ਦੇ ਹੁਕਮ ਨੂੰ ਦੇਸ਼ ਦੇ ਕਾਨੂੰਨ ਅਤੇ ਨੇਕੀ ਨੂੰ ਨਹੀਂ ਮੰਨਣਾ ਤਦ ਉਹ ਆਗਜਾ ਵਿਚ ਟੁਰਨਾ ਕਿਥੋਂ ਸਿੱਖ ਲੈਣ। ਤੂੰ ਉਨ੍ਹਾਂ ਨੂੰ ਧੱਕਾ ਜੁਲਮ, ਤੱਦੀ, ਬੇਇਨਸਾਫ਼ੀ ਸਿਖਾਈ ਉਹ ਵਰਤਾਉਂ ਉਨ੍ਹਾਂ ਨੇ ਤੇਰੇ ਨਾਲ ਵਰਤਿਆ। ਹੁਣ ਤੂੰ ਹੈਰਾਨ ਕਿਉਂ ਹੁੰਦਾ ਹੈ? ਬੀਜ ਕੇ ਜੁਲਮ ਤੇ ਅਨਾਦਰ, ਫਲ ਚਾਹੁੰਦਾ ਹੈ ਲੱਗੇ ਇਨਸਾਫ਼ ਤੇ ਸਤਿਕਾਰ?

**ਬਿਸਟਰ - (ਘਬਰਾਕੇ) - ਬਾਬਾ ਜੀ! ਪੁਲਸ ਵਾਲੇ ਮੈਂ ਤਾਂ ਨਹੀਂ ਸਿਖਾਏ। ਮੈਂ ਪੁਲੀਸ ਅਫਸਰ ਤਾਂ ਨਹੀਂ ਹਾਂ?**

**ਬਾਬਾ - ਮੈਂ ਨਾ ਪੁਲਸ ਨੂੰ ਮਾੜਾ ਕਹਿ ਰਿਹਾ ਹਾਂ ਨਾ ਵਕੀਲਾਂ ਨੂੰ। ਕਿਸੇ ਮਨੁੱਖ ਯਾ ਕਿਸੇ ਕਮਾਅ ਵਾਸਤੇ ਮੇਰੀ ਜੀਭ ਨਿੰਦਾ ਦਾ ਵਾਕ ਕਹਿ ਹੀ ਨਹੀਂ ਸਕਦੀ। ਮੈਂ ਤਾਂ ਇਕ ਰਾਹ ਦੀ ਗੱਲ ਕੀਤੀ ਹੈ। ਆਪ ਦਾ ਅਸੂਲ ਹੈ 'ਖੁਦਗਰਜੀ'। ਜੀਕੂੰ ਹੋ ਸਕੇ ਆਪਣਾ ਫਾਇਦਾ ਕਰਨਾ, ਧਰਮ ਤੇ ਸਦਾਚਾਰ ਦੀ ਬੀ ਪ੍ਰਵਾਹ ਨਾ ਕਰਨੀ। ਫੇਰ ਜਦ ਆਪ ਦਾ ਇਹ ਅਸੂਲ ਹੈ ਤਾਂ ਹਰ ਇਕ ਆਦਮੀ ਜੋ ਇਹ ਅਸੂਲ ਧਾਰਨ ਕਰੇ ਤਾਂ ਆਪਨੂੰ ਕਿਉਂ ਗੁਸ਼ਾ? ਆਪ ਜੋ ਆਪਣੇ ਲਈ ਠੀਕ ਤੇ ਚੰਗਾ ਸਮਝਦੇ ਹੋ ਤੇ ਕਰਦੇ ਹੋ, ਜਦ ਕੋਈ ਹੋਰ ਉਹੋ ਗੱਲ ਆਖੇ ਤੇ ਕਰੇ ਤਦ ਆਪ ਨੂੰ ਕਿਉਂ ਰੰਜ ਹੈ? ਆਪ ਖੁਸ਼ ਹੋਵੇ ਕਿ ਜਿਸ ਅਸੂਲ ਉੱਤੇ ਤੁਸੀਂ ਟੁਰਦੇ ਹੋ, ਜੋ ਵਰਤਾਰਾ ਤੁਸੀਂ ਚੰਗਾ ਸਮਝਦੇ ਹੋ, ਸਾਰੇ ਉਸੇ ਪਰ ਟੁਰ ਰਹੇ ਹਨ। ਮੈਂ ਸਮਝਦਾ ਹਾਂ ਕਿ 'ਨਾਮ' ਸਭ ਸਭ ਕਰਮਾਂ ਤੋਂ ਸਭ ਕਰਮ ਹੈ। ਮੈਂ 'ਨਾਮ' ਵਾਲੇ ਸੱਜਣਾਂ ਨੂੰ ਦੇਖ ਕੇ ਖੁਸ਼ ਹੁੰਦਾ ਹਾਂ। ਤੁਸਾਂ ਜੋ ਬਾਣੇਦਾਰ ਵਿਚ ਖੁਦਗਰਜੀ ਤੱਕੀ ਹੈ, ਉਸ ਵਿਚ ਆਪਣੇ ਫੈਦੇ ਦੀ ਲਾਲਸਾ ਡਿੱਠੀ ਹੈ ਤਾਂ ਉਹ ਉਸੇ ਅਸੂਲ ਪਰ ਟੁਰ ਰਿਹਾ ਹੈ ਕਿ ਜਿਸ ਪਰ ਤੁਸੀਂ ਟੇਕ ਧਾਰੀ ਤੁਰ ਰਹੇ ਹੋ। ਜੇ ਉਹ ਅਸੂਲ ਠੀਕ ਹੈ ਤਾਂ ਸਾਰੇ ਜਗਤ ਲਈ ਠੀਕ ਹੈ। ਉਸ ਦਾ ਪ੍ਰਚਾਰ ਵੇਖਕੇ ਖੁਸ਼ ਹੋਵੇ। ਹੁਣ ਤੁਸੀਂ ਮੇਰੇ ਹਾਸੇ ਦਾ ਕਾਰਨ ਸਮਝ**

ਗਏ ਹੋ ਕਿ ਨਹੀਂ? ਮੇਰਾ ਕੁਛ ਹੋਰ ਮਤਲਬ ਨਹੀਂ ਸੀ।

ਇਸ ਪਰ ਬਿਸਟਰਾਣੀ ਤਾਂ ਖਿੜ ਖਿੜ ਹੱਸ ਪਈ, ਪਰ ਬਿਸਟਰ ਬੁੱਲ੍ਹ ਟੌਕਦਾ ਸੋਚੀਂ ਪੈ ਰਿਹਾ ਸੀ। ਫੇਰ ਕਹਿਣ ਲੱਗਾ, ਹਾਂ ਬਾਬਾ ਜੀ! ਮੈਂ ਨਹੀਂ ਸਮਝਿਆ, ਇਕ ਵੇਰੀ ਫੇਰ।

ਬਾਬਾ - ਫੇਰ ਕੀ, ਜੇ ਖੁਦਗਰਜੀ ਠੀਕ ਅਸੂਲ ਹੈ ਤਾਂ ਥਾਣੇਦਾਰ ਨੇ ਕੀ ਬੁਰਾ ਕੀਤਾ ਹੈ? ਤੁਸੀਂ ਆਪਣੇ ਫੈਦੇ ਦੇ ਫਿਕਰ ਵਿਚ, ਉਹ ਆਪਣੇ ਫੈਦੇ ਦੇ ਫਿਕਰ ਵਿਚ। ਤੁਸੀਂ ਆਪਣੇ ਫੈਦੇ ਲਈ ਧਰਮ ਦੀ ਵਿਚਾਰ ਨੂੰ ਕਮਜ਼ੋਰੀ ਤੇ ਕਾਇਰਤਾ ਸਮਝਦੇ ਹੋ, ਉਸਨੇ ਅਪਣੇ ਫੈਦੇ ਵਿਚ ਧਰਮ ਦੀ ਵਿਚਾਰ ਨੂੰ ਥਾਂ ਨਹੀਂ ਦਿੱਤੀ ਤਾਂ ਕੋਈ ਅਚਰਜ ਗੱਲ ਨਹੀਂ ਕੀਤੀ।

ਬਿਸਟਰ - ਫਿਰ ਆਪ ਦਾ ਸਿੱਧਾਂਤ ਕੀ ਹੈ?

ਬਾਬਾ - ਸਿੱਟਾ ਇਹ ਹੈ ਕਿ ਮਨੁੱਖ ਮਾਤ੍ਰ ਦੇ ਸੁਖ ਲਈ ਆਪ ਦਾ ਅਸੂਲ ਖੁੰਢਾ ਕਾਚੂ ਹੈ। ਨੇਕੀ ਜਾਂ ਭਲੀ ਵਰਤਣ, ਜਾਂ ਜਿਸ ਨੂੰ ਤੁਸੀਂ ਖਲਾਕ (ਇਖਲਾਕ) ਕਹਿੰਦੇ ਹੋ ਉਸ ਦਾ ਫਲ ਘੱਟ ਤੋਂ ਘੱਟ ਇਹ ਤਾਂ ਹੋਣਾ ਚਾਹੀਏ ਕਿ ਮਨੁੱਖ ਮਾਤ੍ਰ ਦਾ ਸੁਖ ਖਰਾਬ ਨਾ ਹੋਵੇ। ਜੇ ਸਾਰੇ ਜਣੇ ਧੱਕੇ ਧੱਕੇ ਤੇ ਆਪਣੇ ਫੈਦੇ ਵੱਲ - ਦੂਜੇ ਦੀ, ਗੁਪਤ, ਪ੍ਰਗਟ ਸੀਨੇ ਜ਼ੋਗੀ ਨਾਲ ਜਾਂ ਛਲ ਕਪਟ ਨਾਲ ਹਾਨੀ ਕਰਕੇ - ਲੱਗੇ ਰਹੇ ਤਾਂ ਮਨੁੱਖ ਤੋਂ ਮਨੁੱਖ ਨੂੰ ਸੁਖ ਮਿਲ ਸਕਣਾ ਕਿਥੇ ਰਿਹਾ? ਨਾ ਭਾਈਚਾਰਾ ਰਿਹਾ, ਨਾ ਰਿਆਸਤ ਤੇ ਨਾ ਰਾਜ ਸੁਖ। ਜੇ ਇਕ ਡੰਗਰ ਦੂਜੇ ਡੰਗਰ ਨੂੰ ਢੁੱਡ ਮਾਰਕੇ ਖੁਰਲੀ ਤੋਂ ਪਰੇ ਧੱਕ-ਕੇ ਉਸ ਦੇ ਪੱਠੋਂ ਆਪ ਖਾ ਜਾਂਦਾ ਹੈ ਤਾਂ ਕਿਸੇ ਮਨੁੱਖ ਨੇ ਦੂਜੇ ਨੂੰ ਜ਼ੋਰ ਨਾਲ ਯਾਤ੍ਰਿਖੀ ਅਕਲ ਦੀ ਚਾਲਬਾਜੀ ਨਾਲ ਧੱਕਾ ਮਾਰਕੇ ਪਰੇ ਧੱਕ ਕੇ ਉਸ ਦਾ ਜੋ ਸੀ ਆਪਣਾ ਕਰ ਲਿਆ ਹੈ ਤਾਂ ਦੋਹਾਂ ਦਾ ਪ੍ਰਾਪਤ ਬਿਰਤੀ ਵਿਚ ਕਿੱਥੇ ਫਰਕ ਹੈ ਤੇ ਮਨੁੱਖ ਦੀ ਮਨੁੱਖਤਾਈ ਕਿਹੜੀ ਗੱਲ ਵਿਚ ਹੈ?

ਬਿਸਟਰ - ਤੁਸੀਂ ਕੀ ਚਾਹੁੰਦੇ ਹੋ?

ਬਾਬਾ - ਹਰ ਕੋਈ ਆਪਣੇ ਹੱਕ ਪਛਾਣੇ ਪਰ ਆਪਣੇ ਫਰਜ਼ ਨੂੰ ਵੀ ਪਛਾਣੇ ਜੋ ਉਸਦਾ ਹੋਰਨਾ ਵੰਨੇ ਹੈ। ਦੋਹਾਂ ਦਾ ਸਤਿਕਾਰ ਕਰੋ। ਮਤਲਬ ਕੀ ਕਿ ਧਰਮ ਪੁਰ ਟੁਰੇ, ਇਹ ਮਨੁੱਖਤਾਈ ਹੈ। ਫੇਰ ਆਪਣੇ ਘੱਟ ਵੱਧ ਉਪਰ ਸੰਤੋਖ ਕਰੋ, ਦੂਸਰੇ ਪਰ ਦਇਆ ਕਰੋ, ਇਹ ਦੇਵਤਾ ਪੁਣਾ ਹੈ। ਜੇ ਧਰਮ, ਸੰਤੋਖ ਤੇ ਦਇਆ ਤੈਏ ਹਰ ਪ੍ਰਾਣੀ ਵਰਤੇ ਤਾਂ ਜਗਤ ਦਾ ਸੂਤ (ਇਕ-ਤੌਲ) ਅਡੋਲ ਹੋ ਜਾਏ, ਅਤੇ ਵਧੀਕ ਤੋਂ ਵਧੀਕ ਸੁਖ ਜੋ ਇਸ ਧਰਤੀ ਤੇ ਮਨੁੱਖ ਨੂੰ ਪ੍ਰਾਪਤ ਹੋ ਸਕਦਾ ਹੈ ਸਭ ਨੂੰ ਪ੍ਰਾਪਤ ਹੋ ਜਾਵੇ।

ਬਿਸਟਰ - (ਸੋਚਾਂ ਵਿਚੋਂ ਤੁਬਕ ਕੇ) ਤੁਸੀਂ ਕੁਛ

ਅੰਗ੍ਰੇਜ਼ੀ ਸੰਸਕ੍ਰਿਤ ਕਿ ਫਾਰਸੀ ਦੀ ਵਿੱਦਯਾ ਬੀ ਪਾਈ ਹੈ?

ਬਾਬਾ - ਨਹੀਂ।

ਬਿਸਟਰ - ਗੱਲਾਂ ਡਾਢੇ ਵਿਦਵਾਨਾਂ ਵਾਂਝੂ ਕਰਦੇ ਹੋ।

ਬਾਬਾ - ਜੀ ਮੈਂ ਪੜ੍ਹਿਆ ਪੰਡਤ ਨਹੀਂ ਹਾਂ, ਮੈਂ ਤਾਂ ਆਪ ਨੂੰ ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਏਸ ਤੁਕ ਦੇ ਅਰਥ ਸੁਣਾਏ ਹਨ -

ਧੋਲ ਧਰਮੁ ਦਇਆ ਕਾ ਪੁਤੁ॥

ਸੰਤੋਖੁ ਬਾਪਿ ਰਖਿਆ ਜਿਨਿ ਸੂਤਿ॥

ਪੰਨਾ - 3

ਤੇ ਇਕ ਹੋਰ ਤੁਕ ਹੈ -

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ॥

ਪੰਨਾ - 141

ਤੇ ਇਕ ਹੋਰ -

ਖਿਮਾ ਵਿਹੁਣੇ ਖਪਿ ਗਏ ਖੁਗਣ੍ਹ ਲਖ ਅਸੰਖ॥

ਪੰਨਾ - 937

ਤੇ ਇਕ ਹੋਰ ਹੈ -

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਚਾਇ॥

ਦੇਹੀ ਰੋਗੁ ਨ ਲਗਈ ਪਲੈ ਸਭ ਕਿਛੁ ਪਾਇ॥

ਪੰਨਾ - 1383

ਮੈਂ ਆਪ ਨੂੰ, ਜਗਤ ਵਿਚ ਸੂਤ ਕੀਕੂੰ ਕਾਇਮ ਰਹੇ, ਉਹੋ ਗੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਤ ਮੁਜਬ ਤੇ ਸਤਿਸੰਗ ਵਿਚੋਂ ਪਾਈ ਸਿੱਖਿਆ ਮੁਜਬ ਦੱਸੀ ਹੈ। ਮੈਂ ਵਿੱਦਯਾ ਨਹੀਂ ਪਾਈ, ਪਰ ਸਤਿਸੰਗ ਦੀ ਟਕਸਾਲ ਵਿਚ ਸਿੱਖਜਾ ਪਾਈ ਹੈ।

ਬਿਸਟਰ - ਕੀ ਆਪ ਨੂੰ ਇਕ ਹੋਰ ਖਿਆਲ ਦਾ ਬੀ ਪਤਾ ਹੈ ਕਿ ਜੋ ਚੀਜ਼ ਜ਼ੋਰਾਵਰ ਹੈ ਉਹ ਰਹਿੰਦੀ ਹੈ, ਦੂਜੀ ਨਸ਼ਟ ਹੋ ਜਾਂਦੀ ਹੈ।

ਬਾਬਾ - ਇਹ ਤਾਂ ਸਿੱਧੀ ਗੱਲ ਹੈ।

ਬਿਸਟਰ - ਫੇਰ ਜ਼ੋਰਾਵਰ ਦਾ ਹੱਕ ਹੈ ਕਿ ਕਮਜ਼ੋਰ ਤੋਂ ਖੱਸ ਲਵੇ?

ਬਾਬਾ - ਨਹੀਂ, ਮੰਨ ਲਓ ਕਿ ਇਕ ਜਣਾ 'ਜ਼ੋਰ ਵਾਲਾ' ਹੈ, ਤੁਸੀਂ ਆਖਦੇ ਹੋ ਇਹ ਚੰਗਾ ਹੈ, ਮੈਂ ਪੁੱਛਦਾ ਹਾਂ ਜੋ ਚੀਜ਼ ਚੰਗੀ ਹੈ, ਉਹ ਵਧੇ ਕਿ ਘਟੇ?

ਬਿਸਟਰ - ਵਧੇ।

ਬਾਬਾ - ਫੇਰ ਜ਼ੋਰ ਵਾਲੇ ਨੂੰ ਚਾਹੀਏ ਕਿ ਹੋਰਨਾ ਵਿਚ ਜ਼ੋਰ ਭਰੇ ਕਿ ਆਪਣੇ ਜੂਲਮ ਤੇ ਧੱਕੇ ਨਾਲ ਹੋਰਨਾਂ ਨੂੰ ਨਿਤਾਣੇ ਕਰੇ?

ਬਿਸਟਰ - ਹੈਂ! ਹੈਂ!! ਮੈਂ ਤੁਹਾਡੇ ਮਗਰ ਨਹੀਂ ਟੁਰ ਸਕਿਆ, ਫੇਰ ਕਹਿਣਾ।

ਬਾਬਾ - ਤੁਸਾਂ ਕਿਹਾ ਕਿ ਕਮਜ਼ੋਰ ਹੋਣਾ ਬੁਰਾ ਹੈ ਤੇ ਜੋਰ ਵਾਲੇ ਹੋਣਾ ਚੰਗਾ ਹੈ, ਮੈਂ ਕਹਿੰਦਾ ਹਾਂ ਕਿ ਜੇ ਕਮਜ਼ੋਰ ਹੋਣਾ ਚੰਗਾ ਨਹੀਂ ਤਾਂ ਜੋ ਜੋਰ ਵਾਲਾ ਹੋ ਕੇ ਲੋਕਾਂ ਨੂੰ ਅਪਣੇ ਧੱਕੇ ਨਾਲ ਨਿਤਾਣੇ ਬਣਾ ਰਿਹਾ ਹੈ ਉਹ ਚੰਗਾ ਕਰ ਰਿਹਾ ਹੈ ਕਿ ਮਾੜਾ?

ਬਿਸਟਰ - ਮਾੜਾ ਹੀ ਕਹਿਣਾ ਪਏਗਾ।

ਬਾਬਾ - ਬੱਸ ਮੇਰਾ ਮਤਲਬ ਆ ਗਿਆ।

ਬਿਸਟਰ - ਕਿਸ ਤਰ੍ਹਾਂ?

ਬਾਬਾ - 'ਜੋਰਵੰਦ' ਹੋਣਾ ਚੰਗਾ ਹੈ 'ਕਮਜ਼ੋਰ' ਹੋਣਾ ਮਾੜਾ ਹੈ। ਚੰਗੇ ਨੂੰ ਮਾੜਾ ਕੰਮ ਨਹੀਂ ਕਰਨਾ ਚਾਹੀਦਾ, ਜੋਰਵੰਦ ਨੂੰ ਨਹੀਂ ਚਾਹੀਦਾ ਕਿ ਲੋਕਾਂ ਨੂੰ ਕਮਜ਼ੋਰ ਕਰੇ। ਸੋ ਜੋਰ ਵਾਲਾ ਜਦੋਂ ਜੁਲਮ, ਜੋਰ, ਤੱਦੀ, ਧੱਕੇ ਧੋੜੇ ਕਰਦਾ ਹੈ, ਤਾਂ ਦੁਸਰਿਆਂ ਨੂੰ ਨਿਤਾਣੇ ਕਰਦਾ ਹੈ ਜਾਂ ਜਿਵੇਂ ਤੁਸਾਂ ਕਿਹਾ ਹੈ ਕਮਜ਼ੋਰ ਕਰਦਾ ਹੈ, ਪਰ ਉਸ ਨੂੰ ਚਾਹੀਦਾ ਸੀ ਕਿ ਹੋਰਨਾਂ ਨੂੰ ਜੋਰ ਵਾਲੇ ਬਣਾਵੇ। ਅਸੀਂ ਆਦਮੀ ਹਾਂ, ਅਸੀਂ ਭਾਈਚਾਰੇ ਵਿਚ ਵੱਸਦੇ ਹਾਂ, ਬੰਦੇ ਦਾ ਬੰਦਾ ਸੰਦਾ ਹੈ। ਸੰਗ, ਸਤਿਸੰਗ, ਭਾਈਚਾਰਾ, ਰਾਜ ਰਿਆਸਤ ਸਭ ਦੀ ਸਾਨੂੰ ਸੋਝੀ ਹੈ। ਜੋ ਮਨੁੱਖ ਜਿਸ ਗੱਲ ਨੂੰ ਚੰਗਾ ਸਮਝਦਾ ਹੈ ਉਹ ਚਾਹੁੰਦਾ ਹੈ ਕਿ ਇਹ ਚੰਗਿਆਈ ਸਭ ਵਿਚ ਵਰਤ ਜਾਵੇ। ਫੇਰ ਜੋਰਵੰਦ ਇਹ ਕਿਉਂ ਚਾਹੁੰਦਾ ਹੈ ਕਿ ਮੈਂ ਆਪਣੇ ਜੋਰ ਨਾਲ ਜਾਂ ਚਤੁਰਾਈ ਨਾਲ ਹੋਰਨਾਂ ਨੂੰ ਕਮਜ਼ੋਰ ਕਰਾਂ? ਐਸਾ ਕਰਨ ਵਿਚ ਜੋਰਵੰਦ ਇਹ ਦਸ ਰਿਹਾ ਹੈ ਕਿ ਉਹ ਆਪਣੇ ਅਸੂਲ ਦਾ ਆਪ ਘਾਤ ਕਰ ਰਿਹਾ ਹੈ ਕਿਉਂਕਿ ਉਹ ਆਖਦਾ ਤਾਂ ਇਹ ਹੈ ਕਿ ਜੋਰਵੰਦ ਹੋਣਾ ਚੰਗਾ ਹੈ, ਪਰ ਆਪਣੇ ਧੱਕੇ ਨਾਲ ਜੋ ਆਦਮੀ ਉਹ ਬਣਾ ਰਿਹਾ ਹੈ ਉਹ ਨਿਤਾਣੇ ਬਣਾ ਰਿਹਾ ਹੈ। ਇਸੀ ਤਰ੍ਹਾਂ ਜਦ ਕੋਈ ਹੋਰ ਜੋਰਵੰਦ ਜੰਮ ਪੈਂਦਾ ਹੈ ਤੇ ਉਸਦੀ ਖਬਰ ਲੈਂਦਾ ਤੇ ਭੁਗਤ ਸੁਆਰਦਾ ਹੈ, ਤਾਂ ਉਹ ਆਖਦਾ ਹੈ ਕਿ ਇਹ ਮਾੜਾ ਕਰ ਰਿਹਾ ਹੈ।

ਬਿਸਟਰ - ਤੁਹਾਨੂੰ ਸਿੱਖਾਂ ਅਨਪੜ੍ਹਾਂ ਨੂੰ ਇਹ ਅਕਲਾਂ ਕੀਕੂੰ ਆ ਗਈਆਂ?

ਬਾਬਾ - ਅਸੀਂ ਪਿੰਜਰਿਆਂ ਵਿਚ ਨਹੀਂ ਪਏ ਤੇ ਲਟਪਟ ਪੈਂਤੀਆਂ ਨਹੀਂ ਪੜ੍ਹੇ, ਪਰ ਅਸੀਂ ਵਰਤਾਰੇ ਦੀ ਭੱਠੀ ਵਿਚ ਵਰਤਕੇ ਤੇ ਸਤਿਸੰਗ ਦੀ ਟਕਸਾਲ ਵਿਚ ਘੜੇ ਜਾਕੇ ਬਾਹਰ ਨਿਕਲੇ ਹਾਂ। ਅਸੀਂ ਸਿੱਖ ਹਾਂ, ਅਸੀਂ ਸਿਖਯਾ ਪਾਈ ਹੈ। ਹਿੰਦੁਸਤਾਨ ਵਿਚ ਜੁਲਮ ਪ੍ਰਧਾਨ ਸੀ ਤੇ ਜੋਰਵੰਦਾਂ ਨੇ ਸਿੱਖੀ ਨਿਤਾਣੀ ਕਰ ਦਿੱਤੀ ਸੀ, ਸਾਡੇ ਹਾਦੀ ਨੇ ਆਖਿਆ -

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ॥

ਪੰਨਾ - 1428

ਚੰਗਾ ਸੋ ਜੋ ਨਾ ਭੈ ਮੰਨੇ ਨਾ ਭੈ ਦੇਵੇ। ਜੋ ਭੈ ਨਹੀਂ

ਮੰਨੇਗਾ ਉਹ ਜੋਰਵੰਦ ਹੋਵੇਗਾ, ਜੇ ਅੱਗੋਂ ਭੈ ਨਹੀਂ ਦੇਵੇਗਾ, ਉਹ ਆਪਣੇ ਵਰਗੇ ਹੋਰ ਪਾਣੀ ਬਣਨ ਵਿਚ ਮਦਦ ਦੇਵੇਗਾ, ਜੋ ਜੋਰ ਵਾਲੇ ਹੋਣਗੇ, ਭੈ ਨਹੀਂ ਖਾਣਗੇ ਤੇ ਭੈ ਨਹੀਂ ਦੇਣਗੇ।

ਸੋ ਸਾਨੂੰ ਗੁਰੂ ਨੇ ਜੋਰਵਾਰ ਬਣਾਇਆ, ਇੰਨੇ ਜੋਰਵਾਰ ਕਿ ਅਸੀਂ ਜੋਰਵਰਾਂ ਤੋਂ ਵਧ ਬਲ ਪ੍ਰਾਪਤ ਕੀਤਾ। ਅਸੀਂ ਉਨ੍ਹਾਂ ਜੋਰਵਰਾਂ ਨੂੰ ਕਿਹਾ ਕਿ ਤੁਸੀਂ ਸਿੱਖਟੀ ਪਰ ਜੁਲਮ ਨਾ ਕਰੋ। 'ਆਦਮੀ' ਨੂੰ ਜੋ ਕੁਦਰਤ ਵਿਚ ਸਭ ਤੋਂ ਉਚਾ ਨਮੂਨਾ ਹੈ, ਭੈ ਦੇਕੋ, ਜੁਲਮ ਕਰ ਕਰ ਕੇ ਨਿਤਾਣੇ ਹੀਣੇ ਨਾ ਬਣਾਓ। ਇਹਨਾਂ ਉਤੋਂ ਭੈ ਦਾ ਕੰਢਾ ਤੇ ਜੁਲਮ ਦਾ ਡੰਡਾ ਚਾ ਲਓ। ਜਦ ਉਹਨਾਂ ਨਾ ਚਾਇਆ ਤਾਂ ਅਸਾਂ ਆਪਣੇ ਵਧਵੇਂ ਜੋਰ ਨਾਲ ਉਹਨਾਂ ਦਾ ਭੈ ਤੇ ਜੁਲਮ ਚਾਚਿਤਾ ਤੇ ਨਿਤਾਣਿਆਂ ਨੂੰ ਜੋ ਤਾਣ ਵਾਲੇ ਹੋਣ ਵਿਚ ਰੋਕ ਪੈ ਰਹੀ ਸੀ, ਦੂਰ ਕਰ ਦਿੱਤੀ। ਅਸੀਂ ਤਾਣ ਵਾਲੇ ਹੋ ਕੇ ਸਿੱਖਟੀ ਨੂੰ ਮਦਦ ਦਿੱਤੀ ਕਿ ਤਾਣ ਵਾਲੇ ਵਧਣ ਤੇ ਨਿਤਾਣੇ ਤਾਣ ਪਾਉਣ। ਇਸ ਤਰ੍ਹਾਂ ਅਸੀਂ ਵਰਤਾਰੇ ਵਿਚ ਸਾਰਾ ਕੁਝ ਸਿੱਖਿਆ ਸੀ। ਸਾਡੇ ਵਿਚ ਫੇਰ ਭੁੱਲ ਆਗਈ, ਅਸੀਂ ਆਪਣੇ ਨਿਸ਼ਾਨਿਆਂ ਤੋਂ ਉੱਕ ਗਏ, ਫੇਰ ਉਹ ਪ੍ਰਤਾਪ ਚਲਾ ਗਿਆ, ਪਰ ਅਸੂਲ ਤੇ ਵਰਤਾਰੇ ਸਾਡੇ ਪਾਸ ਹੈਨ ਤੇ ਅਸੀਂ ਜਗਤ ਵਿਚ ਮਹਾਨ ਸੁਖੀ ਹਾਂ ਤੇ ਸੁਖ ਦੇ ਦਾਤੇ ਹਾਂ।

ਬਿਸਟਰ - ਇਨ੍ਹਾਂ ਗੱਲਾਂ ਵਿਚ ਤੁਸੀਂ ਬੜੀ ਬੁੱਧੀ ਤੇ ਸੁਹਣੀ ਤੁਲਵੀਂ ਅਕਲ ਨਾਲ ਗੱਲਾਂ ਕੀਤੀਆਂ ਹਨ, ਪਰ ਤੁਸਾਂ ਕਿਤੇ ਰੱਬ ਦਾ ਜ਼ਿਕਰ ਨਹੀਂ ਕੀਤਾ?

ਬਾਬਾ - ਇਨ੍ਹਾਂ ਗੱਲਾਂ ਵਿਚ ਲੋੜ ਨਹੀਂ ਸੀ। ਅਸੀਂ ਜਗਤ ਪ੍ਰਬੰਧ ਤੇ ਵਿਚਾਰ ਕਰ ਰਹੇ ਸਾਂ, ਕਿ ਵਧੀਕ ਤੋਂ ਵਧੀਕ ਸੁਖ ਮਨੁੱਖ ਮਾਤ੍ਰ ਨੂੰ ਜੁਲਮ ਵਿਚ ਨਹੀਂ, ਪਰ ਨਿਆਂ (ਧਰਮ), ਸੰਤੋਖ ਤੇ ਦਿੱਤਾ ਵਿਚ ਮਿਲਦਾ ਹੈ।

ਬਿਸਟਰ - ਪਰ ਕੀ ਪਰਮੇਸ਼ਰ ਦਾ ਇਸ ਵਿਚ ਜ਼ਿਕਰ ਨਹੀਂ ਚਾਹੀਦਾ ਸੀ?

ਬਾਬਾ - ਤੁਸੀਂ, ਮੇਰੀ ਜਾਚੇ ਹੱਕ ਨਹੀਂ ਰੱਖਦੇ ਕਿ ਰੱਬ ਦਾ ਜ਼ਿਕਰ ਕਰੋ, ਜੀਕੂੰ ਬੀਮਾਰ ਹੱਕ ਨਹੀਂ ਰੱਖਦਾ ਕਿ ਮਿਠਾਈ ਦਾ ਜ਼ਿਕਰ ਕਰੋ, ਉਸ ਲਈ ਦੁੱਧ ਚੌਲ ਦੀ ਗੱਲ ਬਾਤ ਕਾਫੀ ਹੈ, ਜਦੋਂ ਅਰੋਗ ਹੋਵੇ ਤਦੋਂ ਪਿਆ ਪਕਵਾਨਾਂ ਦਾ ਖਿਆਲ ਕਰੋ।

ਬਿਸਟਰ - ਮੈਂ ਬੀਮਾਰ ਸਰੀਰ ਕਰਕੇ ਤਾਂ ਹਾਂ, ਪਰ ਹੋਰ ਰੋਗ ਕੀਕੂੰ ਹੈ?

ਬਾਬਾ - ਜੀਕੂੰ ਧੱਕੇ ਦੇ ਅੱਗੇ ਜੁੱਤਿਆ ਟੱਟੂ ਸਾਰਾ ਦਿਨ ਮਾਰਿਆ ਮਾਰਿਆ ਫਿਰਦਾ ਬੁਕਿਆ, ਚੁਰ ਹੋਇਆ 'ਮੱਚ' ਗੁਆਕੇ ਘੋੜਪਨ ਦੇ ਉੱਚੇ ਟਿਕਾਣੇ ਤੋਂ ਟੁੱਟ ਗਿਆ ਹੈ, ਉੱਕਰ ਮਨੁੱਖ ਸੋਚਾਂ, ਫਿਕਰਾਂ, ਚਿੰਤਾ, ਮਿਹਨਤਾਂ,

ਗਮਾਂ, ਵਹਿਮਾਂ ਦਾ ਮਾਰਿਆ ਮਨੁੱਖ-ਪੁਨੇ ਦੇ ਮੱਚ ਤੋਂ ਵਿਰਵਾ ਹੋ ਚੁੱਕਾ ਹੈ। ਜੋ ਫਰਕ ਕੋਤਲ ਘੜੇ ਤੇ ਰੇੜ੍ਹ ਦੇ ਟੁੱਟ ਵਿਚ ਹੈ, ਸੋ ਫਰਕ ਇਕ ਸਾਬਤ ਦਿਲ, ਜੀਉਂਦੀ ਸੁਰਤ, ਰਸ ਮੰਡਲ ਵਿਚ ਵਸਦੇ ਮਨ ਵਾਲੇ ਮੁੱਖ ਦੇ ਸੋਚਾਂ, ਫਿਕਰਾਂ, ਵਹਿਮਾਂ, ਤਿੱਸ਼ਨਾਂ, ਆਮ ਸੰਸਾਰਕ ਸੰਕਲਪਾਂ ਵਿਕਲਪਾਂ ਦੇ ਕੁਠੇ ਹੋਏ ਦਿਲ ਵਾਲੇ ਇਨਸਾਨ ਵਿਚ ਹੈ। ਸੋ ਮਰੇ ਮਨ ਵਾਲਾ, ਟੁੱਟੇ ਹਿਰਦੇ ਵਾਲਾ ਪਹਿਲਾਂ ਦਿਲ ਸਾਬਤ ਕਰੇ, ਫੇਰ ਉਸ ਨੂੰ ਰੱਬ ਦੀ ਗੱਲ ਕਰਨ ਦਾ ਕੁਛ ਲਾਭ ਹੈ -

ਕਬੀਰ ਜਾ ਕੀ ਦਿਲ ਸਾਬਤਿ ਨਹੀਂ ਤਾ ਕਉ ਕਰਾਂ ਖੁਦਾਇ॥  
ਪੰਨਾ - 1375

**ਬਿਸਟਰ** - ਤੁਸੀਂ ਬੜੇ ਅਨੋਖੇ ਢੰਗ ਤੇ ਗੱਲਾਂ ਕਰਦੇ ਹੋ?

**ਬਾਬਾ** - ਜਿੱਥੇ ਉੱਕਾਂ ਓਥੇ ਠੀਕ ਕਰ ਦਿਓ, ਮੈਂ ਅੰਗਰੇਜ਼ੀਆਂ, ਫਾਰਸੀਆਂ ਪੱਤ੍ਰੀਆ ਹੋਇਆ ਨਹੀਂ ਹਾਂ। ਮੈਂ ਉਹ ਸਿਖਿਆ ਬਹੁਤ ਮਿਹਨਤਾਂ ਨਾਲ ਪਾਈ ਹੈ ਕਿ ਜਿਸ ਨਾਲ ਜਗਤ ਵਿਚ ਦੁਖ ਘਟੇ ਤੇ ਸੁਖ ਵਧੇ।

**ਬਿਸਟਰ** - ਤੁਹਾਡੇ ਪਾਸ ਕੀ ਹੈ ਜੋ ਇਸ ਤਰ੍ਹਾਂ ਦਾ ਸਾਫ਼ ਤੁਹਾਡਾ ਦਿਮਾਗ ਹੈ?

**ਬਾਬਾ** - ਇਕ ਬੜੀ ਪੜ੍ਹੀ ਲਿਖੀ ਤ੍ਰੀਮਤ ਜਿਸ ਦੇ ਮਨ ਵਿਚ ਪਤੀ ਦਾ ਪ੍ਰੇਮ ਨਹੀਂ, ਪਤੀ ਨੂੰ ਬੜੀ ਸੁਹਣੀ ਬਣਾਕੇ ਚਿੱਠੀ ਲਿਖਦੀ ਹੈ ਤੇ ਇਕ ਮੁਰਖ ਅਨਪੜ੍ਹ ਪਤੀ ਨੂੰ ਨਿਰਾ ਸੁਖਸਾਂਦ ਦਾ ਸੁਨੋਹਾ ਘੱਲਦੀ ਹੈ, ਇਨ੍ਹਾਂ ਦੋਹਾਂ ਵਿਚ ਕੁਛ ਫਰਕ ਹੈ?

**ਬਿਸਟਰ** - ਹੈ।

**ਬਾਬਾ** - ਸਾਡੇ ਪਾਸ ਚਾਤੁਰੀ ਨਹੀਂ, ਬਣਾ ਬਣਾ ਕੇ ਗੱਲਾਂ ਕਰਨੀਆਂ ਅਸੀਂ ਨਹੀਂ ਜਾਣਦੇ ਪਰ ਗੁਰੂ ਤੇ ਪਰਮੇਸ਼ਰ ਦੀ ਮਿਹਰ ਨਾਲ ਸਾਡੇ ਅੰਦਰ ਪਿਆਰ ਹੈ, ਜੋ ਅੰਦਰ ਸਾਨੂੰ ਖੀਵੇ ਰੱਖਦਾ ਹੈ ਤੇ ਵਰਤੋਂ ਵਿਚ ਉਹ ਪਿਆਰ ਨੇਕੀ ਦੀ ਸੁਰਤ ਧਾਰਦਾ ਹੈ ਤੇ ਬਾਕੀ ਅਸੀਂ ਚੁਪ ਹਾਂ। ਅਸੀਂ ਆਪ ਜੈਸਿਆਂ ਨੂੰ ਗਲਾਂ ਨਾਲ ਤਸੱਲੀ ਨਹੀਂ ਦੇ ਸਕਦੇ, ਅਸੀਂ ਚਰਚਾ ਵਿਚ ਪੂਰੇ ਨਹੀਂ ਉਤਰ ਸਕਦੇ। ਪਰਮੇਸ਼ਰ ਹੈ ਕਿ ਨਹੀਂ? ਇਸ ਪਰ ਵਰਿਹਾਂ ਚਰਚਾ ਹੋ ਸਕਦੀ ਹੈ ਤੇ ਦਫਤਰ ਲਿਖੇ ਜਾ ਸਕਦੇ ਹਨ, ਪਰ ਇਸ ਨਾਲ ਕਿਸੇ ਕਲੇਜੇ ਵਿਚ ਪਰਮੇਸ਼ਰ ਪ੍ਰੇਮ ਦਾ ਦਗ ਦਗ ਕਰਦਾ ਚਿਣਗਾਰਾ ਮਘ ਨਹੀਂ ਉਠਦਾ। ਹੁਣ ਜੇ ਕੋਈ ਬੋਲ ਨਾ ਜਾਣੇ, ਪਰ ਉਸ ਦੇ ਦਿਲ ਦੇ ਅੰਦਰ 'ਸਾਈ' ਦਾ 'ਪ੍ਰੇਮ' ਮਘ ਰਿਹਾ ਹੋਵੇ, ਉਹ ਆਪ ਸਾਹਿਬਾਂ ਨਾਲ ਕੀ ਗੱਲ ਕਰੇ? ਉਸ ਪਾਸ ਅੰਦਰ ਦਾ ਟਿਕਾਉ ਤੇ ਬਾਹਰ ਦਾ ਵਰਤਾਉ ਹੈ, ਜੇ ਇਹ ਕੁਛ ਵਖਿਆਨ ਦੇ ਰਿਹਾ ਹੋਵੇ ਤਾਂ ਦੇ ਰਿਹਾ ਹੋਵੇ। ਦਿਲ ਨੂੰ ਜ਼ਬਾਨ ਨਹੀਂ ਜੋ ਬੋਲਕੇ ਦੱਸੋ, ਛਾਤੀ ਨੂੰ ਛੇਕ ਨਹੀਂ ਜਿੱਥੋਂ ਦਿਲ ਦਿਖਾਇਆ ਜਾ ਸਕੇ। ਅੱਖਾਂ ਹਨ, ਚਿਹਰਾ ਹੈ, ਹੱਥ ਹਨ ਤੇ ਵਰਤਾਰਾ ਹੈ। ਮੂੰਹ ਦਾ ਕਿਹਾ ਵਾਉ ਹੈ -

ਜੋ ਜਾਇ ਹੋਇ ਸੁ ਉਗਵੈ ਮੁਰ ਕਾ ਕਹਿਆ ਵਾਉ॥

ਪੰਨਾ - 474

ਪੁਨਾ -

ਅਖਣ ਸੁਨਣਾ ਪਉਣ ਕੀ ਬਾਣੀ ਇਹ ਮਨ ਰਤਾ ਮਾਇਆ॥

ਪੰਨਾ - 24

**ਬਿਸਟਰ** - ਕੀ ਤੁਸੀਂ ਦਿਲ ਦੀ ਕੋਈ ਐਸੀ ਦਸ਼ਾ ਆਖ ਰਹੇ ਹੋ ਜੋ 'ਸਮਝ' ਤੋਂ ਕੁਛ ਹੋਰ ਹੈ?

**ਬਾਬਾ** - ਸਮਝ ਯਾ ਬੁਧ, ਯਾ ਵਿਚਾਰ ਸ਼ਕਤੀ ਮਨੁੱਖ ਦੇ ਅੰਦਰਲੇ ਦਾ ਇਕ ਅੰਗ ਹੈ, ਅੰਦਰਲਾ ਇਸ ਤੋਂ ਕੁਛ ਵੱਧ ਹੈ, ਹੋਰ ਹੈ। ਸਮਝ ਵਿਚ ਆਇਆ ਤਾਂ ਸਮਝ ਤ੍ਰੀਖੀ ਹੋ ਜਾਂਦੀ ਹੈ, ਸੁਭਾਵ ਨਹੀਂ ਬਦਲਦਾ। ਸਮਝ ਆਇਆਂ ਸੋਝੀ ਹੋ ਗਈ, 'ਅੰਦਰਲੇ ਨੂੰ ਪਾਪਤੀ ਹੋਈ ਕਿ ਨਹੀਂ ਇਹ ਦੂਜੀ ਗੱਲ ਹੈ। ਸੋਚਕੇ ਦੇਖੋ, ਜੇ ਕਿਸੇ ਦਾ ਪੁੱਤ੍ਰ ਮਰ ਜਾਏ ਤਦ ਸਾਰਾ ਜਹਾਨ ਆਕੇ ਸਮਝਾਉਂਦਾ ਤੇ ਦਿਲਬਰੀ ਦੀਆਂ ਸੋਝੀਆਂ ਦੇਂਦਾ ਹੈ, ਪਰ ਉਸ ਦੇ ਅੰਦਰ ਖੋਹ ਪਈ ਹੀ ਜਾਂਦੀ ਹੈ। ਜੇ ਸਮਝ ਹੀ ਸਭ ਕੁਝ ਸੀ ਤਾਂ ਲੋਕਾਂ ਦੇ ਸਮਝਾਉਣ ਨਾਲ ਖੋਹ ਕਿਉਂ ਨਾ ਮਿਟ ਗਈ, ਕਿਉਂਕਿ ਉਸਦੀ ਸਮਝ ਨੂੰ ਤਾਂ ਲੋਕਾਂ ਤੋਂ ਬਥੇਰੀ ਸੋਝੀ ਮਿਲੀ ਸੀ। ਕਦੇ ਅੰਦਰੋਂ ਸੁਰਤ ਕਿਸੇ ਉਚਿਆਣ ਤੇ ਹੁੰਦੀ ਹੈ ਤੇ ਨੁਕਸਾਨ ਹੋ ਜਾਂਦਾ ਹੈ, ਉਸ ਨੁਕਸਾਨ ਦੀ ਉਸ ਵੇਲੇ ਚੇਭ ਹੀ ਨਹੀਂ ਪੈਂਦੀ। ਉਸ ਵੇਲੇ ਨੁਕਸਾਨ ਦੀ ਸੋਝੀ ਤਾਂ ਹੁੰਦੀ ਹੈ, ਪਰ ਖੁੱਸਣ ਜਾਂ ਚੇਭ ਕਿਉਂ ਪੈਂਦੀ? ਸਿੱਧੀ ਗੱਲ ਹੈ ਕਿ ਸਾਡਾ ਅੰਦਰਲਾ ਨਿਰੀ ਸਮਝ ਹੀ ਨਹੀਂ, ਕੁਛ ਹੋਰ ਥੀ ਹੈ ਤੇ ਇਹ ਸੋਝੀ ਹੈ, ਇਹ ਅੰਦਰਲੇ ਦਾ ਇਕ ਹਿੱਸਾ ਹੈ, ਇਸ ਦਾ ਸਾਰਾ ਆਪਣਾ ਆਪ ਅਲੱਭ ਜਿਹਾ ਹੈ। ਇਸ ਦੇ ਅਲੱਭ ਹਿੱਸੇ ਵਿਚ (ਜਿਥੇ ਸੰਸਕਾਰ ਵੱਸਦੇ ਹਨ) ਜਦੋਂ ਰਸ ਭਰਦਾ ਤੇ ਉਚਿਆਣ ਆਉਂਦੀ ਹੈ, ਤਦੋਂ ਹੀ ਅੰਦਰ ਪ੍ਰਤੀਤੀ ਆ ਜਾਗਦੀ ਹੈ ਕਿ ਅਕਲਾਂ ਵਾਲੇ ਤੇ ਸੋਝੀਆਂ ਵਾਲੇ ਫੌਕੀਆਂ ਲੜਾਈਆਂ ਵਿਚ ਹਨ। ਗੁੱਸੇ ਨਹੀਂ ਹੋਣਾ, ਮੈਨੂੰ ਜਾਚ ਨਹੀਂ ਪਈ ਆਉਂਦੀ ਕਿ ਆਪ ਨੂੰ ਉਸ ਸੁਖ ਦਾ ਹਾਲ ਦੱਸਾਂ ਜੋ ਵਰਤੋਂ ਵਿਚ ਸਾਨੂੰ ਸਾਧ ਸੰਗਤ ਵਿਚੋਂ ਲੱਭਾ ਹੈ, ਜਿਸਦਾ ਵੇਰਵਾ ਕਬਾ ਤੇ ਵਿਆਖਿਆ ਵਿਚ ਪੰਡਿਤ ਲੋਕ ਕਰਦੇ ਹਨ, ਪਰ ਮਾਣਦੇ ਨਹੀਂ। ਉਹ ਕੁਛ ਐਉਂ ਕਿਹਾ ਜਾ ਸਕਦਾ ਹੈ, ਜੀਕੰ ਵੈਦ ਦੁੱਧ ਦੇ ਗੁਣ ਜਾਣਦਾ ਹੈ ਤੇ ਦੱਸਦਾ ਹੈ, ਪਰ ਬੱਚਾ ਦੁੱਧ ਪੀਂਦਾ ਤੇ ਰਸ ਮਾਣਦਾ ਹੈ। ਵੈਦ ਦੁੱਧ ਨੂੰ ਜਾਣਦਾ ਹੈ, ਬੱਚਾ ਉਸ ਦੇ ਰਸ ਨੂੰ 'ਪ੍ਰਤੀਤ' ਕਰਦਾ ਹੈ, ਮਾਣਦਾ ਹੈ।

**ਬਿਸਟਰ** - ਮੈਨੂੰ ਜਗ ਖੋਲ ਕੇ ਦੱਸੋ ਕਿ 'ਸਮਝਣ' ਤੇ 'ਪ੍ਰਤੀਤ ਕਰ ਲੈਣ ਤੋਂ ਤੁਹਾਡਾ ਕੀ ਮਤਲਬ ਹੈ?

**ਬਾਬਾ** - ਜਿੱਕੁਰ ਕਿਸੇ ਨੇ ਤਾਂ ਸੋਨੇ ਨੂੰ ਜਾਣ ਲਿਆ ਕਿ ਪੀਲਾ, ਭਾਰਾ ਤੇ ਮਹਿੰਗਾ ਹੁੰਦਾ ਹੈ, ਪਰ ਕਿਸੇ ਨੂੰ ਮੋਹਰਾਂ ਪ੍ਰਾਪਤ ਹੋ ਗਈਆਂ। ਕਿਸੇ ਨੇ ਲੂਣ ਦੇ ਗੁਣ ਸੁਣ

ਤੇ ਜਾਣ ਲਏ ਪਰ ਕਿਸੇ ਨੇ ਲੂਣ ਚੱਖ ਲਿਆ।

ਬਿਸਟਰ ਬਹੁਤ ਸੋਚੀ ਪੈ ਗਿਆ ਸੀ, ਉਸ ਦੀਆਂ ਦਲੀਲਾਂ ਰੁਕਦੀਆਂ ਸਨ, ਬਾਬੇ ਵਲੋਂ ਕੁਛ ਕੋਰਾਪਨ ਬੀ ਸਮਝਦਾ ਸੀ ਪਰ ਬਾਬੇ ਦਾ ਅਸਲ ਗਿਆਨ ਤੇ ਪਤੇ ਦੀਆਂ ਗੱਲਾਂ ਉਸ ਨੂੰ ਵਧੀਕ ਤੋਂ ਵਧੀਕ ਸੋਚੀਂ ਪਾਰਹੀਆਂ ਸਨ। ਇਹ ਸੋਚਾਂ ਇਸ ਕਿਸਮ ਦੀਆਂ ਸਨ ਜਿਸ ਤਰ੍ਹਾਂ ਕੋਈ ਝਗੜੇ ਲਈ ਉੱਤਰ ਘੜਨ ਦੀ ਨਹੀਂ ਕਰਦਾ ਪਰ ਆਪਣੇ ਅੰਦਰ ਜੋ ਕੁਦਰਤ ਵਲੋਂ ਕਦੇ ਨਾ ਕਦੇ ਆਪਣੀ ਜ਼ਿੰਦਗੀ ਸੰਬੰਧੀ, ‘ਇਹ ਕਿੱਥੋਂ ਆਈ ਹੈ?’ ‘ਇਹ ਕੀ ਹੈ?’ ‘ਇਸ ਦਾ ਅੰਤ ਕੀ ਹੈ?’ ਪ੍ਰਸ਼ਨ ਆਪ ਉਠਦੇ ਹਨ ਤਾਂ ਆਦਮੀ ਕੋਈ ਨਾਂ ਕੋਈ ਹੱਲ ਅਰ ਫੈਸਲਾ ਸੋਚਦਾ ਹੈ ਕਿ ਠੀਕ ਟਿਕਾਣਾ ਕੀ ਹੈ? ਜਦੋਂ ਭੀ ਕੋਈ ਨਵੀਂ ਕਿਸਮ ਦਾ ਖਿਆਲ ਜਾਂ ਆਸ਼ਾ ਮਿਲੇ ਤਾਂ ਆਪਣੇ ਪਹਿਲੇ ਖਿਆਲਾਂ ਵਿਚ ਗੜਬੜ ਮਚਦੀ ਹੈ ਤੇ ਆਦਮੀ ਉਨ੍ਹਾਂ ਤੇ ਉਨ੍ਹਾਂ ਵਿਚ ਵਟਾਂਦੇ ਸਟਾਂਦੇ ਕਰਕੇ ਅੰਦਰ ਕੋਈ ਟੇਕ, ਕੋਈ ਧਵਾ ਬੰਨ੍ਹ ਲੈਂਦਾ ਹੈ, ਇਸ ਤਰ੍ਹਾਂ ਦੀਆਂ ਸੋਚਾਂ ਵਿਚ ਬਿਸਟਰ ਪੈ ਗਿਆ ਸੀ। ਗੱਲ ਕੀ ਅਜੇ ਤਕ ਉਸਤੇ ਸਿਰਫ ਇਨ੍ਹਾਂ ਅਸਰ ਪਿਆ ਹੈ ਕਿ ਉਹ ਜ਼ਿੰਦਗੀ ਦੇ ਇਸ ਪਹਿਲੂ ਸੰਬੰਧੀ ਅਗਲੇ ਨੂੰ ਹਗਾਊਣ ਲਈ ਤ੍ਰਿਖੀ ਤੋਂ ਤ੍ਰਿਖੀ ਗੱਲ ਸੋਚਣ ਦੀ ਥਾਂ ਵਾਸਤਵ ਦੀ ਸੋਚ ਵਿਚ ਪੈ ਗਿਆ ਹੈ ਕਿ ਸੱਚ ਮੁਚ ‘ਸੱਚ’ ਕੀ ਹੈ? ਅਰ ਅਸਲੀ ਗੱਲ, ਜਿਸ ਦੀ ਵੰਨਗੀ ਏਥੇ ਦਿੱਤੇ ਗਏ ਹੈ, ਕਿਥੋਂ ਟਕਰਾਉਂਦੀ ਤੇ ਕਿਥੋਂ ਉਨ੍ਹਾਂ ਦੀ ਦਰਸਤੀ ਕਰਦੀ ਹੈ? ਇਸ ਤਰ੍ਹਾਂ ਦੀਆਂ ਸੋਚਾਂ ਵਿਚ ਬਹੁਤ ਟੁੱਭੀਆਂ ਮਾਰ ਮੁਰਕੇ ਉਸ ਨੂੰ ਅੰਦਰ ਇਹ ਦਿੱਤਾ ਕਿ ਅਜੇ ਇਸ ਬਾਬੇ ਕੋਲੋਂ ਹੋਰ ਵਾਕਫੀ ਕੱਢ ਲੈਣ ਦੀ ਲੋੜ ਹੈ। ਇਹ ਖਿਆਲ ਕਰਕੇ ਬੋਲਿਆ -

ਬਾਬਾ ਜੀ! ਤੁਸੀਂ ਕਿਹਾ ਸੀ ਕਿ ਮੈਨੂੰ ਹੱਕ ਨਹੀਂ ਕਿ ਰੱਬ ਦੀ ਗੱਲ ਕਰਾਂ, ਕਿਉਂ ਹਰ ਇਕ ਪ੍ਰਾਣੀ ਨੂੰ ਇਹ ਹੱਕ ਨਹੀਂ?

ਬਾਬਾ - ਜੀਓ! ਗੱਲਾਂ ਕਰਨੇ ਕੌਣ ਕੋਈ ਕਿਸੇ ਨੂੰ ਹੋੜ ਸਕਦਾ ਹੈ। ਪਰ ਜੇ ਕਿਸੇ ਗੱਲਾਂ ਹੀ ਨਹੀਂ ਕਰਨੀਆਂ ਸਗੋਂ ਕੁਛ ‘ਪ੍ਰਾਪਤ’ ਕਰਨਾਂ ਹੈ ਉਸਨੂੰ ਆਪਣੀ ਹਾਲਤ ਮੁਜਬ ਤੁਰਨਾ ਲੋੜੀਏ। ਬੀਮਾਰ ਘਿਉ ਦੇ ਪਕਵਾਨ ਤੇ ਮੇਵੇ ਨਹੀਂ ਖਾ ਸਕਦਾ, ਉਸ ਨੂੰ ਚੌਲ, ਪਿੱਛ, ਦਾਲ ਤੇ ਤਰੀ ਹੀ ਮਾਫਕ ਹੈ। ਰੱਬ ਦਾ ਪਾਉਣਾ ਇਸ ਮਾਮੂਲੀ ਮਨੁੱਖਪੁਣੇ ਤੋਂ ਉੱਚਾ ਹੋ ਕੇ ਤਕੜੇ ਤੋਂ ਤਕੜੇ ‘ਉੱਚੇ ਮਨੁੱਖਪੁਣ’ ਵਿਚ ਜਾਣਾ ਹੈ। ਜਿਸ ਨੇ ਆਪਣਾ ਮਾਮੂਲੀ ਅੰਸਤ ਦਰਜੇ ਦਾ ਮਨੁੱਖਪੁਣ ਪ੍ਰਾਪਤ ਕਰ ਲਿਆ ਹੈ ਉਸਦਾ ਪਹਿਲਾ ਕੰਮ ਇਹ ਹੈ ਕਿ ਆਪਣੇ ਮੋਏ ਹੋਏ ਮੱਚ ਨੂੰ ਪੈਦਾ ਕਰੇ ਤੇ ਪੂਰਾ ਆਦਮੀ ਬਣੋ ਅਰਥਾਤ ਮਰਦ ਬਣੋ। ਜੀਕੰ ਕਿਸੇ ਰੇੜ੍ਹ ਦੇ ਮਰੀਅਲ ਟੱਟ ਨੂੰ ਕੋਤਲ ਘੋੜਾ ਬਨਾਉਣਾ ਹੋਵੇ ਤਾਂ ਪਹਿਲਾਂ ਉਸ ਵਿਚ ਉਸ ਦੇ ਮਰ ਗਏ ਮੱਚ ਨੂੰ ਜਿਵਾਉਣਾ ਚਾਹੀਏ।

ਬਿਸਟਰ - ਉਹ ਕੀਕੁੰ?

ਬਾਬਾ - ਮੈਂ ਦੱਸ ਚੁਕਾ ਹਾਂ, ਫੇਰ ਉਸੇ ਆਪਣੀ ਮੋਟੀ ਨੁੱਲੀ ਬੋਲੀ ਵਿਚ ਆਖਦਾ ਹਾਂ -

(੧) ਸਾਡਾ ਅਪਣਾ ਅਸਲਾ ਹੈ -

ਖੁਸ਼, ਖਿੜਿਆ, ਟਿਕਿਆ, ਰਸਮੱਤਾ।

(੨) ਅਸੀਂ ਬਣ ਰਹੇ ਹਾਂ ਸੋਚ, ਵਿਚਾਰੂ, ਸੰਕਲਪਾਂ ਵਿਕਲਪਾਂ ਵਿਚ ਢੱਠੇ ਹੋਏ ਤੇ ਹਰ ਵੱਲੋਂ ਫਿਕਰਾਂ ਨਾਲ ਦੱਬੇ ਹੋਏ। ਜੇ ਅਸੀਂ ਰੋਟੀ ਕਮਾਉਂਦੇ ਹਾਂ ਤਾਂ ਮਗਜ਼ ਸਾੜਕੇ। ਪੜ੍ਹਦੇ ਹਾਂ ਤਾਂ ਪਰਸਪਰ ਖਿਲ੍ਹਦੇ ਹਾਂ। ਵਿਹਾਰ ਕਰਦੇ ਹਾਂ ਤਾਂ ਅੰਦਰ ਸਾਰਾ ਵਹਿਮਾਂ, ਸੋਚਾਂ ਵਿਚ ਰੁੜ੍ਹਦਾ ਫਿਰਦਾ ਹੈ। ਕਿਰਤ ਕਰਦੇ ਹਾਂ ਤਾਂ ਕੁੜ੍ਹਦੇ ਸੜਦੇ ਮਨ ਨਾਲ। ਜੇ ਨੌਕਰੀ ਕਰਦੇ ਹਾਂ ਤਾਂ ਮਾਲਕਾਂ ਦੇ ਭੈ ਤੇ ਕ੍ਰੋਧ ਨਾਲ ਡਰ ਡਰ ਕੇ ਅੰਦਰੋਂ ਮਰੀਅਲ, ਨਿਤਾਣੇ ਤੇ ਮੁਰਦੇ ਹੋ ਜਾਂਦੇ ਹਾਂ। ਪਦਾਰਥ ਕਮਾਉਂਦੇ ਹਾਂ ਤਾਂ ਦੁਜਿਆਂ ਨਾਲ ਸਾੜਾ, ਅੰਦਰ ਵੜਕੇ ਨਿਰੇ ਪਦਾਰਥ ਰੂਪ ਹੈ ਕੇ ਮਿੱਟੀ ਨਾਲ ਮਿੱਟੀ ਜਾਂ ਵਹੀ ਨਾਲ ਕਾਗਜ਼, ਜਾਂ ਜੋ ਕਮਾਅ ਹੈ ਉਸੇ ਦਾ ਰੂਪ ਹੋ ਕੇ ਰੁੜ੍ਹ ਜਾਂਦੇ ਹਾਂ। ਜੇ ਵਿਦਵਾਨ ਹੋ ਜਾਂਦੇ ਹਾਂ ਤਾਂ ਦੂਜੇ ਵਿਦਵਾਨਾਂ ਦੀ ਪ੍ਰਭੁਤਾ ਵੇਖਕੇ ਭੁਜਦੇ ਰਹਿੰਦੇ ਹਾਂ, ਜੇ ਪੰਥ ਯਾ ਕੌਮ ਦੀ ਸੇਵਾ ਕਰਦੇ ਹਾਂ ਤਾਂ ਈਰਖਾ ਤੇ ਨਫਰਤ ਵਿਚ ਵੱਸਦੇ ਹਾਂ ਤੇ ਆਪਣੇ ਹਉਂ ਹੰਕਾਰ ਵਿਚ ਸੜਦੇ ਰਹਿੰਦੇ ਹਾਂ। ਕਿਸੇ ਦੇ ਅੰਦਰ ਆਪਣੇ ਆਪ ਦੀ ਸੁਤੜ੍ਹਤਾ, ਆਪਣੇ ਆਪ ਦਾ ਟਿਕਾਉ, ਖੋੜਾ ਤੇ ਰਸ ਕੁਛ ਨਹੀਂ ਦਿਸਦਾ। ਜਿਨ੍ਹਾਂ ਕੰਮਾਂ ਨੂੰ ਕਰਦੇ ਹਾਂ, ਉਹ ਭਾਰ ਰੂਪ ਹੋਕੇ ਸਾਡੇ ਆਪੇ ਤੇ ਛੱਟ ਪਾ ਲੈਂਦੇ ਹਨ ਤੇ ਸੋਚਾਂ, ਗਸਾਂ, ਚਿੰਤਾ, ਖਿਲ੍ਹਾਂ, ‘ਹਾਇ! ਕੀ ਹੋਇਆ, ਹਾਇ! ਕੀ ਹੋਉਿ? ਦਿਆਂ ਹਾਵਿਆਂ ਦੀਆਂ ਚੁੰਦੀਆਂ ਵਚੀਦਿਆਂ ਰਹਿੰਦੀਆਂ ਹਨ। ਯਾ ਹਉਂ ਤੇ ਈਰਖਾ ਦੇ ਦਾਇਣ ਨਾਲ ਸਾਨੂੰ ਸੁਰਤ ਹੀ ਨਹੀਂ ਰਹਿੰਦੀ ਕਿ ਅਸੀਂ ਸੱਚ ਦੇ ‘ਮਾਲਕ’ ਹਾਂ, ਅਸੀਂ ‘ਮਨ ਦੇ ‘ਅਸਵਾਰ’ ਹਾਂ। ਜੇ ਕੰਮ ਅਸਾਂ ਕਰਨੇ ਹਨ ਉਹ ਸਾਡੇ ਤਾਬੇ ਹਨ, ਅਸੀਂ ਕਿਸੇ ਵਿਚਾਰ ਦੇ, ਕਿਸੇ ਕੰਮ ਕੇ, ਕਿਸੇ ਗੱਲ ਦੇ ਤਾਬੇ ਨਹੀਂ। ਅਸਾਂ ਆਪ ਨੂੰ ਕਰਨਹਾਰ, ਕੌਤਕਹਾਰ ਤੇ ਫੇਰ ਵੱਖਰਾ ਰੱਖਣਾ ਹੈ। ਜਿਸ ਤਰ੍ਹਾਂ ਚਰਖਾ ਕੱਤਣ ਵਾਲੀ ਤ੍ਰੀਮਤ ਚਰਖਾ ਨਹੀਂ ਹੈ, ਜਦੋਂ ਜੀ ਆਵੇ ਚਰਖਾ ਕੱਤੇ, ਜਦੋਂ ਚਾਹੇ ਛੱਡ ਦੇਵੇ। ਇਸ ਤਰ੍ਹਾਂ ਸਾਡੇ ਅੰਦਰਲੇ ਨੇ ਸੋਚ ਦੀ ਹੱਥੀ ਨੂੰ ਭੁਆਕੇ ਸਾਰੀ ‘ਵਿਚਾਰ’ ਤੇ ‘ਕੰਮ ਯਾ ਕਿਆ’ ਦਾ ਚਰਖਾ ਕੱਤਣਾ ਹੈ, ਪਰ ਕਦੇ ਆਪ ਚਰਖੇ ਦਾ ਹਿੱਸਾ ਬਣ ਕੇ ਚਰਖੇ ਨਾਲ ਬੇਵਸ ਭੁੱਣ ਦੀ ਭੁੱਲ ਵਿਚ ਨਹੀਂ ਪੈ ਜਾਣਾ। ਕੋਈ ਤ੍ਰੀਮਤ ਕੱਤਦੀ ਕੱਤਦੀ ਇੰਨੀਂ ਚਰਖੇ ਨਾਲ ਚਰਖੇ ਦਾ ਹੀ ਰੂਪ ਹੋ ਜਾਵੇ ਕਿ ਉਹ ਕੱਤੀ ਹੀ ਜਾਏ, ਬਾਹਾਂ ਫੁੱਲ ਜਾਣ ਤਦ ਬੀ ਕੱਤੀ ਹੀ ਜਾਏ, ਇਹ ਸਮਝ ਤੇ ਤਾਮ ਗੁਵਾ ਬੈਠੇ ਕਿ ਮੈਂ ਚਰਖਾ ਨਹੀਂ, ਮੈਂ ਕੱਤਣਹਾਰ ਹਾਂ, ਠੀਕ ਉਸ ਤਰ੍ਹਾਂ ਦੀ ਦਸ਼ਾ ਸਾਡੀ ਹੋ ਰਹੀ ਹੈ, ਜੇ ਅਸੀਂ ‘ਆਪੇ ਦੀ ਸੁਤੜ੍ਹਤਾ’ ਵਿਚ ਨਹੀਂ ਰਹੇ। ਅਸੀਂ ਆਪਣੇ ਧੰਦਿਆਂ ਦੇ ਚਰਖੇ ਦੇ ਤਾਬੇ ਹੋ

ਗਏ, ਚਰਖੇ ਦਾ ਰੂਪ ਧੰਦਾ ਰੂਪ ਹੋ ਗਏ ਹਾਂ। ਸਾਨੂੰ ਸੁਰਤ ਹੀ ਨਹੀਂ ਕਿ ਅਸੀਂ ਧੰਦਾ ਨਹੀਂ ਹਾਂ। ਸਾਨੂੰ ਪਹਿਲਾਂ ਇਹ ਸੁਰਤ ਆਵੇ ਕਿ ਅਸੀਂ ਕੱਤਣ ਵਾਲੇ ਹਾਂ, ਚਰਖਾ ਨਹੀਂ ਹਾਂ। ਆਪਾ ਦਬਾਵਾਂ ਹੇਠੋਂ ਨਿਕਲੇ, ਆਪੇ ਵਿਚ ਟਿਕੇ, ਗਿਆ ਤਾਣ ਮੁੜੇ, ਸਾਡੇ ਵਿਚ ਟਿਕਾਉ ਆਵੇ, ਬੇੜਾ ਆਵੇ, ਰਸ ਆਵੇ, ਬਲ ਭਰੇ, ਤਦੋਂ ਅਸੀਂ ਇਸ ਸੋਚ ਦੇ ਜੋਗ ਹੋਵਾਂਗੇ ਕਿ ਸਾਬੋਂ ਉੱਪਰ, ਸਾਬੋਂ ਵੱਡਾ, ਸਾਡਾ ਕਾਰਨ ਕੋਈ ਹੋਰ ਸ਼ਕਤੀ ਤੇ ਸ਼ਕਤੀ ਦਾ ਮਾਲਕ ਹੈ ਅਰ ਉਹ ਕੀਕੰ ਲੁੱਝਦਾ ਹੈ ਤੇ ਕਿਥੋਂ ਹੈ, ਉਸ ਵੇਲੇ ਜੋ ਰਸ ਆਉਂਦਾ ਹੈ ਉਹ ਪੰਜਾਂ ਇੰਦ੍ਰੀਆਂ ਦਾ ਰਸ ਨਹੀਂ ਹੈ ਅਰ ਨਾਂ ਮਨ ਦੀ ਉਧੇੜਬੁਨ ਦੀ ਬੁੱਧੀ ਦਾ ਰਸ ਹੈ। ਉਹ ਰਸ ਉੱਚੇਰਾ ਰਸ ਹੈ। ਉਸ ਰਸ ਤੋਂ ਗਿਆਤ ਹੁੰਦੀ ਹੈ ਕਿ ਇੰਦ੍ਰੀ ਤੇ ਮਨ ਬੁੱਧੀ ਤੋਂ ਪਰੇ ਬੀ ਕੁਛ ਹੈ। ਤਦੋਂ ਕੁਛ ਅੰਦਰੋਂ ਅਮੰਨਾ ਬਝਦਾ ਹੈ ਕਿ ਵਾਹਿਗੁਰੂ ਜਾਂ ਰੱਬ ਜਾਂ ਸੰਸਾਰ ਦੀ ਜੀਵਨ ਆਧਾਰ ਸ਼ਕਤੀ ਜੂਰੂ ਹੋ ਸਕਦੀ ਹੈ, ਫੇਰ ਅਨੁਭਵ ਵਧਦਾ ਤੇ ਉਸਦੀ ਸ਼ਰਨ ਪ੍ਰਾਪਤ ਹੁੰਦੀ ਹੈ। ਸੋ ਬਿਸਟਰ ਜੀਓ! ਜਦ ਕਿ ਆਪਾ ਦਿਨ ਰਾਤ ਸੋਚਾਂ ਦਾ ਗੁਲਾਮ ਹੋ ਰਿਹਾ ਹੈ, ਫਿਕਰਾਂ ਦਾ ਦਬੇਲ ਹੋ ਰਿਹਾ ਹੈ, ਆਪੇ ਨੂੰ ਆਪੇ ਦੀ ਸੁਤੰਤ੍ਰਤਾ ਤੇ ਉਚਿਆਣ ਪ੍ਰਾਪਤ ਨਹੀਂ ਹੈ, ਤਦ ਸੋਚ' ਦੀ ਵਹਿਣੀ ਵਿਚ ਢੱਠਾ ਆਪਣਾ ਆਪ ਆਕਾਸ਼ਾਂ ਤੋਂ ਬੀ ਪਰੇ ਦਾ ਕੀ ਬਹੁ ਕਰ ਸਕਦਾ ਹੈ? ਮੈਂ 'ਆਪ ਦਾ ਹੱਕ ਨਹੀਂ' ਇਸ ਕਰਕੇ ਕਿਹਾ ਸੀ ਕਿ ਇਸ ਪਰ ਆਪ ਛਾਤੀ ਠੋਕ ਕੇ ਗਵਾਂ ਦੇਣ ਤੇ ਝਗੜੇ ਕਰਨ ਪਰ ਲੱਗ ਜਾਓਗੇ, ਜੇ ਆਪ ਨੂੰ ਸਰ ਮੁਚ ਆਪੇ ਦੇ ਭੇਤ ਨੇ ਵਿਆਕੁਲ ਕੀਤਾ ਹੈ ਤੇ 'ਨਾਂ ਦਿਸਦੇ ਜਗਤ' ਵਿਚ ਝਾਤੀ ਮਾਰਨਾ ਚਾਹੁੰਦੇ ਹੋ ਤਾਂ ਉਸ ਰਸਤੇ ਟੁਰੋਂ, ਸਮਾਂ ਪਾ ਕੇ ਜਦ ਮਨ ਟਿਕੋਗਾ ਤਾਂ ਟਿਕਾਉ ਵਿਚੋਂ ਕੁਛ ਸੋਝੀ ਆਵੇਗੀ। ਨਿਰੀਆਂ ਗੱਲਾਂ ਜਾਂ ਬਹਿਸਾਂ ਨਾਲ ਕੀ ਬਣਦਾ ਹੈ?

**ਬਿਸਟਰ -** ਮੈਂ ਹੁਣ ਆਪ ਦੇ ਸਾਰੇ ਮਤਲਬ ਨੂੰ ਸਮਝਿਆ ਹੈ, (ਠੰਡਾ ਸਾਹ ਲੈ ਕੇ) ਬਾਬਾ ਜੀ! ਗੱਲ ਤਾਂ ਹੁਣ ਸਮਝੀ ਹੈ, ਪਰ ਪਹਿਲਾਂ ਕਦੇ ਸੋਚ ਵਿਚ ਨਹੀਂ ਸੀ ਆਈ। ਆਪ ਦਾ ਇਹ ਮਤਲਬ ਹੈ ਨਾ ਕਿ ਮਨ ਆਪਣੀਆਂ ਉਧੇੜਬੁਨਾਂ ਤੋਂ ਕਿਸੇ ਵੇਲੇ ਚਾਹੇ ਤਾਂ ਆਜ਼ਾਦ ਹੋ ਕੇ ਆਪਣੇ ਆਪ ਵਿਚ ਆਪਣੀ ਟੋਕ ਤੇ ਆਵੇ ਤੇ ਟਿਕਿਆ ਰਹਿ ਸਕੇ? ਕੋਈ ਐਸੀ ਹਾਲਤ ਆਪੇ ਦੀ ਅੰਦਰਲੀ ਸੁਤੰਤ੍ਰਤਾ ਦੀ ਹੈ।

**ਬਾਬਾ -** ਜੀ ਇਹੋ ਗੱਲ ਹੀ ਜਗਤ ਦੀ ਸਮਝ ਵਿਚ ਨਹੀਂ ਆਉਂਦੀ। ਪੰਡਿਤ ਹਨ, ਹਰ ਗੱਲ ਦੀ ਵਿਆਖਿਆ ਕਰਦੇ ਹਨ, ਪਰ ਮਨੋਂ ਦੁਖੀ ਹਨ, ਕਿਉਂਕਿ ਉਹ ਅੰਦਰੋਂ ਸੋਚ - ਮੰਡਲ ਤੋਂ ਉੱਚੇ ਨਹੀਂ ਹੋ ਸਕੇ। ਜੋ ਅੰਦਰੋਂ ਉੱਚੇਰੇ ਹੋ ਜਾਂਦੇ ਹਨ ਉਹ ਸੋਚਦੇ ਤਾਂ ਹਨ, ਪਰ ਸੋਚਾਂ ਕੁਛ ਉਨ੍ਹਾਂ ਦੇ ਵੱਸ ਵਿਚ ਹੁੰਦੀਆਂ ਹਨ, ਉਹ ਉੱਚੇ ਉਠ ਕੇ ਟਿਕਾਉ ਵਿਚ ਜਾਂਦੇ ਹਨ, ਖਿੜਦੇ ਹਨ, ਇਕ ਰਸ ਮਾਣਦੇ ਹਨ ਜੋ ਆਪੇ ਦਾ ਰਸ ਹੈ। ਜਦ ਜੂਬਾਨੀ ਕਿਸੇ ਨੂੰ ਸਮਝਾਓ ਤਾਂ ਉਹ ਲੜਨ ਨੂੰ ਆਉਂਦਾ ਹੈ। ਝਗੜਦਾ

ਹੈ, ਦਲੀਲਾਂ ਪੇਸ਼ ਕਰਦਾ ਹੈ, ਪਰ ਇਹ ਨਹੀਂ ਸਮਝਦਾ ਹੈ ਕਿ ਉਹ ਛੱਤ ਦੇ ਹੇਠਾਂ ਬੈਠਾ ਹੈ। ਜੇ ਉਹ ਛੱਤ ਪਾੜ ਕੇ ਛੱਤ ਉੱਤੇ ਜਾ ਬੈਠੇ ਤਾਂ ਅੱਖਾਂ ਨਾਲ ਸੂਰਜ, ਚੰਦ ਤਾਰੇ ਅਕਾਸ਼ ਵੇਖੇ, ਪ੍ਰਤੱਖ ਠੰਢੀ ਹਵਾ ਦਾ ਰਸ ਮਾਣੋ, ਖੁੱਲ੍ਹੇ ਮੰਡਲਾਂ ਦੀ ਖੁੱਲ੍ਹੀ ਵਿਚ ਖੁੱਲ੍ਹੇ ਪ੍ਰਤੀਤ ਕਰੋ, ਰੋਸ਼ਨੀ, ਪ੍ਰਕਾਸ਼ ਦਾ ਝਲਕਾ ਮਾਣੋ। ਲੋਕੀਂ ਛੱਤ ਦੇ ਅੰਦਰ, ਕੋਈ ਫਰਸ਼ ਤੇ, ਕੋਈ ਦੋ ਛੁੱਟ ਉੱਚਾ, ਕੋਈ ਚਾਰ ਫੁਟ ਉੱਚਾ, ਕੋਈ ਛੱਤ ਨਾਲ ਲੱਗ ਕੇ ਪਿਆ ਬਹਿਸਾਂ ਕਰਦਾ ਫੁੰਕਾਰਦਾ ਤੇ ਹੈਂਕੜਦਾ ਹੈ, ਪਰ ਇਹ ਪਤਾ ਨਹੀਂ ਨੇ ਲੱਗਦਾ ਕਿ ਗਿੱਠ ਭਰ ਛੱਤ ਤੋਂ ਪਾਰ ਹੋ ਕੇ ਛੱਤ ਦੇ ਉੱਪਰ ਗਿਆਂ ਸਾਰਾ ਨਕਸ਼ਾ ਹੀ ਬਦਲ ਜਾਣਾ ਹੈ। ਇਸ ਇਕ ਕੱਖ ਦੇ ਉਹਲੇ ਲੱਖ ਹੈ। ਛੱਤ ਦੇ ਅੰਦਰ ਬੈਠੇ ਨੂੰ ਚਾਹੇ ਫਰਸ਼ ਤੇ ਹੈ, ਚਾਹੇ ਛੱਤ ਦੇ ਨਾਲ, ਬਾਹਰ ਦੇ ਖੁੱਲ੍ਹੇ ਮੰਡਲਾਂ ਦੀ ਕੀ ਸਾਰ ਹੈ? ਜੋ ਸੋਚਾਂ ਵਿਚ ਹੈ ਉਹ ਅਡੋਲ ਟਿਕਾਉ ਦੀ ਦਸ਼ਾ ਨੂੰ ਤਾਂ ਹੀ ਸਮਝੇ ਜੇ ਕਦੇ ਟਿਕੇ ਤਾਂ, ਜੇ ਟਿਕੇ ਕਦੇ ਨਾ ਤੇ ਗੱਲਾਂ ਕਰੀ ਜਾਵੇ ਤਾਂ ਜੋ ਕੁਛ ਉਸ ਨੇ ਕਹਿਣਾ ਜਾਂ ਸਮਝਣਾ ਹੈ ਸਾਰਾ ਸੋਚ ਮੰਡਲ ਦੇ ਘੇਰੇ ਦਾ ਸਾਮਾਨ ਹੈ। ਸੋਚ ਮੰਡਲ ਦੇ ਘੇਰੇ ਅੰਦਰ ਰਹਿਣ ਵਾਲਾ 'ਰਸ ਮੰਡਲ' ਦੀ ਬਾਬਤ ਦਰਸਤ ਰਾਇ ਨਹੀਂ ਬਣਾ ਸਕਦਾ। ਪਾਣੀ ਵਿਚ ਸੁਆਹ ਪਾਕੇ ਹਿਲਾਈ ਜਾਓ, ਜਿੰਨੇ ਕੌਂਡੁਕ ਮਰਜ਼ੀ ਜੇ ਇਸ ਪਾਣੀ ਦੇ ਕਰੋ, ਇਹ ਠੰਡਾ ਬੀ ਹੈ, ਦੰਬਦਾ ਬੀ ਨਹੀਂ, ਜਿਸ ਭਾਂਡੇ ਪਾਓ ਓਸੇ ਰੂਪ ਦਾ ਬੀ ਹੈ, ਵਗਦਾ ਬੀ ਹੈ, ਬੇੜੀ ਪਾਓ ਤਾਂ ਤਾਰਦਾ ਬੀ ਹੈ, ਪਰ ਜਦ ਤਕ ਟਿਕੇ ਨਾ ਇਸ ਦਾ ਅਸਲੀ ਸਰੂਪ ਨਹੀਂ ਦਿੱਤਾ ਸਕਦਾ, ਇਸ ਦੇ ਪਾਰ ਦੁਸਾਰ ਨਜ਼ਰ ਨਹੀਂ ਆ ਸਕਦਾ ਤੇ ਇਸਦੇ ਅਸਲੇ ਦਾ ਪਕਾਸ਼ ਨਹੀਂ ਹੋ ਸਕਦਾ। ਜਦੋਂ ਪਾਣੀ ਨੂੰ ਟਿਕ ਜਾਣ ਦਿਓ ਤਦੋਂ ਇਹ ਸਾਫ (ਸ਼ਲਾਫ) ਹੋਕੇ ਆਪਣਾ ਸਰੂਪ ਦੱਸਦਾ ਹੈ ਤੇ ਇਸਦੇ ਵਿਚ ਅਸਮਾਨ, ਚੰਦ, ਸੁਰਜ, ਤਾਰੇ ਦਿੱਤਦੇ ਹਨ। ਇਸ ਤਰ੍ਹਾਂ ਜਦੋਂ ਮਨ ਟਿਕ ਜਾਂਦਾ ਹੈ, ਤ੍ਰਿਸ਼ਨਾਂ ਦੀ ਮੈਲ ਬੈਠ ਜਾਂਦੀ ਹੈ, ਤਦ ਇਸ ਦਾ ਆਪਣਾ ਰੂਪ ਸਾਫ ਤੇ ਸੀਤਲ ਦਿੱਤਾ ਪੈਂਦਾ ਹੈ ਤਾਂ, ਇਸ ਦੇ ਵਿਚ ਪਰਮੇਸ਼ੁਰ ਦਾ ਝਲਕਾ ਪੈਂਦਾ ਪ੍ਰਤੀਤ ਦੇ ਆਉਂਦਾ ਹੈ।

**ਬਿਸਟਰ -** ਆਪ ਨੇ ਜਿਵੇਂ ਦੱਸਿਆ ਹੈ ਨਵਾਂ ਤਰੀਕਾ ਹੈ ਤੇ ਦਿਲ ਮੰਨਦਾ ਹੈ।

**ਬਾਬਾ -** ਲਓ ਬੁਣ ਚੱਲੀਏ?

**ਬਿਸਟਰ -** ਰਤਾ ਕੁ ਹੋਰ ਠਹਿਰੋ।

**ਬਾਬਾ -** ਫੇਰ ਸਹੀ, ਹੁਣ ਦਿਹੁੰ ਲਹਿ ਚਲਿਆ ਹੈ ਤੇ ਮੈਂ ਜਾਕੇ ਪਾਣੀ ਦੀ ਸਾਰ ਲੈਣੀ ਹੈ।



# ਸਿਹਤ ਵਿਗਿਆਨ

ਕੈਪਟਨ ਸਮਝੇਰ ਸਿੰਘ



ਤੇ ਤਨ ਵਿਚ ਵਸ ਗਿਆ ਮਹਾਰਾਜ ਕਹਿੰਦੇ ਫੇਰ ਉਸ ਨੇ ਆਪਣਾ ਕਾਰਜ ਸਿਧ ਕਰ ਲਿਆ। ਉਹ ਜਿਹੜਾ ਪ੍ਰੇਮੀ ਹੈ ਉਹ ਬਖਸ਼ਿਆ ਜਾਂਦਾ ਹੈ, ਜਿਹੜਾ ਬਖਸ਼ਿਆ ਗਿਆ ਮਹਾਰਾਜ ਕਹਿੰਦੇ ਉਹ ਫੇਰ ਹਰੀ ਦਾ ਜਸ ਗਾਉਂਦਾ ਹੈ।

ਸੋ ਇਸ ਕਰਕੇ ਜਦੋਂ ਅਸੀਂ ਬਾਣੀ ਸੁਣਦੇ ਹਾਂ ਤਾਂ ਸਾਨੂੰ ਕੁਝ ਦੇਰ ਏਸ ਪਾਸੇ ਧਿਆਨ ਅੰਤਰ ਆਤਮੇ ਰੱਖਣਾ ਚਾਹੀਦਾ ਹੈ ਤਾਂਕਿ ਜਿਹੜਾ ਅੰਮ੍ਰਿਤ ਵੇਲਾ ਅਸੀਂ ਉਠ ਕੇ ਸਾਂਭਿਆ ਹੈ ਉਹ ਸਾਡੇ ਅੰਦਰ ਅਸਰ ਕਰਨ ਲੱਗ ਜਾਵੇ ਤੇ ਦਿਨ ਦੇ ਵਿਚ ਬਾਰ ਬਾਰ ਧਿਆਨ ਆਵੇ ਤੇ ਧਿਆਨ ਐਨਾ ਜੁੜ ਜਾਵੇ ਕਿ ਮਹਾਰਾਜ ਕਹਿੰਦੇ ਜਦੋਂ ਤੱਕ ਹਰ ਸਮੇਂ ਧਿਆਰ ਇਸ ਦੇ ਅੰਦਰ ਨਹੀਂ ਆਉਂਦਾ ਉਨੀ ਦੇਰ ਤੱਕ ਪ੍ਰਮੇਸ਼ਰ ਨਹੀਂ ਮਿਲਦਾ। ਜਦੋਂ 24 ਘੰਟੇ ਦਾ ਨਾ ਟੁੱਟਣ ਵਾਲਾ ਧਿਆਰ ਇਸ ਦੇ ਅੰਦਰ ਆ ਜਾਵੇ ਤੇ break ਵਿਚੋਂ ਟੁੱਟੇ ਨਾ ਫੇਰ ਪ੍ਰਮੇਸ਼ਰ ਇਸ ਦੇ ਮਨ ਤੇ ਤਨ ਵਿਚ ਵਸ ਜਾਂਦਾ ਹੈ।

ਵਾਹਿਗੁਰੂ ਜੀ ਕਾ ਖਾਲਸਾ॥

ਵਾਹਿਗੁਰੂ ਜੀ ਕੀ ਫਤਹਿ॥

## ਜ਼ਰੂਰੀ ਸੂਚਨਾ

ਆਤਮ ਮਾਰਗ ਦੀ ਮੈਂਬਰਸ਼ਿਪ ਜਾਂ ਗੀਨੀਊਅਲ ਜਾਂ ਗੁਰਦਵਾਰਾ ਸਾਹਿਬ ਦੀ ਸੇਵਾ ਭੇਜਣ ਸਮੇਂ ਤਿੰਨ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜੀ -

(ਪਹਿਲੀ) ਆਤਮ ਮਾਰਗ ਲਈ ਭੇਜੀ ਮਾਇਆ ਦਾ ਡਰਾਫਟ ਆਤਮ ਮਾਰਗ ਦੇ ਨਾਮ ਹੋਵੇ ਅਤੇ ਕੇਵਲ ਆਤਮ ਮਾਰਗ ਲਈ ਹੋਵੇ, ਇਸ ਵਿਚ ਹੋਰ ਕੋਈ ਸੇਵਾ ਸ਼ਾਮਲ ਨਾ ਕੀਤੀ ਜਾਵੇ।

(ਦੂਜੀ) ਗੁਰਦਵਾਰਾ ਸਾਹਿਬ ਲਈ ਭੇਜੀ ਸੇਵਾ ਦਾ ਡਰਾਫਟ ਅੰਡ ਹੋਵੇ ਅਤੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਦੇ ਨਾਮ ਹੋਵੇ। ਇਸ ਵਿਚ ਆਤਮ ਮਾਰਗ ਲਈ ਭੇਜੀ ਰਕਮ ਸ਼ਾਮਲ ਨਾ ਕੀਤੀ ਜਾਵੇ।

(ਤੀਜੀ) ਮਾਇਆ ਚੈਕ ਰਾਹੀਂ ਨਹੀਂ, ਸਗੋਂ ਡਰਾਫਟ ਰਾਹੀਂ ਭੇਜੀ ਜਾਵੇ ਅਤੇ ਡਰਾਫਟ ਦੀ ਅਦਾਇਗੀ ਚੰਡੀਗੜ੍ਹ ਦੇ ਕਿਸੇ ਵੀ ਬੈਂਕ ਰਾਹੀਂ ਹੋਵੇ, ਬਾਹਰਲੇ ਸ਼ਹਿਰਾਂ ਦੇ ਡਰਾਫਟ/ਚੈਕ ਨਾ ਭੇਜੇ ਜਾਣ।

—(ਇਥੋਂ ਕੱਟ ਕੇ ਭੇਜੋ ਜੀ) —

## Annual/Life Membership Form - Atam Marg

### ਸਾਲਾਨਾ/ਲਾਈਫ ਮੈਂਬਰਸ਼ਿਪ ਫਾਰਮ - ਆਤਮ ਮਾਰਗ

(ਇਹ ਫਾਰਮ ਭਰ ਕੇ 'ਦਫਤਰ 'ਆਤਮ ਮਾਰਗ' ਰਤਵਾੜਾ ਸਾਹਿਬ, ਡਾਕਖਾਨਾ : ਮੁਲਾਂਪੁਰ ਗਰੀਬਦਾਸ, ਜ਼ਿਲ੍ਹਾ ਰੋਪੜ 140901 ਨੂੰ ਭੇਜੋ ਜੀ)

- ਜੇ ਆਪ ਪਹਿਲਾਂ ਤੋਂ 'ਆਤਮ ਮਾਰਗ' ਦੇ ਮੈਂਬਰ ਹੋ ਤਾਂ ਪਹਿਲਾ ਮੈਂਬਰਸ਼ਿਪ ਨੰਬਰ ਲਿਖੋ ਜੀ .....
- ਨਾਮ/ Name .....
- ਪਿਤਾ ਦਾ ਨਾਮ/Father's Name .....
- ਪੂਰਾ ਪਤਾ/Full address .....

.....  
.....  
PINCODE ..... Telephone .....

ਮੈਂ ..... ਰੂਪਏ ਮਨੀਆਰਡਰ/ਬੈਂਕ ਡਰਾਫਟ/ਚੈਕ ਨੰ ..... ਮਿਤੀ ..... ਰਾਹੀਂ  
ਭੇਜ ਰਿਹਾ ਹਾਂ। ਮੈਂ ਸਾਲਾਨਾ/ਲਾਈਫ ਮੈਂਬਰ ਬਣ ਕੇ ਸਤਿਗੁਰੂ ਜੀ ਦੀ ਨਦਰ ਅਤੇ ਮਹਾਂਪੁਰਸ਼ਾਂ ਦੀਆਂ ਅਸੀਸ਼ਾਂ ਦਾ  
ਪਾਤਰ ਬਣਿਆ ਹਾਂ ਜਿਸ ਦੀ ਮੈਨੂੰ ਬਹੁਤ ਪ੍ਰਸੰਨਤਾ ਹੈ।

ਦਸਤਖਤ .....

ਨਾਮ .....

## ਰਤਵਾੜਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੇ ਦੀਵਾਨਾਂ ਦਾ ਪ੍ਰੋਗਰਾਮ

ਐਤਵਾਰ - 4, 11, 18, 25 ਜਨਵਰੀ।

ਸੰਗਰਾਂਦ - 13 ਜਨਵਰੀ, ਦਿਨ ਮੰਗਲਵਾਰ।

ਪੂਰਨਮਾਸੀ - 7 ਜਨਵਰੀ, ਦਿਨ ਬੁੱਧਵਾਰ।

(ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4.00 ਵਜੇ ਤੱਕ)

ਅੰਮ੍ਰਿਤ ਸੰਚਾਰ - ਹਰੇਕ ਪੂਰਨਮਾਸੀ ਨੂੰ ਗੁਰਦਵਾਰਾ  
ਈਸ਼ਟਰ ਪ੍ਰਕਾਸ਼, ਰਤਵਾੜਾ ਸਾਹਿਬ ਵਿਖੇ ਦਿਨ ਦੇ  
11.00 ਵਜੇ ਹੁੰਦਾ ਹੈ।

For more information  
please visit us on internet at -

<http://www.atammarg.org>

&

[http://www.Ratwara\\_sahib.com](http://www.Ratwara_sahib.com)

## ਇਨਕਮ ਟੈਕਸ (Income Tax) ਦੇ ਰਹੇ ਪ੍ਰੇਮੀਆਂ ਲਈ ਖੁਸ਼ਬੁਰੀ

ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਨੂੰ ਦਾਨ ਦੇਣ  
ਵਾਲੇ ਪ੍ਰੇਮੀ ਹੁਣ ਦਿਤੀ ਰਕਮ ਦੀ 50% ਰਾਸ਼ਨੀ ਤੇ  
ਇਨਕਮ ਟੈਕਸ ਛੋਟ ਲੈ ਸਕਦੇ ਹਨ। ਕਮਿਸ਼ਨਰ ਇਨਕਮ  
ਟੈਕਸ ਵਲੋਂ ਜਾਰੀ ਪੱਤਰ ਨੰ. CIT/CHD-II/80G/  
2001-2002/3050 ਮਿਤੀ 22.2.2002/  
6.3.2002 ਅਨੁਸਾਰ ਇਹ ਛੋਟ I.T. Act, 1961  
(43 of 1961) ਦੀ ਧਾਰਾ 80G ਅਧੀਨ 1.4.2001  
ਤੋਂ 31.3.2004 ਤੱਕ ਲਾਗੂ ਰਹੇਗੀ। ਛੋਟ ਲੈਣ ਲਈ  
ਇਨਕਮ ਟੈਕਸ ਰੀਟਰਨ ਭਰਨ ਸਮੇਂ ਮਿਸ਼ਨ ਵਲੋਂ ਪ੍ਰਾਪਤ  
ਰਸੀਦ ਨਾਲ ਲਾਵੇ ਜੀ।

ਪ੍ਰਕਾਸ਼ਕ ਦੇ ਸਭ ਹੱਕ ਰਾਖਵੇਂ ਹਨ।

ਪਿੰਡ ਪਬਲਿਸ਼ਰ ਤੇ ਐਡੀਟਰ ਭਾਈ ਹਰਪਾਲ ਸਿੰਘ ਨੇ 'ਆਤਮ ਮਾਰਗ' ਜੈ  
ਆਫਸੋਰ ਪਿੰਡਰਜ, 905 ਇਡਸਟਰੀਅਲ ਏਗੀਆ, ਫੇਜ਼-2, ਚੰਡੀਗੜ੍ਹ ਤੋਂ ਛਪਵਾ  
ਕੇ ਮੁੱਖ ਦਫਤਰ 'ਆਤਮ ਮਾਰਗ', ਰਤਵਾੜਾ ਸਾਹਿਬ, ਢਾਕਖਾਨਾ ਮੁਲਾਂਪੁਰ  
ਗਰੀਬਦਾਸ, ਤਹਿਸੀਲ ਖਰੜ, ਜ਼ਿਲ੍ਹਾ ਰੋਪੜ ਤੋਂ ਪ੍ਰਕਾਸ਼ਿਤ ਕੀਤਾ।

## ਜੇ ਕਦੀ ਤੁਹਾਨੂੰ 'ਆਤਮ ਮਾਰਗ' ਨਾ ਮਿਲੇ !!!

ਆਪ ਜੀ ਸਭ ਪਾਠਕਾਂ ਨੂੰ ਵਿਦਿਤ ਹੈ ਕਿ 'ਆਤਮ ਮਾਰਗ' ਬੜੇ ਸੋਹਣੇ ਸੁਚੱਜੇ ਅਤੇ ਸੁਥਰੇ ਢੰਗ ਨਾਲ ਹਰ  
ਮਹੀਨੇ ਦੀ ਪਹਿਲੀ ਤਾਰੀਖ ਨੂੰ ਪੋਸਟ ਕਰ ਦਿਤਾ ਜਾਂਦਾ ਹੈ। ਰਸਤੇ ਦੀ ਕਿਸੇ ਰੁਕਾਵਟ ਜਾਂ ਅਣਗਹਿਲੀ ਕਾਰਨ ਜੇ  
ਆਪ ਜੀ ਨੂੰ 15 ਤਰੀਕ ਤਕ ਮੈਗਜ਼ੀਨ ਨਹੀਂ ਮਿਲਦਾ ਤਾਂ ਕੇਵਲ -

ਦਫਤਰ ਆਤਮ ਮਾਰਗ ਫੌਨ ਨੰਬਰ -

0160-2255002

0160-2255009 (ਫੈਕਸ)

ਨਾਲ ਸੰਪਰਕ ਕਰੋ, ਹੋਰ ਨੰਬਰਾਂ ਤੇ ਨਹੀਂ। ਆਤਮ ਮਾਰਗ ਦਾ ਸਾਰਾ ਕੰਮ ਕੰਪਿਊਟਰ ਰਾਹੀਂ ਹੁੰਦਾ ਹੈ। ਇਨ੍ਹਾਂ ਫੌਨ  
ਨੰਬਰਾਂ ਤੇ ਆਪ ਜੀ ਨੂੰ ਤੁਰੰਤ ਅਤੇ ਸਹੀ ਜਾਣਕਾਰੀ ਪ੍ਰਾਪਤ ਹੋ ਜਾਵੇਗੀ।

ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ, ਰਤਵਾੜਾ ਸਾਹਿਬ ਦੇ ਫੌਨ ਨੰਬਰ - 0160-2255003

ਇੰਡਰਨੈਸ਼ਨਲ ਡੀਵਾਈਨ ਇਨਸਟੀਚਿਊਟ ਆਫ ਟੈਕਨਾਲੋਜੀ, ਰਤਵਾੜਾ ਸਾਹਿਬ - 0160-2255005, 2255006, 2255007

ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ, ਰਤਵਾੜਾ ਸਾਹਿਬ - 98142-80259